

ਧਨਾਸਰੀ ਮਹਲਾ ੫ ॥ ਦੀਨ ਦਰਦ ਨਿਵਾਰਿ ਠਾਕੁਰ ਰਾਖੈ ਜਨ ਕੀ ਆਪਿ ॥ ਤਰਣ ਤਾਰਣ ਹਰਿ ਨਿਧਿ ਦੂਖੁ ਨ ਸਕੈ  
ਬਿਆਪਿ ॥੧॥ ਸਾਧੂ ਸੰਗਿ ਭਜਹੁ ਗੁਪਾਲ ॥ ਆਨ ਸੰਜਮ ਕਿਛੁ ਨ ਸੂਝੈ ਇਹ ਜਤਨ ਕਾਟਿ ਕਲਿ ਕਾਲ ॥ ਰਹਾਉ ॥  
ਆਦਿ ਅੰਤਿ ਦਇਆਲ ਪੂਰਨ ਤਿਸੁ ਬਿਨਾ ਨਹੀ ਕੋਇ ॥ ਜਨਮ ਮਰਣ ਨਿਵਾਰਿ ਹਰਿ ਜਪਿ ਸਿਮਰਿ ਸੁਆਮੀ ਸੋਇ  
॥੨॥ ਬੇਦ ਸਿੰਮ੍ਰਿਤਿ ਕਥੈ ਸਾਸਤ ਭਗਤ ਕਰਹਿ ਬੀਚਾਰੁ ॥ ਮੁਕਤਿ ਪਾਈਐ ਸਾਧ ਸੰਗਤਿ ਬਿਨਸਿ ਜਾਇ ਅੰਧਾਰੁ ॥੩॥  
ਚਰਨ ਕਮਲ ਅਧਾਰੁ ਜਨ ਕਾ ਰਾਸਿ ਪੁੰਜੀ ਏਕ ॥ ਤਾਣੁ ਮਾਣੁ ਦੀਬਾਣੁ ਸਾਚਾ ਨਾਨਕ ਕੀ ਪ੍ਰਭ ਟੇਕ  
॥੪॥੨॥੨੦॥ {ਪੰਨਾ ੬੭੫}

**ਪਦ ਅਰਥ :**—ਦੀਨ—ਗਰੀਬ, ਅਨਾਥ । ਨਿਵਾਰਿ—ਦੂਰ ਕਰ ਕੇ । ਜਨ—ਸੇਵਕ । ਰਾਖੈ—ਲਾਜ ਰੱਖਦਾ ਹੈ ।  
ਤਰਣ—ਜਹਾਜ਼ । ਨਿਧਿ—ਖਜ਼ਾਨਾ । ਨ ਸਕੈ ਬਿਆਪਿ—ਪੋਹ ਨਹੀਂ ਸਕਦਾ । ੧।

ਸਾਧੂ ਸੰਗਿ—ਗੁਰੂ ਦੀ ਸੰਗਤਿ ਵਿਚ । ਗੋਪਾਲ—ਧਰਤੀ ਦਾ ਪਾਲਣ ਵਾਲਾ । ਆਨ—{ਅਨਯ} ਕੋਈ ਹੋਰ । ਸੰਜਮ—  
ਜੁਗਤਿ । ਕਟਿ—ਕੱਟ ਲੈ । ਕਲਿ ਕਾਲ—ਸੰਸਾਰ ਦੀ ਕਲਪਣਾ, ਜਗਤ ਦੇ ਝੰਬੇਲੇ । ਰਹਾਉ ।

ਆਦਿ—ਸ਼ੁਰੂ ਤੋਂ । ਅੰਤਿ—ਅਖੀਰ ਵਿਚ । ਆਦਿ ਅੰਤਿ—ਜਗਤ ਦੇ ਸ਼ੁਰੂ ਤੋਂ ਲੈ ਕੇ ਅਖੀਰ ਤਕ, ਸਦਾ ਹੀ ।  
ਦਇਆਲ—ਦਇਆ ਦਾ ਘਰ । ਪੂਰਨ—ਸਰਬ-ਵਿਆਪਕ । ਨਿਵਾਰਿ—ਦੂਰ ਕਰ ਲੈ । ਜਪਿ—ਜਪ ਕੇ । ਸੋਇ—  
ਉਹੀ । ੨।

ਕਰਹਿ—ਕਰਦੇ ਹਨ । ਮੁਕਤਿ—(ਜਗਤ ਦੇ ਝਗੜਿਆਂ ਝੰਬੇਲਿਆਂ ਤੋਂ) ਖਲਾਸੀ । ਅੰਧਾਰੁ—ਹਨੇਰਾ । ੩।

ਅਧਾਰੁ—ਆਸਰਾ । ਸਾਚਾ—ਸਦਾ ਕਾਇਮ ਰਹਿਣ ਵਾਲਾ । ੪।

**ਅਰਥ :**—ਹੇ ਭਾਈ ! ਗੁਰੂ ਦੀ ਸੰਗਤਿ ਵਿਚ (ਰਹਿ ਕੇ) ਪਰਮਾਤਮਾ ਦਾ ਨਾਮ ਜਪਿਆ ਕਰ । ਇਹਨਾਂ ਜਤਨਾਂ ਨਾਲ  
ਹੀ ਸੰਸਾਰ ਦੇ ਝੰਬੇਲਿਆਂ ਦੀ ਫਾਹੀ ਕੱਟ । (ਮੈਨੂੰ ਇਸ ਤੋਂ ਬਿਨਾ) ਹੋਰ ਕੋਈ ਜੁਗਤਿ ਨਹੀਂ ਸੁੱਝਦੀ । ਰਹਾਉ ।

ਹੇ ਭਾਈ ! ਪਰਮਾਤਮਾ ਅਨਾਥਾਂ ਦੇ ਦੁੱਖ ਦੂਰ ਕਰ ਕੇ ਆਪਣੇ ਸੇਵਕਾਂ ਦੀ ਲਾਜ ਆਪ ਰੱਖਦਾ ਹੈ । ਉਹ ਪ੍ਰਭੂ  
(ਸੰਸਾਰ-ਸਮੁੰਦਰ ਤੋਂ ਪਾਰ) ਲੰਘਾਣ ਵਾਸਤੇ (ਮਾਨੋ) ਜਹਾਜ਼ ਹੈ, ਉਹ ਹਰੀ ਸਾਰੇ ਸੁਖਾਂ ਦਾ ਖਜ਼ਾਨਾ ਹੈ, (ਉਸ ਦੀ  
ਸਰਨ ਪਿਆਂ ਕੋਈ) ਦੁੱਖ ਪੋਹ ਨਹੀਂ ਸਕਦਾ । ੧।

ਹੇ ਭਾਈ ! ਜੇਹੜਾ ਦਇਆ-ਦਾ-ਘਰ ਸਰਬ-ਵਿਆਪਕ ਪ੍ਰਭੂ ਸਦਾ ਹੀ (ਜੀਵਾਂ ਦੇ ਸਿਰ ਉਤੇ ਰਾਖਾ) ਹੈ ਤੇ ਉਸ ਤੋਂ  
ਬਿਨਾ (ਉਸ ਵਰਗਾ) ਹੋਰ ਕੋਈ ਨਹੀਂ ਉਸੇ ਮਾਲਕ ਦਾ ਨਾਮ ਸਦਾ ਸਿਮਰਿਆ ਕਰ, ਉਸੇ ਹਰੀ ਦਾ ਨਾਮ ਜਪ ਕੇ  
ਆਪਣਾ ਜਨਮ-ਮਰਨ ਦਾ ਗੇੜ ਦੂਰ ਕਰ । ੨।

ਹੇ ਭਾਈ ! ਵੇਦ ਸਿੰਮ੍ਰਿਤੀ ਸ਼ਾਸਤਰ (ਹਰੇਕ ਧਰਮ ਪੁਸਤਕ ਜਿਸ ਪਰਮਾਤਮਾ ਦਾ) ਜ਼ਿਕਰ ਕਰਦਾ ਹੈ, ਭਗਤ ਜਨ (ਭੀ  
ਜਿਸ ਪਰਮਾਤਮਾ ਦੇ ਗੁਣਾਂ ਦਾ) ਵਿਚਾਰ ਕਰਦੇ ਹਨ, ਸਾਧ ਸੰਗਤਿ ਵਿਚ (ਉਸ ਦਾ ਨਾਮ ਸਿਮਰ ਕੇ ਜਗਤ ਦੇ  
ਝੰਬੇਲਿਆਂ ਤੋਂ) ਖਲਾਸੀ ਮਿਲਦੀ ਹੈ, (ਮਾਇਆ ਦੇ ਮੋਹ ਦਾ) ਹਨੇਰਾ ਦੂਰ ਹੋ ਜਾਂਦਾ ਹੈ । ੩।

ਹੇ ਨਾਨਕ ! (ਆਖ—ਹੇ ਭਾਈ ! ) ਪਰਮਾਤਮਾ ਦੇ ਸੋਹਣੇ ਚਰਨ ਹੀ ਭਗਤਾਂ (ਦੇ ਆਤਮਕ ਜੀਵਨ) ਦਾ ਸਰਮਾਇਆ  
ਹੈ, ਪਰਮਾਤਮਾ ਦੀ ਓਟ ਹੀ ਉਹਨਾਂ ਦਾ ਬਲ ਹੈ, ਸਹਾਰਾ ਹੈ, ਸਦਾ ਕਾਇਮ ਰਹਿਣ ਵਾਲਾ ਆਸਰਾ  
ਹੈ । ੪। ੨। ੨੦।

ਧਨਾਸਰੀ ਮਹਲਾ ੫ ॥ ਫਿਰਤ ਫਿਰਤ ਭੇਟੇ ਜਨ ਸਾਧੂ ਪੂਰੈ ਗੁਰਿ ਸਮਝਾਇਆ ॥ ਆਨ ਸਗਲ ਬਿਧਿ ਕਾਂਮਿ ਨ ਆਵੈ  
ਹਰਿ ਹਰਿ ਨਾਮੁ ਧਿਆਇਆ ॥੧॥ ਤਾ ਤੇ ਮੋਹਿ ਧਾਰੀ ਓਟ ਗੋਪਾਲ ॥ ਸਰਨਿ ਪਰਿਓ ਪੂਰਨ ਪਰਮੇਸੁਰ ਬਿਨਸੇ ਸਗਲ  
ਜੰਜਾਲ ॥ ਰਹਾਉ ॥ ਸੁਰਗ ਮਿਰਤ ਪਇਆਲ ਭੂ ਮੰਡਲ ਸਗਲ ਬਿਆਪੇ ਮਾਇ ॥ ਜੀਅ ਉਧਾਰਨ ਸਭ ਕੁਲ ਤਾਰਨ

ਹਰਿ ਹਰਿ ਨਾਮੁ ਧਿਆਇ ॥੨॥ ਨਾਨਕ ਨਾਮੁ ਨਿਰੰਜਨੁ ਗਾਈਐ ਪਾਈਐ ਸਰਬ ਨਿਧਾਨਾ ॥ ਕਰਿ ਕਿਰਪਾ ਜਿਸੁ ਦੇਇ  
ਸੁਆਮੀ ਬਿਰਲੇ ਕਾਹੂ ਜਾਨਾ ॥੩॥੩॥੨੧॥ {ਪੰਨਾ ੬੭੬}

**ਪਦ ਅਰਥ :**—ਫਿਰਤ ਫਿਰਤ—ਭਾਲ ਕਰਦਿਆਂ ਕਰਦਿਆਂ । ਭੇਟੇ—ਮਿਲੇ । ਭੇਟੇ ਜਨ ਸਾਧੂ—(ਜਦੋਂ) ਗੁਰੂ ਪੁਰਖ  
ਨੂੰ ਮਿਲੇ । ਗੁਰਿ—ਗੁਰੂ ਨੇ । ਆਨ—{ਅਨ} ਹੋਰ । ਆਨ ਸਗਲ ਬਿਧਿ—ਹੋਰ ਸਾਰੀਆਂ ਜੁਗਤੀਆਂ । ਕਾਂਮਿ—ਕੰਮ  
ਵਿਚ । ਕਾਂਮਿ ਨ ਆਵੈ—ਲਾਭਦਾਇਕ ਨਹੀਂ ਹੋ ਸਕਦੀ । ੧।

ਤਾ ਤੇ—ਇਸ ਵਾਸਤੇ । ਮੋਹਿ—ਮੈਂ । ਓਟ—ਆਸਰਾ । ਰਹਾਉ ।

ਸੁਰਗ—ਦੇਵ-ਲੋਕ । ਮਿਰਤ—ਮਾਤ-ਲੋਕ । ਪਇਆਲ—ਪਾਤਾਲ । ਭੂ ਮੰਡਲ—ਸਾਰੀਆਂ ਧਰਤੀਆਂ । ਬਿਆਪੇ—  
ਗ੍ਰਸੇ ਹੋਏ ਹਨ । ਮਾਇ—ਮਾਇਆ (ਵਿਚ) । ਜੀਅ—ਜਿੰਦ । ਜੀਅ ਉਧਾਰਨ—ਜਿੰਦ ਨੂੰ (ਮਾਇਆ ਦੇ ਮੋਹ ਤੋਂ)  
ਬਚਾਣ ਲਈ । ੨।

ਨਿਰੰਜਨੁ—ਮਾਇਆ ਤੋਂ ਨਿਰਲੇਪ (ਨਿਰ-ਅੰਜਨੁ । ਅੰਜਨੁ—ਮਾਇਆ ਦੀ ਕਾਲਖ) । ਨਿਧਾਨ—ਖਜ਼ਾਨੇ । ਦੇਇ—  
ਦੇਂਦਾ ਹੈ । ਕਾਹੂ ਬਿਰਲੇ—ਕਿਸੇ ਵਿਰਲੇ ਮਨੁੱਖ ਨੇ । ੩।

**ਅਰਥ :**—ਹੇ ਭਾਈ ! ਭਾਲ ਕਰਦਿਆਂ ਕਰਦਿਆਂ ਜਦੋਂ ਮੈਂ ਗੁਰੂ ਮਹਾ ਪੁਰਖ ਨੂੰ ਮਿਲਿਆ, ਤਾਂ ਪੂਰੇ ਗੁਰੂ ਨੇ (ਮੈਨੂੰ)  
ਇਹ ਸਮਝ ਬਖਸ਼ੀ ਕਿ (ਮਾਇਆ ਦੇ ਮੋਹ ਤੋਂ ਬਚਣ ਲਈ) ਹੋਰ ਸਾਰੀਆਂ ਜੁਗਤੀਆਂ ਵਿਚੋਂ ਕੋਈ ਇੱਕ ਜੁਗਤਿ ਭੀ  
ਕੰਮ ਨਹੀਂ ਆਉਂਦੀ । ਪਰਮਾਤਮਾ ਦਾ ਨਾਮ ਸਿਮਰਿਆ ਹੋਇਆ ਹੀ ਕੰਮ ਆਉਂਦਾ ਹੈ । ੧।

ਇਸ ਵਾਸਤੇ, ਹੇ ਭਾਈ ! ਮੈਂ ਪਰਮਾਤਮਾ ਦਾ ਆਸਰਾ ਲੈ ਲਿਆ । (ਜਦੋਂ ਮੈਂ) ਸਰਬ-ਵਿਆਪਕ ਪਰਮਾਤਮਾ ਦੀ  
ਸਰਨ ਪਿਆ, ਤਾਂ ਮੇਰੇ ਸਾਰੇ (ਮਾਇਆ ਦੇ) ਜੰਜਾਲ ਨਾਸ ਹੋ ਗਏ । ਰਹਾਉ ।

ਹੇ ਭਾਈ ! ਦੇਵ ਲੋਕ, ਮਾਤ-ਲੋਕ, ਪਾਤਾਲ-ਸਾਰੀ ਹੀ ਸ੍ਰਿਸ਼ਟੀ ਮਾਇਆ (ਦੇ ਮੋਹ) ਵਿਚ ਫਸੀ ਹੋਈ ਹੈ । ਹੇ  
ਭਾਈ ! ਸਦਾ ਪਰਮਾਤਮਾ ਦਾ ਨਾਮ ਸਿਮਰਿਆ ਕਰ, ਇਹੀ ਹੈ ਜਿੰਦ ਨੂੰ (ਮਾਇਆ ਦੇ ਮੋਹ ਵਿਚੋਂ) ਬਚਾਣ ਵਾਲਾ,  
ਇਹੀ ਹੈ ਸਾਰੀਆਂ ਕੁਲਾਂ ਨੂੰ ਤਾਰਨ ਵਾਲਾ । ੨।

ਹੇ ਨਾਨਕ ! ਮਾਇਆ ਤੋਂ ਨਿਰਲੇਪ ਪਰਮਾਤਮਾ ਦਾ ਨਾਮ ਗਾਣਾ ਚਾਹੀਦਾ ਹੈ, (ਨਾਮ ਦੀ ਬਰਕਤਿ ਨਾਲ) ਸਾਰੇ  
ਖਜ਼ਾਨਿਆਂ ਦੀ ਪ੍ਰਾਪਤੀ ਹੋ ਜਾਂਦੀ ਹੈ, ਪਰ (ਇਹ ਭੇਤ) ਕਿਸੇ (ਉਸ) ਵਿਰਲੇ ਮਨੁੱਖ ਨੇ ਸਮਝਿਆ ਹੈ ਜਿਸ ਨੂੰ  
ਮਾਲਕ-ਪ੍ਰਭੂ ਆਪ ਮੇਹਰ ਕਰ ਕੇ (ਨਾਮ ਦੀ ਦਾਤਿ) ਦੇਂਦਾ ਹੈ । ੩।੩।੨੧।

### ਧਨਾਸਰੀ ਮਹਲਾ ੫ ਘਰੁ ੨ ਚਉਪਦੇ

ੴ ਸਤਿਗੁਰ ਪ੍ਰਸਾਦਿ ॥ ਛੋਡਿ ਜਾਹਿ ਸੇ ਕਰਹਿ ਪਰਾਲ ॥ ਕਾਮਿ ਨ ਆਵਹਿ ਸੇ ਜੰਜਾਲ ॥ ਸੰਗਿ ਨ ਚਾਲਹਿ ਤਿਨ  
ਸਿਉ ਹੀਤ ॥ ਜੋ ਬੈਰਾਈ ਸੇਈ ਮੀਤ ॥੧॥ ਐਸੇ ਭਰਮਿ ਭੁਲੇ ਸੰਸਾਰਾ ॥ ਜਨਮੁ ਪਦਾਰਥੁ ਖੋਇ ਗਵਾਰਾ ॥ ਰਹਾਉ ॥  
ਸਾਚੁ ਧਰਮੁ ਨਹੀ ਭਾਵੈ ਡੀਠਾ ॥ ਝੂਠ ਧੋਹ ਸਿਉ ਰਚਿਓ ਮੀਠਾ ॥ ਦਾਤਿ ਪਿਆਰੀ ਵਿਸਰਿਆ ਦਾਤਾਰਾ ॥ ਜਾਣੈ ਨਾਹੀ  
ਮਰਣੁ ਵਿਚਾਰਾ ॥੨॥ ਵਸਤੁ ਪਰਾਈ ਕਉ ਉਠਿ ਰੋਵੈ ॥ ਕਰਮ ਧਰਮ ਸਗਲਾ ਈ ਖੋਵੈ ॥ ਹੁਕਮੁ ਨ ਬੂਝੈ ਆਵਣ ਜਾਣੇ  
॥ ਪਾਪ ਕਰੈ ਤਾ ਪਛੋਤਾਣੇ ॥੩॥ ਜੋ ਤੁਧੁ ਭਾਵੈ ਸੋ ਪਰਵਾਣੁ ॥ ਤੇਰੇ ਭਾਣੇ ਨੋ ਕੁਰਬਾਣੁ ॥ ਨਾਨਕੁ ਗਰੀਬੁ ਬੰਦਾ ਜਨੁ  
ਤੇਰਾ ॥ ਰਾਖਿ ਲੇਇ ਸਾਹਿਬੁ ਪ੍ਰਭੁ ਮੇਰਾ ॥੪॥੧॥੨੨॥ {ਪੰਨਾ ੬੭੬}

**ਪਦ ਅਰਥ :**—ਜਾਹਿ—ਜਾਂਦੇ ਹਨ । ਕਰਹਿ—ਕਰਦੇ ਹਨ । ਸੇ ਪਰਾਲ—ਉਹ ਵਿਅਰਥ ਕੰਮ {ਪਰਾਲ—ਪਰਾਲੀ;  
ਮੁੰਜੀ ਦਾ ਨਾੜ} । ਕਾਮਿ ਨ ਆਵਹਿ—ਕੰਮ ਨਹੀਂ ਆਉਂਦੇ । ਸੇ—ਉਹ {ਬਹੁ-ਵਚਨ} । ਸੰਗਿ—ਨਾਲ । ਹੀਤ—  
ਹਿਤ, ਪਿਆਰ । ਬੈਰਾਈ—ਵੈਰੀ । ੧।

ਭਰਮਿ—ਭਰਮ ਵਿਚ । ਭੁਲੇ—ਕੁਰਾਹੇ ਪਿਆ ਹੋਇਆ । ਸੰਸਾਰਾ—ਜਗਤ । ਖੋਇ—ਗਵਾ ਰਿਹਾ ਹੈ । ਰਹਾਉ ।

ਸਾਚੁ—ਸਦਾ—ਬਿਰ ਹਰਿ—ਨਾਮ ਦਾ ਸਿਮਰਨ । ਭਾਵੈ—ਚੰਗਾ ਲੱਗਦਾ । ਧੋਹ—ਠੱਗੀ । ਸਿਉ—ਨਾਲ । ਮੀਠਾ—  
ਮਿੱਠਾ (ਜਾਣ ਕੇ) । ਮਰਣੁ—ਮੌਤ । ੨ ।

ਵਸਤੁ—ਚੀਜ਼ । ਕਉ—ਦੀ ਖਾਤਰ । ਉਠਿ—ਉੱਠ ਕੇ । ਰੋਵੈ—ਤਰਲੇ ਲੈਂਦਾ ਹੈ । ਸਗਲਾ ਈ—ਸਾਰਾ ਹੀ ।  
ਖੋਵੈ—ਗਵਾ ਲੈਂਦਾ ਹੈ । ਹੁਕਮੁ—ਰਜ਼ਾ । ਆਵਣ ਜਾਣੇ—ਜਨਮ ਮਰਨ ਦੇ ਗੇੜ । ੩ ।

ਨੋ—ਨੂੰ, ਤੋਂ । ਜਨੁ—ਦਾਸ । ਸਾਹਿਬੁ—ਮਾਲਕ । ੪ ।

**ਅਰਥ :**—ਹੇ ਭਾਈ ! ਮੂਰਖ ਜਗਤ (ਮਾਇਆ ਦੀ) ਭਟਕਣਾ ਵਿਚ ਪੈ ਕੇ ਅਜੇ ਕੁਰਾਹੇ ਪਿਆ ਹੋਇਆ ਹੈ (ਕਿ  
ਆਪਣਾ) ਕੀਮਤੀ ਮਨੁੱਖਾ ਜਨਮ ਗਵਾ ਰਿਹਾ ਹੈ । ਰਹਾਉ ।

ਹੇ ਭਾਈ ! ਮਾਇਆ-ਵੇੜੇ ਜੀਵ ਉਹੀ ਨਿਕੰਮੇ ਕੰਮ ਕਰਦੇ ਰਹਿੰਦੇ ਹਨ, ਜਿਨ੍ਹਾਂ ਨੂੰ ਆਖਰ ਛੱਡ ਕੇ ਇਥੋਂ ਚਲੇ ਜਾਂਦੇ  
ਹਨ । ਉਹੀ ਜੰਜਾਲ ਸਹੇੜੀ ਰੱਖਦੇ ਹਨ, ਜੇਹੜੇ ਇਹਨਾਂ ਦੇ ਕਿਸੇ ਕੰਮ ਨਹੀਂ ਆਉਂਦੇ । ਉਹਨਾਂ ਨਾਲ ਮੋਹ-ਪਿਆਰ  
ਬਣਾਈ ਰੱਖਦੇ ਹਨ, ਜੇਹੜੇ (ਅੰਤ ਵੇਲੇ) ਨਾਲ ਨਹੀਂ ਜਾਂਦੇ । ਉਹਨਾਂ (ਵਿਕਾਰਾਂ) ਨੂੰ ਮਿੱਤਰ ਸਮਝਦੇ ਰਹਿੰਦੇ ਹਨ ਜੋ  
(ਅਸਲ ਵਿਚ ਆਤਮਕ ਜੀਵਨ ਦੇ) ਵੈਰੀ ਹਨ । ੧ ।

ਹੇ ਭਾਈ ! (ਮਾਇਆ-ਵੇੜੇ ਮੂਰਖ ਮਨੁੱਖ ਨੂੰ) ਸਦਾ-ਬਿਰ ਹਰਿ-ਨਾਮ ਸਿਮਰਨ (ਵਾਲਾ) ਧਰਮ ਅੱਖੀਂ ਵੇਖਿਆ ਨਹੀਂ  
ਭਾਉਂਦਾ । ਝੂਠ ਨੂੰ ਠੱਗੀ ਨੂੰ ਮਿੱਠਾ ਜਾਣ ਕੇ ਇਹਨਾਂ ਨਾਲ ਮਸਤ ਰਹਿੰਦਾ ਹੈ । ਦਾਤਾਰ-ਪ੍ਰਭੂ ਨੂੰ ਭੁਲਾਈ ਰੱਖਦਾ ਹੈ,  
ਉਸ ਦੀ ਦਿੱਤੀ ਹੋਈ ਦਾਤਿ ਇਸ ਨੂੰ ਪਿਆਰੀ ਲੱਗਦੀ ਹੈ । (ਮੋਹ ਵਿਚ) ਬੇਬਸ ਹੋਇਆ ਜੀਵ ਆਪਣੀ ਮੌਤ ਨੂੰ ਚੇਤੇ  
ਨਹੀਂ ਕਰਦਾ । ੨ ।

ਹੇ ਭਾਈ ! (ਭਟਕਣਾ ਵਿਚ ਪਿਆ ਹੋਇਆ ਜੀਵ) ਉਸ ਚੀਜ਼ ਲਈ ਦੌੜ ਦੌੜ ਤਰਲੇ ਲੈਂਦਾ ਹੈ ਜੋ ਆਖਰ ਬਿਗਾਨੀ ਹੋ  
ਜਾਣੀ ਹੈ । ਆਪਣਾ ਇਨਸਾਨੀ ਫ਼ਰਜ਼ ਸਾਰਾ ਹੀ ਭੁਲਾ ਦੇਂਦਾ ਹੈ । ਮਨੁੱਖ ਪਰਮਾਤਮਾ ਦੀ ਰਜ਼ਾ ਨੂੰ ਨਹੀਂ ਸਮਝਦਾ  
(ਜਿਸ ਕਰਕੇ ਇਸ ਦੇ ਵਾਸਤੇ) ਜਨਮ ਮਰਨ ਦੇ ਗੇੜ (ਬਣੇ ਰਹਿੰਦੇ ਹਨ) ਨਿੱਤ ਪਾਪ ਕਰਦਾ ਰਹਿੰਦਾ ਹੈ, ਆਖਰ  
ਪਛੁਤਾਂਦਾ ਹੈ । ੩ ।

(ਪਰ, ਹੇ ਪ੍ਰਭੂ ! ਜੀਵਾਂ ਦੇ ਕੀਹ ਵੱਸ ?) ਜੋ ਤੈਨੂੰ ਚੰਗਾ ਲੱਗਦਾ ਹੈ, ਉਹੀ ਅਸਾਂ ਜੀਵਾਂ ਨੂੰ ਕਬੂਲ ਹੁੰਦਾ ਹੈ । ਹੇ  
ਪ੍ਰਭੂ ! ਮੈਂ ਤੇਰੀ ਮਰਜ਼ੀ ਤੋਂ ਸਦਕੇ ਹਾਂ । ਗਰੀਬ ਨਾਨਕ ਤੇਰਾ ਦਾਸ ਹੈ ਤੇਰਾ ਗੁਲਾਮ ਹੈ । ਹੇ ਭਾਈ ! ਮੇਰਾ ਮਾਲਕ-  
ਪ੍ਰਭੂ (ਆਪਣੇ ਦਾਸ ਦੀ ਲਾਜ ਆਪ) ਰੱਖ ਲੈਂਦਾ ਹੈ । ੪ । ੧ । ੨ । ੨ ।

ਧਨਾਸਰੀ ਮਹਲਾ ੫ ॥ ਮੋਹਿ ਮਸਕੀਨ ਪ੍ਰਭੁ ਨਾਮੁ ਅਧਾਰੁ ॥ ਖਾਟਣ ਕਉ ਹਰਿ ਹਰਿ ਰੋਜਗਾਰੁ ॥ ਸੰਚਣ ਕਉ ਹਰਿ ਏਕੋ  
ਨਾਮੁ ॥ ਹਲਤਿ ਪਲਤਿ ਤਾ ਕੈ ਆਵੈ ਕਾਮ ॥੧॥ ਨਾਮਿ ਰਤੇ ਪ੍ਰਭ ਰੰਗਿ ਅਪਾਰ ॥ ਸਾਧ ਗਾਵਹਿ ਗੁਣ ਏਕ ਨਿਰੰਕਾਰ  
॥ ਰਹਾਉ ॥ ਸਾਧ ਕੀ ਸੋਭਾ ਅਤਿ ਮਸਕੀਨੀ ॥ ਸੰਤ ਵਡਾਈ ਹਰਿ ਜਸੁ ਚੀਨੀ ॥ ਅਨਦੁ ਸੰਤਨ ਕੈ ਭਗਤਿ ਗੋਵਿੰਦ ॥  
ਸੂਖੁ ਸੰਤਨ ਕੈ ਬਿਨਸੀ ਚਿੰਦ ॥੨॥ ਜਹ ਸਾਧ ਸੰਤਨ ਹੋਵਹਿ ਇਕਤ੍ਰ ॥ ਤਹ ਹਰਿ ਜਸੁ ਗਾਵਹਿ ਨਾਦ ਕਵਿਤ ॥ ਸਾਧ  
ਸਭਾ ਮਹਿ ਅਨਦ ਬਿਸ੍ਰਾਮ ॥ ਉਨ ਸੰਗੁ ਸੋ ਪਾਏ ਜਿਸੁ ਮਸਤਕਿ ਕਰਾਮ ॥੩॥ ਦੁਇ ਕਰ ਜੋੜਿ ਕਰੀ ਅਰਦਾਸਿ ॥  
ਚਰਨ ਪਖਾਰਿ ਕਹਾਂ ਗੁਣਤਾਸ ॥ ਪ੍ਰਭ ਦਇਆਲ ਕਿਰਪਾਲ ਹਜੂਰਿ ॥ ਨਾਨਕੁ ਜੀਵੈ ਸੰਤਾ ਧੂਰਿ  
॥੪॥੨॥੨੩॥ {ਪੰਨਾ ੬੭੬}

**ਪਦ ਅਰਥ :**—ਮੋਹਿ—ਮੈਨੂੰ । ਮਸਕੀਨ—ਆਜਿਜ਼, ਨਿਮਾਣਾ । ਮੋਹਿ ਮਸਕੀਨ—ਮੈਨੂੰ ਨਿਮਾਣੇ ਨੂੰ । ਅਧਾਰੁ—  
ਆਸਰਾ । ਖਾਟਣ ਕਉ—ਖੱਟਣ ਵਾਸਤੇ । ਰੋਜਗਾਰੁ—ਰੋਜ਼ੀ ਕਮਾਣ ਲਈ ਕੰਮ । ਸੰਚਣ ਕਉ—ਜਮ੍ਹਾਂ ਕਰਨ ਲਈ ।  
ਹਲਤਿ—{ਅੜ} ਇਸ ਲੋਕ ਵਿਚ । ਪਲਤਿ—{ਪੜ} ਪਰਲੋਕ ਵਿਚ । ਤਾ ਕੈ ਕਾਮ—ਉਸ ਮਨੁੱਖ ਦੇ ਕੰਮ । ੧ ।

ਨਾਮਿ—ਨਾਮ ਵਿਚ । ਰਤੇ—ਰੰਗੇ ਹੋਏ । ਰੰਗਿ—ਪ੍ਰੇਮ-ਰੰਗ ਵਿਚ । ਅਪਾਰ—ਬੇਅੰਤ । ਸਾਧ—ਸੰਤ ਜਨ ।  
ਗਵਹਿ—ਗਾਂਦੇ ਹਨ । ਰਹਾਉ ।

ਅਤਿ ਮਸਕੀਨੀ—ਬਹੁਤ ਨਿਮ੍ਰਤਾ । ਚੀਨੀ—ਪਛਾਣੀ । ਜਸੁ—ਸਿਫਤਿ-ਸਾਲਾਹ । ਸੰਤਨ ਕੈ—ਸੰਤਾਂ ਦੇ ਹਿਰਦੇ  
ਵਿਚ । ਚਿੰਦ—ਚਿੰਤਾ । ੨ ।

ਜਹ—ਜਿੱਥੇ । ਇਕੜ—ਇਕੱਠੇ । ਨਾਦ—ਸਾਜ (ਵਜਾ ਕੇ) । ਕਵਿਤ—ਕਵਿਤਾ (ਪੜ੍ਹ ਕੇ) । ਬਿਸ੍ਰਾਮ—ਸ਼ਾਂਤੀ ।  
ਉਨ ਸੰਗੁ—ਉਹਨਾਂ ਦੀ ਸੰਗਤਿ । ਮਸਤਕਿ—ਮੱਥੇ ਉਤੇ । ਕਰਾਮ—ਕਰਮ, ਬਖਸ਼ਿਸ਼ । ੩ ।

ਦੁਇ ਕਰ—ਦੋਵੇਂ ਹੱਥ {ਬਹੁ-ਵਚਨ} । ਕਰੀ—ਕਰੀਂ, ਮੈਂ ਕਰਦਾ ਹਾਂ । ਪਖਾਰਿ—ਧੋ ਕੇ । ਗੁਣਤਾਸ—ਗੁਣਾਂ ਦਾ  
ਖਜ਼ਾਨਾ ਪ੍ਰਭੂ । ਜੀਵੈ—ਆਤਮਕ ਜੀਵਨ ਪ੍ਰਾਪਤ ਕਰਦਾ ਹੈ । ਧੂਰਿ—ਚਰਨ-ਧੂੜ । ੪ ।

**ਅਰਥ :**—ਹੇ ਭਾਈ ! ਸੰਤ ਜਨ ਪਰਮਾਤਮਾ ਦੇ ਨਾਮ ਵਿਚ ਮਸਤ ਹੋ ਕੇ, ਬੇਅੰਤ ਪ੍ਰਭੂ ਦੇ ਪ੍ਰੇਮ ਵਿਚ ਜੁੜ ਕੇ, ਇੱਕ  
ਨਿਰੰਕਾਰ ਦੇ ਗੁਣ ਗਾਂਦੇ ਰਹਿੰਦੇ ਹਨ । ਰਹਾਉ ।

ਹੇ ਭਾਈ ! ਮੈਨੂੰ ਆਜਿਜ਼ ਨੂੰ ਪਰਮਾਤਮਾ ਦਾ ਨਾਮ (ਹੀ) ਆਸਰਾ ਹੈ, ਮੇਰੇ ਵਾਸਤੇ ਖੱਟਣ ਕਮਾਣ ਲਈ ਪਰਮਾਤਮਾ  
ਦਾ ਨਾਮ ਹੀ ਰੋਜ਼ੀ ਹੈ । ਮੇਰੇ ਵਾਸਤੇ ਇਕੱਠਾ ਕਰਨ ਲਈ (ਭੀ) ਪਰਮਾਤਮਾ ਦਾ ਨਾਮ ਹੀ ਹੈ । (ਜੇਹੜਾ ਮਨੁੱਖ  
ਹਰਿ-ਨਾਮ-ਧਨ ਇਕੱਠਾ ਕਰਦਾ ਹੈ) ਇਸ ਲੋਕ ਤੇ ਪਰਲੋਕ ਵਿਚ ਉਸ ਦੇ ਕੰਮ ਆਉਂਦਾ ਹੈ । ੧ ।

ਹੇ ਭਾਈ ! ਬਹੁਤ ਨਿਮ੍ਰਤਾ-ਸੁਭਾਉ ਸੰਤ ਦੀ ਸੋਭਾ (ਦਾ ਮੂਲ) ਹੈ, ਪਰਮਾਤਮਾ ਦੀ ਸਿਫਤਿ-ਸਾਲਾਹ ਕਰਨੀ ਹੀ ਸੰਤ  
ਦੀ ਵਡਿਆਈ (ਦਾ ਕਾਰਨ) ਹੈ । ਪਰਮਾਤਮਾ ਦੀ ਭਗਤੀ ਸੰਤ ਜਨਾਂ ਦੇ ਹਿਰਦੇ ਵਿਚ ਆਨੰਦ ਪੈਦਾ ਕਰਦੀ ਹੈ ।  
(ਭਗਤੀ ਦੀ ਬਰਕਤਿ ਨਾਲ) ਸੰਤ ਜਨਾਂ ਦੇ ਹਿਰਦੇ ਵਿਚ ਸੁਖ ਬਣਿਆ ਰਹਿੰਦਾ ਹੈ (ਉਹਨਾਂ ਦੇ ਅੰਦਰੋਂ) ਚਿੰਤਾ ਨਾਸ ਹੋ  
ਜਾਂਦੀ ਹੈ । ੨ ।

ਹੇ ਭਾਈ ! ਸਾਧ ਸੰਤ ਜਿੱਥੇ (ਭੀ) ਇਕੱਠੇ ਹੁੰਦੇ ਹਨ ਉਥੇ ਉਹ ਸਾਜ ਵਰਤ ਕੇ ਬਾਣੀ ਪੜ੍ਹ ਕੇ ਪਰਮਾਤਮਾ ਦੀ  
ਸਿਫਤਿ-ਸਾਲਾਹ ਦਾ ਗੀਤ (ਹੀ) ਗਾਂਦੇ ਹਨ । ਹੇ ਭਾਈ ! ਸੰਤਾਂ ਦੀ ਸੰਗਤਿ ਵਿਚ ਬੈਠਿਆਂ ਆਤਮਕ ਆਨੰਦ ਪ੍ਰਾਪਤ  
ਹੁੰਦਾ ਹੈ ਸ਼ਾਂਤੀ ਹਾਸਲ ਹੁੰਦੀ ਹੈ । ਪਰ, ਉਹਨਾਂ ਦੀ ਸੰਗਤਿ ਉਹੀ ਮਨੁੱਖ ਪ੍ਰਾਪਤ ਕਰਦਾ ਹੈ ਜਿਸ ਦੇ ਮੱਥੇ ਉੱਤੇ  
ਬਖਸ਼ਿਸ਼ (ਦਾ ਲੇਖ ਲਿਖਿਆ ਹੋਵੇ) । ੩ ।

ਹੇ ਭਾਈ ! ਮੈਂ ਆਪਣੇ ਦੋਵੇਂ ਹੱਥ ਜੋੜ ਕੇ ਅਰਦਾਸ ਕਰਦਾ ਹਾਂ ਕਿ ਮੈਂ ਸੰਤ ਜਨਾਂ ਦੇ ਚਰਨ ਧੋ ਕੇ ਗੁਣਾਂ ਦੇ ਖਜ਼ਾਨੇ  
ਪਰਮਾਤਮਾ ਦਾ ਨਾਮ ਉਚਾਰਦਾ ਰਹਾਂ । ਹੇ ਭਾਈ ! ਨਾਨਕ ਉਹਨਾਂ ਸੰਤ ਜਨਾਂ ਦੇ ਚਰਨਾਂ ਦੀ ਧੂੜ ਤੋਂ ਆਤਮਕ  
ਜੀਵਨ ਪ੍ਰਾਪਤ ਕਰਦਾ ਹੈ ਜੇਹੜੇ ਦਇਆਲ ਕਿਰਪਾਲ ਪ੍ਰਭੂ ਦੀ ਹਜ਼ੂਰੀ ਵਿਚ (ਸਦਾ ਟਿਕੇ ਰਹਿੰਦੇ  
ਹਨ) । ੪ । ੨ । ੨੩ ।

ਧਨਾਸਰੀ ਮਃ ੫ ॥ ਸੋ ਕਤ ਡਰੈ ਜਿ ਖਸਮੁ ਸਮ੍ਹਾਰੈ ॥ ਡਰਿ ਡਰਿ ਪਚੇ ਮਨਮੁਖ ਵੇਚਾਰੇ ॥੧॥ ਰਹਾਉ ॥ ਸਿਰ ਉਪਰਿ  
ਮਾਤ ਪਿਤਾ ਗੁਰਦੇਵ ॥ ਸਫਲ ਮੂਰਤਿ ਜਾ ਕੀ ਨਿਰਮਲ ਸੇਵ ॥ ਏਕੁ ਨਿਰੰਜਨੁ ਜਾ ਕੀ ਰਾਸਿ ॥ ਮਿਲਿ ਸਾਧ ਸੰਗਤਿ  
ਹੋਵਤ ਪਰਗਾਸ ॥੧॥ ਜੀਅਨ ਕਾ ਦਾਤਾ ਪੂਰਨ ਸਭ ਠਾਇ ॥ ਕੋਟਿ ਕਲੇਸ ਮਿਟਹਿ ਹਰਿ ਨਾਇ ॥ ਜਨਮ ਮਰਨ  
ਸਗਲਾ ਦੁਖੁ ਨਾਸੈ ॥ ਗੁਰਮੁਖਿ ਜਾ ਕੈ ਮਨਿ ਤਨਿ ਬਾਸੈ ॥੨॥ ਜਿਸ ਨੋ ਆਪਿ ਲਏ ਲੜਿ ਲਾਇ ॥ ਦਰਗਹ ਮਿਲੈ ਤਿਸੈ  
ਹੀ ਜਾਇ ॥ ਸੇਈ ਭਗਤ ਜਿ ਸਾਚੇ ਭਾਣੇ ॥ ਜਮਕਾਲ ਤੇ ਭਏ ਨਿਕਾਣੇ ॥੩॥ ਸਾਚਾ ਸਾਹਿਬੁ ਸਚੁ ਦਰਬਾਰੁ ॥ ਕੀਮਤਿ  
ਕਉਣੁ ਕਹੈ ਬੀਚਾਰੁ ॥ ਘਟਿ ਘਟਿ ਅੰਤਰਿ ਸਗਲ ਅਧਾਰੁ ॥ ਨਾਨਕੁ ਜਾਚੈ ਸੰਤ ਰੇਣਾਰੁ ॥੪॥੩॥੨੪॥ {ਪੰਨਾ ੬੭੭}

**ਪਦ ਅਰਥ :**—ਕਤ—ਕਿੱਥੇ ? ਜਿ—ਜੇਹੜਾ । ਸਮ੍ਹਾਰੈ—ਹਿਰਦੈ ਵਿਚ ਵਸਾਈ ਰੱਖਦਾ ਹੈ । ਡਰਿ—ਡਰ ਕੇ ।  
ਪਚੇ—ਖੁਆਰ ਹੋਏ । ਮਨਮੁਖ—ਆਪਣੇ ਮਨ ਦੇ ਪਿੱਛੇ ਤੁਰਨ ਵਾਲੇ । ਵੇਚਾਰੇ—ਅਨਾਥ । ੧ । ਰਹਾਉ ।

ਗੁਰਦੇਵ—ਸਭ ਤੋਂ ਵੱਡਾ ਪ੍ਰਕਾਸ਼-ਰੂਪ ਪ੍ਰਭੂ । ਸਫਲ ਮੂਰਤਿ—ਜਿਸ ਦੇ ਦੀਦਾਰ ਨਾਲ ਸਾਰੇ ਫਲ ਪ੍ਰਾਪਤ ਹੋ ਜਾਂਦੇ ਹਨ । ਜਾ ਕੀ—ਜਿਸ ਪਰਮਾਤਮਾ ਦੀ । ਨਿਰਮਲ—ਪਵਿਤ੍ਰ ਕਰਨ ਵਾਲੀ । ਜਾ ਕੀ ਰਾਸਿ—ਜਿਸ ਮਨੁੱਖ ਦੀ ਪੂੰਜੀ । ਪਰਗਾਸ—ਆਤਮਕ ਜੀਵਨ ਦਾ ਚਾਨਣ ।੧।

ਪੂਰਨ—ਵਿਆਪਕ । ਸਭ ਠਾਇ—ਹਰ ਥਾਂ ਵਿਚ । ਕੋਟਿ—ਕ੍ਰੋੜਾਂ । ਨਾਇ—ਨਾਮ ਦੀ ਰਾਹੀਂ । ਗੁਰਮੁਖਿ—ਗੁਰੂ ਦੀ ਰਾਹੀਂ । ਜਾ ਕੈ ਮਨਿ—ਜਿਸ ਮਨੁੱਖ ਦੇ ਮਨ ਵਿਚ । ਬਾਸੈ—ਵੱਸਦਾ ਹੈ ।੨।

ਜਿਸ ਨੋ—{ਲਫਜ਼ 'ਜਿਸੁ' ਦਾ ਸੰਬੰਧਕ 'ਨੋ' ਦੇ ਕਾਰਨ ਉੱਡ ਗਿਆ ਹੈ} । ਲੜਿ—ਲੜ ਨਾਲ, ਪੱਲੇ ਨਾਲ । ਜਾਇ—ਥਾਂ । ਜਿ—ਜੇਹੜੇ । ਸਾਚੇ—ਸਦਾ-ਥਿਰ ਪ੍ਰਭੂ ਨੂੰ । ਨਿਕਾਣੇ—ਨਿਡਰ, ਬੇ-ਮੁਥਾਜ ।੩।

ਸਾਚਾ—ਸਦਾ ਕਾਇਮ ਰਹਿਣ ਵਾਲਾ । ਘਟਿ ਘਟਿ—ਹਰੇਕ ਘਟ ਵਿਚ । ਅੰਤਰਿ—(ਸਭਨਾਂ ਦੇ) ਅੰਦਰ । ਅਧਾਰੁ—ਆਸਰਾ । ਜਾਚੈ—ਮੰਗਦਾ ਹੈ । ਰੇਣਾਰੁ—ਚਰਨ-ਧੂੜ ।੪।

**ਅਰਥ :**—ਹੇ ਭਾਈ ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਨਿਮਾਣੇ (ਮੌਤ ਆਦਿਕ ਤੋਂ ਡਰ ਕੇ) ਡਰ ਡਰ ਕੇ ਖੁਆਰ ਹੁੰਦੇ ਰਹਿੰਦੇ ਹਨ, ਪਰ ਜੇਹੜਾ ਮਨੁੱਖ ਖਸਮ-ਪ੍ਰਭੂ ਨੂੰ ਆਪਣੇ ਹਿਰਦੇ ਵਿਚ ਵਸਾਈ ਰੱਖਦਾ ਹੈ, ਉਹ ਕਿਤੇ ਭੀ ਨਹੀਂ ਡਰਦਾ ।੧। ਰਹਾਉ।

ਹੇ ਭਾਈ ! ਜਿਸ ਪਰਮਾਤਮਾ ਦਾ ਦਰਸਨ ਕੀਤਿਆਂ ਸਾਰੇ ਫਲ ਪ੍ਰਾਪਤ ਹੁੰਦੇ ਹਨ ਜਿਸ ਦੀ ਸੇਵਾ-ਭਗਤੀ ਪਵਿਤ੍ਰ ਜੀਵਨ ਵਾਲਾ ਬਣਾ ਦੇਂਦੀ ਹੈ, ਉਸ ਪ੍ਰਕਾਸ਼-ਰੂਪ ਪ੍ਰਭੂ ਨੂੰ ਮਾਤਾ ਪਿਤਾ ਵਾਂਗ ਜੇਹੜਾ ਮਨੁੱਖ ਆਪਣੇ ਸਿਰ ਉਤੇ (ਰਾਖਾ ਸਮਝਦਾ ਹੈ), ਮਾਇਆ ਤੋਂ ਨਿਰਲੇਪ ਪ੍ਰਭੂ ਦਾ ਨਾਮ ਹੀ ਜਿਸ ਮਨੁੱਖ (ਦੇ ਆਤਮਕ ਜੀਵਨ) ਦਾ ਸਰਮਾਇਆ ਬਣ ਜਾਂਦਾ ਹੈ, ਸਾਧ ਸੰਗਤਿ ਵਿਚ ਮਿਲ ਕੇ ਉਸ ਮਨੁੱਖ ਦੇ ਅੰਦਰ ਜੀਵਨ-ਚਾਨਣ ਹੋ ਜਾਂਦਾ ਹੈ ।੧।

ਹੇ ਭਾਈ ! ਜੇਹੜਾ ਪਰਮਾਤਮਾ ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਹੈ, ਜੋ ਹਰ ਥਾਂ ਮੌਜੂਦ ਹੈ, ਜਿਸ ਪ੍ਰਭੂ ਦੇ ਨਾਮ ਵਿਚ ਜੁੜਿਆਂ ਕ੍ਰੋੜਾਂ ਦੁੱਖ-ਕਲੇਸ਼ ਮਿਟ ਜਾਂਦੇ ਹਨ, ਗੁਰੂ ਦੀ ਰਾਹੀਂ ਉਹ ਪ੍ਰਭੂ ਜਿਸ ਮਨੁੱਖ ਦੇ ਮਨ ਵਿਚ ਹਿਰਦੇ ਵਿਚ ਆ ਵੱਸਦਾ ਹੈ, ਉਸ ਦਾ ਜਨਮ ਮਰਨ ਦਾ ਸਾਰਾ ਦੁੱਖ ਨਾਸ ਹੋ ਜਾਂਦਾ ਹੈ ।੨।

ਹੇ ਭਾਈ ! ਪਰਮਾਤਮਾ ਜਿਸ ਮਨੁੱਖ ਨੂੰ ਆਪ ਆਪਣੇ ਲੜ ਲਾ ਲੈਂਦਾ ਹੈ, ਉਸੇ ਨੂੰ ਹੀ ਪਰਮਾਤਮਾ ਦੀ ਹਜ਼ੂਰੀ ਵਿਚ ਥਾਂ ਮਿਲਦੀ ਹੈ । ਹੇ ਭਾਈ ! ਉਹੀ ਮਨੁੱਖ ਪਰਮਾਤਮਾ ਦੇ ਭਗਤ ਅਖਵਾ ਸਕਦੇ ਹਨ, ਜੇਹੜੇ ਉਹ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਨੂੰ ਪਿਆਰੇ ਲੱਗਦੇ ਹਨ । ਉਹ ਮਨੁੱਖ ਮੌਤ ਤੋਂ ਨਿਡਰ ਹੋ ਜਾਂਦੇ ਹਨ ।੩।

ਹੇ ਭਾਈ ! ਮਾਲਕ-ਪ੍ਰਭੂ ਸਦਾ ਕਾਇਮ ਰਹਿਣ ਵਾਲਾ ਹੈ, ਉਸ ਦਾ ਦਰਬਾਰ (ਭੀ) ਸਦਾ ਕਾਇਮ ਰਹਿਣ ਵਾਲਾ ਹੈ । ਕੋਈ ਮਨੁੱਖ ਉਸ ਦੀ ਕੀਮਤ ਦੀ ਵਿਚਾਰ ਨਹੀਂ ਕਰ ਸਕਦਾ । ਉਹ ਪ੍ਰਭੂ ਹਰੇਕ ਸਰੀਰ ਵਿਚ ਵੱਸਦਾ ਹੈ, (ਸਭ ਜੀਵਾਂ ਦੇ) ਅੰਦਰ ਵੱਸਦਾ ਹੈ, ਸਭ ਜੀਵਾਂ ਦਾ ਆਸਰਾ ਹੈ । ਨਾਨਕ ਉਸ ਪ੍ਰਭੂ ਦੇ ਸੰਤ ਜਨਾਂ ਦੀ ਚਰਨ-ਧੂੜ ਮੰਗਦਾ ਹੈ ।੪।੩।੨੪।

**ਨੋਟ :**—ਇਸ ਤੋਂ ਅਗਾਂਹ ਫਿਰ ਨਵਾਂ ਸੰਗ੍ਰਹ ਸ਼ੁਰੂ ਹੁੰਦਾ ਹੈ ।

#### ਧਨਾਸਰੀ ਮਹਲਾ ੫

ੴ ਸਤਿਗੁਰ ਪ੍ਰਸਾਦਿ ॥ ਘਰਿ ਬਾਹਰਿ ਤੇਰਾ ਭਰਵਾਸਾ ਤੂ ਜਨ ਕੈ ਹੈ ਸੰਗਿ ॥ ਕਰਿ ਕਿਰਪਾ ਪ੍ਰੀਤਮ ਪ੍ਰਭ ਅਪੁਨੇ ਨਾਮੁ ਜਪਉ ਹਰਿ ਰੰਗਿ ॥੧॥ ਜਨ ਕਉ ਪ੍ਰਭ ਅਪਨੇ ਕਾ ਤਾਣੁ ॥ ਜੋ ਤੂ ਕਰਹਿ ਕਰਾਵਹਿ ਸੁਆਮੀ ਸਾ ਮਸਲਤਿ ਪਰਵਾਣੁ ॥ ਰਹਾਉ ॥ ਪਤਿ ਪਰਮੇਸਰੁ ਗਤਿ ਨਾਰਾਇਣੁ ਧਨੁ ਗੁਪਾਲ ਗੁਣ ਸਾਖੀ ॥ ਚਰਨ ਸਰਨ ਨਾਨਕ ਦਾਸ ਹਰਿ ਹਰਿ ਸੰਤੀ ਇਹ ਬਿਧਿ ਜਾਤੀ ॥੨॥੧॥੨੫॥ {ਪੰਨਾ ੬੭੭}

**ਪਦ ਅਰਥ :**—ਘਰਿ—ਘਰ ਵਿਚ । ਭਰਵਾਸਾ—ਆਸਰਾ, ਸਹਾਰਾ । ਕੈ ਸੰਗਿ—ਦੇ ਨਾਲ । ਹੈ—ਹੈਂ ਪ੍ਰੀਤਮ ਪ੍ਰਭ—  
ਹੇ ਪ੍ਰੀਤਮ ਪ੍ਰਭੂ ! ਜਪਉ—ਜਪਉਂ, ਮੈਂ ਜਪਾਂ । ਰੰਗਿ—ਪ੍ਰੇਮ ਵਿਚ (ਟਿਕ) ਕੇ ।੧।

ਕਉ—ਨੂੰ । ਤਾਣੁ—ਆਸਰਾ । ਕਰਾਵਹਿ—ਜੀਵਾਂ ਪਾਸੋਂ ਕਰਾਂਦਾ ਹੈਂ । ਸੁਆਮੀ—ਹੇ ਸੁਆਮੀ ! ਸਾ—ਉਹ {ਇਸਤ੍ਰੀ  
ਲਿੰਗ} । ਮਸਲਤਿ—ਸਲਾਹ, ਪ੍ਰੇਰਨਾ । ਪਰਵਾਣੁ—ਕਬੂਲ, ਪਸੰਦ । ਰਹਾਉ ।

ਪਤਿ—ਇੱਜ਼ਤ । ਗਤਿ—ਉੱਚੀ ਆਤਮਕ ਅਵਸਥਾ । ਗੁਪਾਲ ਗੁਣ ਸਾਖੀ—ਗੋਪਾਲ ਦੇ ਗੁਣਾਂ ਦੀਆਂ ਸਾਖੀਆਂ ।  
ਦਾਸ ਹਰਿ—ਹਰੀ ਦੇ ਦਾਸ । ਸੰਤੀ—ਸੰਤੀਂ, ਸੰਤਾਂ ਨੇ । ਇਹ ਬਿਧਿ—ਇਹ ਜੀਵਨ-ਜੁਗਤਿ । ਜਾਤੀ—ਸਮਝੀ  
ਹੈ ।੨।

**ਅਰਥ :**—ਹੇ ਭਾਈ ! ਪ੍ਰਭੂ ਦੇ ਸੇਵਕ ਨੂੰ ਆਪਣੇ ਪ੍ਰਭੂ ਦਾ ਆਸਰਾ ਹੁੰਦਾ ਹੈ । ਹੇ ਮਾਲਕ-ਪ੍ਰਭੂ ! ਜੇ ਕੁਝ ਤੂੰ ਕਰਦਾ  
ਹੈਂ ਜੇ ਕੁਝ ਤੂੰ (ਸੇਵਕ ਪਾਸੋਂ) ਕਰਾਂਦਾ ਹੈਂ, (ਸੇਵਕ ਨੂੰ) ਉਹੀ ਪ੍ਰੇਰਨਾ ਪਸੰਦ ਆਉਂਦੀ ਹੈ । ਰਹਾਉ ।

ਹੇ ਪ੍ਰਭੂ ! ਤੇਰੇ ਸੇਵਕ ਨੂੰ ਘਰ ਦੇ ਅੰਦਰ ਭੀ, ਘਰੋਂ ਬਾਹਰ ਭੀ ਤੇਰਾ ਹੀ ਸਹਾਰਾ ਰਹਿੰਦਾ ਹੈ, ਤੂੰ ਆਪਣੇ ਸੇਵਕ ਦੇ  
(ਸਦਾ) ਨਾਲ ਰਹਿੰਦਾ ਹੈਂ । ਹੇ ਮੇਰੇ ਪ੍ਰੀਤਮ ਪ੍ਰਭੂ ! (ਮੇਰੇ ਉਤੇ ਭੀ) ਮੇਹਰ ਕਰ, ਮੈਂ ਤੇਰੇ ਪਿਆਰ ਵਿਚ ਟਿਕ ਕੇ ਤੇਰਾ  
ਨਾਮ ਜਪਦਾ ਰਹਾਂ ।੧।

ਹੇ ਭਾਈ ! (ਪਰਮਾਤਮਾ ਦੇ ਸੇਵਕ ਨੂੰ) ਪਰਮਾਤਮਾ (ਦਾ ਨਾਮ ਹੀ) ਇੱਜ਼ਤ ਹੈ, ਪਰਮਾਤਮਾ (ਦਾ ਨਾਮ ਹੀ) ਉੱਚੀ  
ਆਤਮਕ ਅਵਸਥਾ ਹੈ, ਪਰਮਾਤਮਾ ਦੇ ਗੁਣਾਂ ਦੀਆਂ ਸਾਖੀਆਂ ਸੇਵਕ ਵਾਸਤੇ ਧਨ-ਪਦਾਰਥ ਹੈ । ਹੇ ਨਾਨਕ ! ਪ੍ਰਭੂ ਦੇ  
ਸੇਵਕ ਪ੍ਰਭੂ ਦੇ ਚਰਨਾਂ ਦੀ ਸਰਨ ਪਏ ਰਹਿੰਦੇ ਹਨ । ਸੰਤ ਜਨਾਂ ਨੇ ਇਸੇ ਨੂੰ (ਸਹੀ) ਜੀਵਨ-ਜੁਗਤਿ ਸਮਝਿਆ  
ਹੈ ।੨।੧।੨੫।

**ਧਨਾਸਰੀ ਮਹਲਾ ੫ ॥ ਸਗਲ ਮਨੋਰਥ ਪ੍ਰਭ ਤੇ ਪਾਏ ਕੰਠਿ ਲਾਇ ਗੁਰਿ ਰਾਖੇ ॥ ਸੰਸਾਰ ਸਾਗਰ ਮਹਿ ਜਲਨਿ ਨ ਦੀਨੇ  
ਕਿਨੈ ਨ ਦੁਤਰੁ ਭਾਖੇ ॥੧॥ ਜਿਨ ਕੈ ਮਨਿ ਸਾਚਾ ਬਿਸ੍ਵਾਸੁ ॥ ਪੇਖਿ ਪੇਖਿ ਸੁਆਮੀ ਕੀ ਸੋਭਾ ਆਨਦੁ ਸਦਾ ਉਲਾਸੁ ॥  
ਰਹਾਉ ॥ ਚਰਨ ਸਰਨਿ ਪੂਰਨ ਪਰਮੇਸਰ ਅੰਤਰਜਾਮੀ ਸਾਖਿਓ ॥ ਜਾਨਿ ਬੁਝਿ ਅਪਨਾ ਕੀਓ ਨਾਨਕ ਭਗਤਨ ਕਾ  
ਅੰਕੁਰੁ ਰਾਖਿਓ ॥੨॥੨॥੨੬॥ {ਪੰਨਾ ੬੭੭}**

**ਪਦ ਅਰਥ :**—ਮਨੋਰਥ—ਮੁਰਾਦਾਂ, ਮਨੋ-ਕਾਮਨਾ । ਤੇ—ਤੋਂ, ਪਾਸੋਂ । ਕੰਠਿ—ਗਲ ਨਾਲ । ਗੁਰਿ—ਗੁਰੂ ਨੇ ।  
ਸਾਗਰ—ਸਮੁੰਦਰ । ਕਿਨੈ—(ਉਹਨਾਂ ਵਿਚੋਂ) ਕਿਸੇ ਨੇ ਭੀ । ਦੁਤਰੁ—{दुस्तर} ਤਰਨਾ ਔਖਾ । ਭਾਖੇ—  
ਆਖਿਆ ।੧।

ਕੈ ਮਨਿ—ਦੇ ਮਨ ਵਿਚ । ਸਾਚਾ—ਅਟੱਲ । ਬਿਸ੍ਵਾਸੁ—ਸਰਧਾ । ਪੇਖਿ—ਵੇਖ ਕੇ । ਉਲਾਸੁ—ਖੁਸ਼ੀ,  
ਚਾਉ । ਰਹਾਉ ।

ਅੰਤਰਜਾਮੀ—ਹਰੇਕ ਦੇ ਦਿਲ ਦੀ ਜਾਣਨ ਵਾਲਾ । ਸਾਖਿਓ—ਪਰਤੱਖ ਵੇਖ ਲਿਆ । ਜਾਨਿ—ਜਾਣ ਕੇ । ਬੁਝਿ—  
ਸਮਝ ਕੇ । ਅੰਕੁਰੁ—ਨਵੇਂ ਉਗਦੇ ਬੂਟੇ ਦੀ ਕੋਮਲ ਕ੍ਰਮਲੀ । ਰਾਖਿਓ—ਬਚਾ ਲਈ ।੨।

**ਅਰਥ :**—ਹੇ ਭਾਈ ! ਜਿਨ੍ਹਾਂ ਮਨੁੱਖਾਂ ਦੇ ਮਨ ਵਿਚ (ਗੁਰੂ ਪਰਮੇਸਰ ਵਾਸਤੇ) ਅਟੱਲ ਸਰਧਾ (ਬਣ ਜਾਂਦੀ) ਹੈ,  
ਮਾਲਕ-ਪ੍ਰਭੂ ਦੀ ਸੋਭਾ-ਵਡਿਆਈ ਵੇਖ ਵੇਖ ਕੇ ਉਹਨਾਂ ਦੇ ਅੰਦਰ ਸਦਾ ਆਨੰਦ ਬਣਿਆ ਰਹਿੰਦਾ ਹੈ, ਖੁਸ਼ੀ ਬਣੀ  
ਰਹਿੰਦੀ ਹੈ । ਰਹਾਉ ।

ਹੇ ਭਾਈ ! ਉਹਨਾਂ ਮਨੁੱਖਾਂ ਨੂੰ ਗੁਰੂ ਨੇ (ਆਪਣੇ) ਗਲ ਨਾਲ ਲਾ ਕੇ (ਸੰਸਾਰ-ਸਮੁੰਦਰ ਤੋਂ) ਬਚਾ ਲਿਆ, ਉਹਨਾਂ ਨੇ  
ਆਪਣੀਆਂ ਸਾਰੀਆਂ ਮੁਰਾਦਾਂ ਪਰਮਾਤਮਾ ਤੋਂ ਹਾਸਲ ਕਰ ਲਈਆਂ । ਗੁਰੂ ਪਰਮੇਸਰ ਨੇ ਉਹਨਾਂ ਨੂੰ ਸੰਸਾਰ-ਸਮੁੰਦਰ



(ਦੇ ਵਿਕਾਰਾਂ ਦੀ ਅੱਗ) ਵਿਚ ਸੜਨ ਨਾਹ ਦਿੱਤਾ । (ਉਹਨਾਂ ਵਿਚੋਂ) ਕਿਸੇ ਨੇ ਭੀ ਇਹ ਨਾਹ ਆਖਿਆ ਕਿ ਇਸ ਸੰਸਾਰ-ਸਮੁੰਦਰ ਤੋਂ ਪਾਰ ਲੰਘਣਾ ਔਖਾ ਹੈ । ੧।

ਹੇ ਭਾਈ ! ਉਹਨਾਂ ਮਨੁੱਖਾਂ ਨੇ ਸਰਬ-ਵਿਆਪਕ ਪਰਮਾਤਮਾ ਦੇ ਚਰਨਾਂ ਦੀ ਸਰਨ ਵਿਚ ਰਹਿ ਕੇ ਹਰੇਕ ਦੇ ਦਿਲ ਦੀ ਜਾਣਨ ਵਾਲੇ ਪਰਮਾਤਮਾ ਨੂੰ ਪਰਤੱਖ (ਹਰ ਥਾਂ) ਵੇਖ ਲਿਆ ਹੈ । ਹੇ ਨਾਨਕ ! (ਉਹਨਾਂ ਦੇ ਦਿਲ ਦੀ) ਜਾਣ ਕੇ ਸਮਝ ਕੇ ਪਰਮਾਤਮਾ ਨੇ ਉਹਨਾਂ ਨੂੰ ਆਪਣਾ ਬਣਾ ਲਿਆ, (ਤੇ, ਇਸ ਤਰ੍ਹਾਂ ਆਪਣੇ ਉਹਨਾਂ) ਭਗਤਾਂ ਦੇ ਅੰਦਰ ਭਗਤੀ ਦਾ ਫੁਟਦਾ ਕੋਮਲ ਅੰਗੂਰ (ਵਿਕਾਰਾਂ ਦੀ ਅੱਗ ਵਿਚ ਸੜਨ ਤੋਂ) ਪਰਮਾਤਮਾ ਨੇ ਬਚਾ ਲਿਆ । ੨। ੨। ੨੬।

ਧਨਾਸਰੀ ਮਹਲਾ ੫ ॥ ਜਹ ਜਹ ਪੇਖਉ ਤਹ ਹਜੂਰਿ ਦੂਰਿ ਕਤਹੁ ਨ ਜਾਈ ॥ ਰਵਿ ਰਹਿਆ ਸਰਬਤ੍ਰ ਮੈ ਮਨ ਸਦਾ ਧਿਆਈ ॥੧॥ ਈਤ ਉਤ ਨਹੀ ਬੀਛੁੜੈ ਸੋ ਸੰਗੀ ਗਨੀਐ ॥ ਬਿਨਸਿ ਜਾਇ ਜੋ ਨਿਮਖ ਮਹਿ ਸੋ ਅਲਪ ਸੁਖ ਭਨੀਐ ॥ ਰਹਾਉ ॥ ਪ੍ਰਤਿਪਾਲੈ ਅਪਿਆਉ ਦੇਇ ਕਛੁ ਉਨ ਨ ਹੋਈ ॥ ਸਾਸਿ ਸਾਸਿ ਸੰਮਾਲਤਾ ਮੇਰਾ ਪ੍ਰਭੁ ਸੋਈ ॥੨॥ ਅਛੇਦ ਅਪਾਰ ਪ੍ਰਭ ਉਚਾ ਜਾ ਕਾ ਰੂਪੁ ॥ ਜਪਿ ਜਪਿ ਕਰਹਿ ਅਨੰਦੁ ਜਨ ਅਚਰਜ ਆਨੂਪੁ ॥੩॥ ਸਾ ਮਤਿ ਦੇਹੁ ਦਇਆਲ ਪ੍ਰਭ ਜਿਤੁ ਤੁਮਹਿ ਅਰਾਧਾ ॥ ਨਾਨਕੁ ਮੰਗੈ ਦਾਨੁ ਪ੍ਰਭੁ ਰੇਨੁ ਪਗ ਸਾਧਾ ॥੪॥੩॥੨੭॥ {ਪੰਨਾ ੬੭੭}

**ਪਦ ਅਰਥ** :—ਜਹ ਜਹ—ਜਿੱਥੇ ਜਿੱਥੇ । ਪੇਖਉ—ਪੇਖਉਂ, ਮੈਂ ਦੇਖਦਾ ਹਾਂ । ਤਹ—ਉੱਥੇ । ਹਜੂਰਿ—ਅੰਗ-ਸੰਗ, ਹਾਜ਼ਰ । ਕਤਹੁ ਜਾਈ—ਕਿਸੇ ਭੀ ਥਾਂ ਤੋਂ । ਜਾਈ—ਥਾਂ । ਰਵਿ ਰਹਿਆ—ਵੱਸ ਰਿਹਾ ਹੈ । ਸਰਬਤ੍ਰ ਮੈ—ਸਭਨਾਂ ਵਿਚ । ਮਨ—ਹੇ ਮਨ ! । ੧।

ਈਤ—ਇਸ ਲੋਕ ਵਿਚ । ਉਤ—ਪਰਲੋਕ ਵਿਚ । ਬੀਛੁੜੈ—ਵਿਛੁੜਦਾ । ਸੰਗੀ—ਸਾਥੀ । ਗਨੀਐ—ਸਮਝਣਾ ਚਾਹੀਦਾ ਹੈ । ਨਿਮਖ—ਅੱਖ ਝਮਕਣ ਜਿਤਨਾ ਸਮਾ । ਅਲਪ—ਛੋਟਾ, ਥੋੜਾ, ਹੋਛਾ । ਭਨੀਐ—ਆਖਣਾ ਚਾਹੀਦਾ ਹੈ । ਰਹਾਉ ।

ਅਪਿਆਉ—ਰਸ ਆਦਿਕ ਖੁਰਾਕ । ਉਨ—ਕਮੀ, ਥੁੜ । ਸਾਸਿ ਸਾਸਿ—ਹਰੇਕ ਸਾਹ ਦੇ ਨਾਲ । ੨।

ਅਛੇਦ—ਜਿਸ ਨੂੰ ਧੋਖਾ ਨਹੀਂ ਦਿੱਤਾ ਜਾ ਸਕਦਾ । ਅਛੇਦ—ਜਿਸ ਨੂੰ ਵਿੰਨ੍ਹਿਆ ਨਾਹ ਜਾ ਸਕੇ । ਜਾ ਕਾ ਰੂਪੁ—ਜਿਸ ਦੀ ਹਸਤੀ । ਜਪਿ—ਜਪ ਕੇ । ਜਨ—ਸੇਵਕ, ਭਗਤ । ਆਨੂਪੁ—ਜਿਸ ਦੇ ਬਰਾਬਰ ਦਾ ਹੋਰ ਕੋਈ ਨਹੀਂ । ੩।

ਸਾ—ਉਹ {ਇਸਤ੍ਰੀ ਲਿੰਗ} । ਪ੍ਰਭ—ਹੇ ਪ੍ਰਭੂ ! ਜਿਤੁ—ਜਿਸ (ਮਤਿ) ਦੀ ਰਾਹੀਂ । ਰੇਨੁ—ਧੂੜ । ਪਗ—ਪੈਰ । ੪।

**ਅਰਥ** :—ਹੇ ਭਾਈ ! ਉਸ (ਪਰਮਾਤਮਾ) ਨੂੰ ਹੀ (ਅਸਲ) ਸਾਥੀ ਸਮਝਣਾ ਚਾਹੀਦਾ ਹੈ, (ਜੇਹੜਾ ਸਾਥੋਂ) ਇਸ ਲੋਕ ਵਿਚ ਪਰਲੋਕ ਵਿਚ (ਕਿਤੇ ਭੀ) ਵੱਖਰਾ ਨਹੀਂ ਹੁੰਦਾ । ਉਸ ਸੁਖ ਨੂੰ ਹੋਛਾ ਸੁਖ ਆਖਣਾ ਚਾਹੀਦਾ ਹੈ ਜੇਹੜਾ ਅੱਖ ਝਮਕਣ ਦੇ ਸਮੇਂ ਵਿਚ ਹੀ ਮੁੱਕ ਜਾਂਦਾ ਹੈ । ਰਹਾਉ ।

ਹੇ ਭਾਈ ! ਮੈਂ ਜਿੱਥੇ ਜਿੱਥੇ ਵੇਖਦਾ ਹਾਂ ਉੱਥੇ ਉੱਥੇ ਹੀ ਪਰਮਾਤਮਾ ਹਾਜ਼ਰ-ਨਾਜ਼ਰ ਹੈ, ਉਹ ਕਿਸੇ ਥਾਂ ਤੋਂ ਭੀ ਦੂਰ ਨਹੀਂ ਹੈ । ਹੇ (ਮੇਰੇ) ਮਨ ! ਤੂੰ ਸਦਾ ਉਸ ਪ੍ਰਭੂ ਨੂੰ ਸਿਮਰਿਆ ਕਰ, ਜੇਹੜਾ ਸਭਨਾਂ ਵਿਚ ਵੱਸ ਰਿਹਾ ਹੈ । ੧।

ਹੇ ਭਾਈ ! ਮੇਰਾ ਉਹ ਪ੍ਰਭੂ ਭੋਜਨ ਦੇ ਕੇ (ਸਭ ਨੂੰ) ਪਾਲਦਾ ਹੈ, (ਉਸ ਦੀ ਕਿਰਪਾ ਨਾਲ) ਕਿਸੇ ਚੀਜ਼ ਦੀ ਥੁੜ ਨਹੀਂ ਰਹਿੰਦੀ । ਉਹ ਪ੍ਰਭੂ (ਸਾਡੇ) ਹਰੇਕ ਸਾਹ ਦੇ ਨਾਲ ਨਾਲ ਸਾਡੀ ਸੰਭਾਲ ਕਰਦਾ ਰਹਿੰਦਾ ਹੈ । ੨।

ਹੇ ਭਾਈ ! ਜੇਹੜਾ ਪ੍ਰਭੂ ਛਲਿਆ ਨਹੀਂ ਜਾ ਸਕਦਾ, ਨਾਸ ਨਹੀਂ ਕੀਤਾ ਜਾ ਸਕਦਾ, ਜਿਸ ਦੀ ਹਸਤੀ ਸਭ ਤੋਂ ਉੱਚੀ ਹੈ, ਤੇ ਹੈਰਾਨ ਕਰਨ ਵਾਲੀ ਹੈ, ਜਿਸ ਦੇ ਬਰਾਬਰ ਦਾ ਹੋਰ ਕੋਈ ਨਹੀਂ, ਉਸ ਦੇ ਭਗਤ ਉਸ ਦਾ ਨਾਮ ਜਪ ਜਪ ਕੇ ਆਤਮਕ ਆਨੰਦ ਮਾਣਦੇ ਰਹਿੰਦੇ ਹਨ । ੩।

ਹੇ ਦਇਆ ਦੇ ਘਰ ਪ੍ਰਭੂ ! ਮੈਨੂੰ ਉਹ ਸਮਝ ਬਖਸ਼ ਜਿਸ ਦੀ ਬਰਕਤਿ ਨਾਲ ਮੈਂ ਤੈਨੂੰ ਹੀ ਸਿਮਰਦਾ ਰਹਾਂ । ਹੇ ਪ੍ਰਭੂ ! ਨਾਨਕ (ਤੇਰੇ ਪਾਸੋਂ) ਤੇਰੇ ਸੰਤ ਜਨਾਂ ਦੇ ਚਰਨਾਂ ਦੀ ਧੂੜ ਮੰਗਦਾ ਹੈ ।੪।੩।੨੭।

ਧਨਾਸਰੀ ਮਹਲਾ ੫ ॥ ਜਿਨਿ ਤੁਮ ਭੇਜੇ ਤਿਨਹਿ ਬੁਲਾਏ ਸੁਖ ਸਹਜ ਸੇਤੀ ਘਰਿ ਆਉ ॥ ਅਨਦ ਮੰਗਲ ਗੁਨ ਗਾਉ ਸਹਜ ਧੁਨਿ ਨਿਹਚਲ ਰਾਜੁ ਕਮਾਉ ॥੧॥ ਤੁਮ ਘਰਿ ਆਵਹੁ ਮੇਰੇ ਮੀਤ ॥ ਤੁਮਰੇ ਦੋਖੀ ਹਰਿ ਆਪਿ ਨਿਵਾਰੇ ਅਪਦਾ ਭਈ ਬਿਤੀਤ ॥ ਰਹਾਉ ॥ ਪ੍ਰਗਟ ਕੀਨੇ ਪ੍ਰਭ ਕਰਨੇਹਾਰੇ ਨਾਸਨ ਭਾਜਨ ਥਾਕੇ ॥ ਘਰਿ ਮੰਗਲ ਵਾਜਹਿ ਨਿਤ ਵਾਜੇ ਅਪੁਨੈ ਖਸਮਿ ਨਿਵਾਜੇ ॥੨॥ ਅਸਥਿਰ ਰਹਹੁ ਡੋਲਹੁ ਮਤ ਕਬਹੂ ਗੁਰ ਕੈ ਬਚਨਿ ਅਧਾਰਿ ॥ ਜੈ ਜੈ ਕਾਰੁ ਸਗਲ ਭੂ ਮੰਡਲ ਮੁਖ ਉਜਲ ਦਰਬਾਰ ॥੩॥ ਜਿਨ ਕੇ ਜੀਅ ਤਿਨੈ ਹੀ ਫੇਰੇ ਆਪੇ ਭਇਆ ਸਹਾਈ ॥ ਅਚਰਜੁ ਕੀਆ ਕਰਨੇਹਾਰੈ ਨਾਨਕੁ ਸਚੁ ਵਡਿਆਈ ॥੪॥੪॥੨੮॥ {ਪੰਨਾ ੬੭੮}

**ਪਦ ਅਰਥ :**—ਜਿਨਿ—ਜਿਸ (ਪਰਮਾਤਮਾ) ਨੇ । ਤੁਮ—ਤੈਨੂੰ (ਹੇ ਜਿੰਦੇ ! ) ਤਿਨਹਿ—ਉਸ ਨੇ ਹੀ । ਬੁਲਾਏ—(ਆਪਣੇ ਵਲ) ਪ੍ਰੇਰਨਾ ਕੀਤੀ ਹੈ । ਸਹਜ ਸੇਤੀ—ਆਤਮਕ ਅਡੋਲਤਾ ਨਾਲ । ਘਰਿ—ਘਰ ਵਿਚ, ਹਿਰਦੇ ਵਿਚ, ਸ੍ਵੈ-ਸਰੂਪ ਵਿਚ । ਆਉ—ਆ, ਟਿਕਿਆ ਰਹੁ । ਮੰਗਲ—ਖੁਸ਼ੀ । ਧੁਨਿ—ਰੋ । ਨਿਹਚਲ ਰਾਜੁ—ਅਟੱਲ ਹੁਕਮ ।੧।  
ਮੇਰੇ ਮੀਤ—ਹੇ ਮੇਰੇ ਮਿੱਤਰ ਮਨ ! ਦੋਖੀ—(ਕਾਮਾਦਿਕ) ਵੈਰੀ । ਨਿਵਾਰੇ—ਦੂਰ ਕਰ ਦਿੱਤੇ ਹਨ । ਅਪਦਾ—ਮੁਸੀਬਤ । ਰਹਾਉ।

ਕਰਨੇਹਾਰੇ—ਸਭ ਕੁਝ ਕਰ ਸਕਣ ਵਾਲੇ ਨੇ । ਨਾਸਨ ਭਾਜਨ—ਭਟਕਣਾ । ਘਰਿ—ਹਿਰਦੇ ਵਿਚ । ਵਾਜਹਿ—ਵੱਜਦੇ ਹਨ । ਖਸਮਿ—ਖਸਮ ਨੇ । ਨਿਵਾਜੇ—ਆਦਰ-ਮਾਣ ਦਿੱਤਾ ।੨।

ਕਬਹੂ—ਕਦੇ ਭੀ । ਕੈ ਬਚਨਿ—ਦੇ ਬਚਨ ਵਿਚ । ਕੈ ਅਧਾਰਿ—ਦੇ ਆਸਰੇ ਵਿਚ । ਜੈ ਜੈ ਕਾਰੁ—ਸੋਭਾ । ਭੂ ਮੰਡਲ—ਸ੍ਰਿਸ਼ਟੀ । ਉਜਲ—ਰੌਸ਼ਨ ।੩।

ਜਿਸ ਕੇ—ਜਿਸ ਪ੍ਰਭੂ ਜੀ ਦੇ {ਲਫਜ਼ ‘ਜਿਨ’ ਬਹੁ-ਵਚਨ ਹੈ, ਆਦਰ-ਸਤਕਾਰ ਲਈ ਵਰਤਿਆ ਹੈ । ਜਿਵੇਂ, “ਪ੍ਰਭੂ ਜੀ ਬਸਹਿ ਸਾਧ ਕੀ ਰਸਨਾ”} । ਜੀਅ—{ਲਫਜ਼ ‘ਜੀਵ’ ਤੋਂ ਬਹੁ-ਵਚਨ} ਸਾਰੇ ਜੀਵ । ਫੇਰੇ—ਮੋੜੇ । ਸਹਾਈ—ਮਦਦਗਾਰ । ਅਚਰਜੁ—ਅਨੋਖਾ ਖੇਲ । ਸਚੁ—ਸਦਾ-ਥਿਰ ।੪।

**ਅਰਥ :**—ਮੇਰੇ ਮਿੱਤਰ (ਮਨ) ! (ਹੁਣ) ਤੂੰ ਹਿਰਦੇ-ਘਰ ਵਿਚ ਟਿਕਿਆ ਰਹੁ (ਆ ਜਾ) । ਪਰਮਾਤਮਾ ਨੇ ਆਪ ਹੀ (ਕਾਮਾਦਿਕ) ਤੇਰੇ ਵੈਰੀ ਦੂਰ ਕਰ ਦਿੱਤੇ ਹਨ, (ਕਾਮਾਦਿਕਾਂ ਤੋਂ ਪੈ ਰਹੀ ਮਾਰ ਦੀ) ਬਿਪਤਾ (ਹੁਣ) ਮੁੱਕ ਗਈ ਹੈ । ਰਹਾਉ।

(ਹੇ ਮੇਰੀ ਜਿੰਦੇ ! ) ਜਿਸ ਨੇ ਤੈਨੂੰ (ਸੰਸਾਰ ਵਿਚ) ਭੇਜਿਆ ਹੈ, ਉਸੇ ਨੇ ਤੈਨੂੰ ਆਪਣੇ ਵਲ ਪ੍ਰੇਰਨਾ ਸ਼ੁਰੂ ਕੀਤੀ ਹੋਈ ਹੈ, ਤੂੰ ਆਨੰਦ ਨਾਲ ਆਤਮਕ ਅਡੋਲਤਾ ਨਾਲ ਹਿਰਦੇ-ਘਰ ਵਿਚ ਟਿਕੀ ਰਹੁ । ਹੇ ਜਿੰਦੇ ! ਆਤਮਕ ਅਡੋਲਤਾ ਦੀ ਰੋ ਵਿਚ, ਆਨੰਦ ਖੁਸ਼ੀ ਪੈਦਾ ਕਰਨ ਵਾਲੇ ਹਰਿ-ਗੁਣ ਗਾਇਆ ਕਰ (ਇਸ ਤਰ੍ਹਾਂ ਕਾਮਾਦਿਕ ਵੈਰੀਆਂ ਉਤੇ) ਅਟੱਲ ਰਾਜ ਕਰ ।੧।

(ਹੇ ਮੇਰੀ ਜਿੰਦੇ ! ) ਸਭ ਕੁਝ ਕਰ ਸਕਣ ਵਾਲੇ ਖਸਮ-ਪ੍ਰਭੂ ਨੇ ਜਿਨ੍ਹਾਂ ਉਤੇ ਮੇਹਰ ਕੀਤੀ, ਉਹਨਾਂ ਦੇ ਅੰਦਰ ਉਸ ਨੇ ਆਪਣਾ ਆਪ ਪਰਗਟ ਕਰ ਦਿੱਤਾ, ਉਹਨਾਂ ਦੀਆਂ ਭਟਕਣਾਂ ਮੁੱਕ ਗਈਆਂ, ਉਹਨਾਂ ਦੇ ਹਿਰਦੇ-ਘਰ ਵਿਚ ਆਤਮਕ ਆਨੰਦ ਦੇ (ਮਾਨੋ) ਵਾਜੇ ਸਦਾ ਵੱਜਣ ਲੱਗ ਪੈਂਦੇ ਹਨ ।੨।

(ਹੇ ਜਿੰਦੇ ! ) ਗੁਰੂ ਦੇ ਉਪਦੇਸ਼ ਉਤੇ ਤੁਰ ਕੇ, ਗੁਰੂ ਦੇ ਆਸਰੇ ਰਹਿ ਕੇ, ਤੂੰ ਭੀ (ਕਾਮਾਦਿਕ ਵੈਰੀਆਂ ਦੇ ਟਾਕਰੇ ਤੇ) ਪੱਕੇ ਪੈਰਾਂ ਤੇ ਖਲੋ ਜਾ, ਵੇਖੀਂ, ਹੁਣ ਕਦੇ ਭੀ ਨਾਹ ਡੋਲੀਂ । ਸਾਰੀ ਸ੍ਰਿਸ਼ਟੀ ਵਿਚ ਸੋਭਾ ਹੋਵੇਗੀ, ਪ੍ਰਭੂ ਦੀ ਹਜ਼ੂਰੀ ਵਿਚ ਤੇਰਾ ਮੂੰਹ ਉਜਲਾ ਹੋਵੇਗਾ ।੩।



ਹੇ ਨਾਨਕ ! ਜਿਸ ਪ੍ਰਭੂ ਜੀ ਨੇ ਜੀਵ ਪੈਦਾ ਕੀਤੇ ਹੋਏ ਹਨ, ਉਹ ਆਪ ਹੀ ਇਹਨਾਂ ਨੂੰ (ਵਿਕਾਰਾਂ ਵਲੋਂ) ਮੋੜਦਾ ਹੈ, ਉਹ ਆਪ ਹੀ ਮਦਦਗਾਰ ਬਣਦਾ ਹੈ । ਸਭ ਕੁਝ ਕਰ ਸਕਣ ਵਾਲੇ ਪਰਮਾਤਮਾ ਨੇ ਇਹ ਅਨੋਖੀ ਖੇਡ ਬਣਾ ਦਿੱਤੀ ਹੈ, ਉਸ ਦੀ ਵਡਿਆਈ ਸਦਾ ਕਾਇਮ ਰਹਿਣ ਵਾਲੀ ਹੈ ।੪।੪।੨੮।

### ਧਨਾਸਰੀ ਮਹਲਾ ੫ ਘਰੁ ੬

ੴ ਸਤਿਗੁਰ ਪ੍ਰਸਾਦਿ ॥ ਸੁਨਹੁ ਸੰਤ ਪਿਆਰੇ ਬਿਨਉ ਹਮਾਰੇ ਜੀਉ ॥ ਹਰਿ ਬਿਨੁ ਮੁਕਤਿ ਨ ਕਾਹੂ ਜੀਉ ॥ ਰਹਾਉ ॥ ਮਨ ਨਿਰਮਲ ਕਰਮ ਕਰਿ ਤਾਰਨ ਤਰਨ ਹਰਿ ਅਵਰਿ ਜੰਜਾਲ ਤੇਰੈ ਕਾਹੂ ਨ ਕਾਮ ਜੀਉ ॥ ਜੀਵਨ ਦੇਵਾ ਪਾਰਬ੍ਰਹਮ ਸੇਵਾ ਇਹੁ ਉਪਦੇਸੁ ਮੋ ਕਉ ਗੁਰਿ ਦੀਨਾ ਜੀਉ ॥੧॥ ਤਿਸੁ ਸਿਉ ਨ ਲਾਈਐ ਹੀਤੁ ਜਾ ਕੋ ਕਿਛੁ ਨਾਹੀ ਬੀਤੁ ਅੰਤ ਕੀ ਬਾਰ ਓਹੁ ਸੰਗਿ ਨ ਚਾਲੈ ॥ ਮਨਿ ਤਨਿ ਤੂ ਆਰਾਧ ਹਰਿ ਕੇ ਪ੍ਰੀਤਮ ਸਾਧ ਜਾ ਕੈ ਸੰਗਿ ਤੇਰੇ ਬੰਧਨ ਛੂਟੈ ॥੨॥ ਗੁਰੁ ਪਾਰਬ੍ਰਹਮ ਸਰਨ ਹਿਰਦੈ ਕਮਲ ਚਰਨ ਅਵਰ ਆਸ ਕਛੁ ਪਟਲੁ ਨ ਕੀਜੈ ॥ ਸੋਈ ਭਗਤੁ ਗਿਆਨੀ ਧਿਆਨੀ ਤਪਾ ਸੋਈ ਨਾਨਕ ਜਾ ਕਉ ਕਿਰਪਾ ਕੀਜੈ ॥੩॥੧॥੨੯॥ {ਪੰਨਾ ੬੭੮}

ਪਦ ਅਰਥ :-ਸੰਤ ਪਿਆਰੇ—ਹੇ ਪਿਆਰੇ ਸੰਤ ਜਨੋ ! ਬਿਨਉ—{ਕਿਸੇ} ਬੇਨਤੀ । ਮੁਕਤਿ—(ਮਾਇਆ ਦੇ ਬੰਧਨਾਂ ਤੋਂ) ਖਲਾਸੀ । ਕਾਹੂ—ਕਿਸੇ ਦੀ ਭੀ । ਰਹਾਉ ।

ਮਨ—ਹੇ ਮਨ ! ਤਰਨ—ਜਹਾਜ਼ । ਅਵਰਿ—{ਲਫਜ਼ ‘ਅਵਰ’ ਤੋਂ ਬਹੁ-ਵਚਨ} । ਦੇਵਾ—ਪ੍ਰਕਾਸ਼-ਰੂਪ । ਸੇਵਾ—ਭਗਤੀ । ਮੋ ਕਉ—ਮੈਨੂੰ । ਗੁਰਿ—ਗੁਰੂ ਨੇ ।੧।

ਸਿਉ—ਨਾਲ । ਹੀਤੁ—ਹਿਤ, ਪਿਆਰ । ਜਾ ਕੋ ਬੀਤੁ—ਜਿਸ ਦਾ ਵਿਤ, ਜਿਸ ਦੀ ਪਾਂਇਆਂ । ਬਾਰ—ਵੇਲਾ । ਸੰਗਿ—ਨਾਲ । ਮਨਿ—ਮਨ ਵਿਚ । ਤਨਿ—ਤਨ ਵਿਚ, ਹਿਰਦੇ ਵਿਚ । ਸਾਧ—ਸੰਤ ਜਨ । ਜਾ ਕੈ ਸੰਗਿ—ਜਿਨ੍ਹਾਂ ਦੀ ਸੰਗਤਿ ਵਿਚ । ਛੂਟੈ—ਛੂਟੈਂ, ਮੁੱਕ ਸਕਦੇ ਹਨ ।੨।

ਗੁਰੁ—ਫੜ । ਹਿਰਦੈ—ਹਿਰਦੇ ਵਿਚ (ਵਸਾ) । ਕਮਲ ਚਰਨ—ਕੌਲ-ਫੁੱਲ ਵਰਗੇ ਕੌਮਲ ਚਰਨ । ਪਟਲੁ—ਪਰਦਾ, ਉਹਲਾ, ਆਸਰਾ । ਕੀਜੈ—ਕਰਨਾ ਚਾਹੀਦਾ । ਗਿਆਨੀ—ਆਤਮਕ ਜੀਵਨ ਦੀ ਸੂਝ ਵਾਲਾ । ਧਿਆਨੀ—ਪ੍ਰਭੂ-ਚਰਨਾਂ ਵਿਚ ਸੁਰਤਿ ਜੋੜੀ ਰੱਖਣ ਵਾਲਾ । ਤਪਾ—ਤਪ ਕਰਨ ਵਾਲਾ ।੩।

ਅਰਥ :-ਹੇ ਪਿਆਰੇ ਸੰਤ ਜਨੋ ! ਮੇਰੀ ਬੇਨਤੀ ਸੁਣੋ, ਪਰਮਾਤਮਾ (ਦੇ ਸਿਮਰਨ) ਤੋਂ ਬਿਨਾ (ਮਾਇਆ ਦੇ ਬੰਧਨਾਂ ਤੋਂ) ਕਿਸੇ ਦੀ ਭੀ ਖਲਾਸੀ ਨਹੀਂ ਹੁੰਦੀ । ਰਹਾਉ ।

ਹੇ ਮਨ ! (ਜੀਵਨ ਨੂੰ) ਪਵਿੱਤ੍ਰ ਕਰਨ ਵਾਲੇ (ਹਰਿ-ਸਿਮਰਨ ਦੇ) ਕੰਮ ਕਰਿਆ ਕਰ, ਪਰਮਾਤਮਾ (ਦਾ ਨਾਮ ਹੀ ਸੰਸਾਰ-ਸਮੁੰਦਰ ਤੋਂ) ਪਾਰ ਲੰਘਣ ਲਈ ਜਹਾਜ਼ ਹੈ । (ਦੁਨੀਆ ਦੇ) ਹੋਰ ਸਾਰੇ ਜੰਜਾਲ ਤੇਰੇ ਕਿਸੇ ਭੀ ਕੰਮ ਨਹੀਂ ਆਉਣਗੇ । ਪ੍ਰਕਾਸ਼-ਰੂਪ ਪਰਮਾਤਮਾ ਦੀ ਸੇਵਾ-ਭਗਤੀ ਹੀ (ਅਸਲ) ਜੀਵਨ ਹੈ—ਇਹ ਸਿੱਖਿਆ ਮੈਨੂੰ ਗੁਰੂ ਨੇ ਦਿੱਤੀ ਹੈ ।੧।

ਹੇ ਭਾਈ ! ਉਸ (ਧਨ-ਪਦਾਰਥ) ਨਾਲ ਪਿਆਰ ਨਹੀਂ ਪਾਣਾ ਚਾਹੀਦਾ, ਜਿਸ ਦੀ ਕੋਈ ਪਾਂਇਆਂ ਹੀ ਨਹੀਂ । ਉਹ (ਧਨ-ਪਦਾਰਥ) ਅਖੀਰ ਵੇਲੇ ਨਾਲ ਨਹੀਂ ਜਾਂਦਾ । ਆਪਣੇ ਮਨ ਵਿਚ ਹਿਰਦੇ ਵਿਚ ਤੂੰ ਪਰਮਾਤਮਾ ਦਾ ਨਾਮ ਸਿਮਰਿਆ ਕਰ । ਪਰਮਾਤਮਾ ਨਾਲ ਪਿਆਰ ਕਰਨ ਵਾਲੇ ਸੰਤ ਜਨਾਂ (ਦੀ ਸੰਗਤਿ ਕਰਿਆ ਕਰ), ਕਿਉਂਕਿ ਉਹਨਾਂ (ਸੰਤ ਜਨਾਂ ਦੀ) ਸੰਗਤਿ ਵਿਚ ਤੇਰੇ (ਮਾਇਆ ਦੇ) ਬੰਧਨ ਮੁੱਕ ਸਕਦੇ ਹਨ ।੨।

ਹੇ ਭਾਈ ! ਪਰਮਾਤਮਾ ਦਾ ਆਸਰਾ ਫੜ, (ਆਪਣੇ) ਹਿਰਦੇ ਵਿਚ (ਪਰਮਾਤਮਾ ਦੇ) ਕੌਮਲ ਚਰਨ (ਵਸਾ) (ਪਰਮਾਤਮਾ ਤੋਂ ਬਿਨਾ) ਕਿਸੇ ਹੋਰ ਦੀ ਆਸ ਨਹੀਂ ਕਰਨੀ ਚਾਹੀਦੀ, ਕੋਈ ਹੋਰ ਆਸਰਾ ਨਹੀਂ ਢੂੰਢਣਾ ਚਾਹੀਦਾ । ਹੇ

ਨਾਨਕ ! ਉਹੀ ਮਨੁੱਖ ਭਗਤ ਹੈ, ਉਹੀ ਗਿਆਨਵਾਨ ਹੈ, ਉਹੀ ਸੁਰਤਿ-ਅਭਿਆਸੀ ਹੈ, ਉਹੀ ਤਪਸ਼ੀ ਹੈ, ਜਿਸ ਉਤੇ ਪਰਮਾਤਮਾ ਕਿਰਪਾ ਕਰਦਾ ਹੈ ।੩।੧।੨੯।

ਧਨਾਸਰੀ ਮਹਲਾ ੫ ॥ ਮੇਰੇ ਲਾਲ ਭਲੇ ਰੇ ਭਲੇ ਰੇ ਭਲੇ ਹਰਿ ਮੰਗਨਾ ॥ ਦੇਖਹੁ ਪਸਾਰਿ ਨੈਨ ਸੁਨਹੁ ਸਾਧੂ ਕੇ ਬੈਨ ਪ੍ਰਾਨਪਤਿ ਚਿਤਿ ਰਾਖੁ ਸਗਲ ਹੈ ਮਰਨਾ ॥ ਰਹਾਉ ॥ ਚੰਦਨ ਚੋਆ ਰਸ ਭੋਗ ਕਰਤ ਅਨੇਕੈ ਬਿਖਿਆ ਬਿਕਾਰ ਦੇਖੁ ਸਗਲ ਹੈ ਫੀਕੇ ਏਕੈ ਗੋਬਿਦ ਕੇ ਨਾਮੁ ਨੀਕੋ ਕਹਤ ਹੈ ਸਾਧ ਜਨ ॥ ਤਨੁ ਧਨੁ ਆਪਨ ਥਾਪਿਓ ਹਰਿ ਜਪੁ ਨ ਨਿਮਖ ਜਾਪਿਓ ਅਰਥੁ ਦ੍ਰੁਬੁ ਦੇਖੁ ਕਛੁ ਸੰਗਿ ਨਾਹੀ ਚਲਨਾ ॥੧॥ ਜਾ ਕੋ ਰੇ ਕਰਮੁ ਭਲਾ ਤਿਨਿ ਓਟ ਗਹੀ ਸੰਤ ਪਲਾ ਤਿਨ ਨਾਹੀ ਰੇ ਜਮੁ ਸੰਤਾਵੈ ਸਾਧੂ ਕੀ ਸੰਗਨਾ ॥ ਪਾਇਓ ਰੇ ਪਰਮ ਨਿਧਾਨੁ ਮਿਟਿਓ ਹੈ ਅਭਿਮਾਨੁ ਏਕੈ ਨਿਰੰਕਾਰ ਨਾਨਕ ਮਨੁ ਲਗਨਾ ॥੨॥੨॥੩੦॥ {ਪੰਨਾ ੬੭੮}

ਪਦ ਅਰਥ :—ਲਾਲ—ਹੇ ਲਾਲ ! ਹੇ ਪਿਆਰੇ ! ਭਲੇ—ਚੰਗਾ । ਰੇ—ਹੇ ਭਾਈ ! ਪਸਾਰਿ ਨੈਨ—ਅੱਖਾਂ ਖੋਲ੍ਹ ਕੇ । ਸਾਧੂ—ਗੁਰੂ । ਬੈਨ—ਬਚਨ । ਪ੍ਰਾਨਪਤਿ—ਜਿੰਦ ਦਾ ਮਾਲਕ । ਚਿਤਿ—ਚਿੱਤ ਵਿਚ । ਸਗਲ—ਸਭਨਾਂ । ਰਹਾਉ । ਚੋਆ—ਅਤਰ । ਬਿਖਿਆ—ਮਾਇਆ । ਹੈ—ਹੈਂ । ਫੀਕੇ—ਬੇ-ਸੁਆਦ । ਕੋ—ਦਾ । ਨੀਕੋ—ਚੰਗਾ, ਸੋਹਣਾ । ਆਪਨ ਥਾਪਿਆ—(ਤੂੰ) ਆਪਣਾ ਮਿਥ ਲਿਆ ਹੈ । ਨਿਮਖ—ਅੱਖ ਝਮਕਣ ਜਿਤਨਾ ਸਮਾ {ਜਿਸੇਥ} । ਅਰਥੁ—ਧਨ । ਦ੍ਰੁਬੁ—{ਦੁਕ} ਧਨ । ਸੰਗਿ—ਨਾਲ । ੧।

ਜਾ ਕੋ ਭਲਾ ਕਰਮੁ—ਜਿਸ ਦੀ ਚੰਗੀ ਕਿਸਮਤ । ਤਿਨਿ—ਉਸ (ਮਨੁੱਖ) ਨੇ । ਓਟ—ਆਸਰਾ । ਗਹੀ—ਫੜੀ, ਲਈ । ਪਲਾ—ਪੱਲਾ, ਲੜ । ਤਿਨ—ਉਹਨਾਂ ਨੂੰ {ਬਹੁ-ਵਚਨ} । ਨਿਧਾਨੁ—ਖਜ਼ਾਨਾ । ਏਕੈ ਨਿਰੰਕਾਰ—ਇਕ ਨਿਰੰਕਾਰ ਵਿਚ । ੨।

ਅਰਥ :—ਹੇ ਮੇਰੇ ਪਿਆਰੇ ! ਹੇ ਭਾਈ ! (ਪਰਮਾਤਮਾ ਦੇ ਦਰ ਤੋਂ) ਪਰਮਾਤਮਾ (ਦਾ ਨਾਮ) ਮੰਗਣਾ ਸਭ ਤੋਂ ਚੰਗਾ ਕੰਮ ਹੈ । ਹੇ ਸੱਜਣ ! ਗੁਰੂ ਦੀ ਬਾਣੀ (ਸਦਾ) ਸੁਣਦੇ ਰਹੋ, ਜਿੰਦ ਦੇ ਮਾਲਕ ਪ੍ਰਭੂ ਨੂੰ ਆਪਣੇ ਹਿਰਦੇ ਵਿਚ ਵਸਾਈ ਰੱਖੋ । ਅੱਖਾਂ ਖੋਲ੍ਹ ਕੇ ਵੇਖੋ, (ਆਖਰ) ਸਭ ਨੇ ਮਰਨਾ ਹੈ । ਰਹਾਉ ।

ਹੇ ਸੱਜਣ ! ਤੂੰ ਚੰਦਨ ਅਤਰ (ਵਰਤਦਾ ਹੈਂ) ਅਤੇ ਅਨੇਕਾਂ ਹੀ ਸੁਆਦਲੇ ਖਾਣੇ ਖਾਂਦਾ ਹੈਂ । ਪਰ, ਵੇਖ, ਇਹ ਵਿਕਾਰ ਪੈਦਾ ਕਰਨ ਵਾਲੇ ਮਾਇਆ ਦੇ ਸਾਰੇ ਭੋਗ ਫਿੱਕੇ ਹਨ । ਸੰਤ ਜਨ ਆਖਦੇ ਹਨ ਕਿ ਸਿਰਫ ਪਰਮਾਤਮਾ ਦਾ ਨਾਮ ਹੀ ਚੰਗਾ ਹੈ । ਤੂੰ ਇਸ ਸਰੀਰ ਨੂੰ ਇਸ ਧਨ ਨੂੰ ਆਪਣਾ ਸਮਝ ਰਿਹਾ ਹੈਂ, (ਇਹਨਾਂ ਦੇ ਮੋਹ ਵਿਚ ਫਸ ਕੇ) ਪਰਮਾਤਮਾ ਦਾ ਨਾਮ ਤੂੰ ਇਕ ਛਿਨ ਭਰ ਭੀ ਨਹੀਂ ਜਪਦਾ । ਵੇਖ, ਇਹ ਧਨ-ਪਦਾਰਥ ਕੁਝ ਭੀ (ਤੇਰੇ) ਨਾਲ ਨਹੀਂ ਜਾਵੇਗਾ ।

ਹੇ ਭਾਈ ! ਜਿਸ ਮਨੁੱਖ ਦੀ ਚੰਗੀ ਕਿਸਮਤ ਹੋਈ, ਉਸ ਨੇ ਸੰਤਾਂ ਦਾ ਆਸਰਾ ਲਿਆ, ਉਸ ਨੇ ਸੰਤਾਂ ਦਾ ਪੱਲਾ ਫੜਿਆ । ਹੇ ਭਾਈ ! ਜੇਹੜੇ ਮਨੁੱਖ ਗੁਰੂ ਦੀ ਸੰਗਤਿ ਵਿਚ ਰਹਿੰਦੇ ਹਨ, ਉਹਨਾਂ ਨੂੰ ਮੌਤ ਦਾ ਡਰ ਸਤਾ ਨਹੀਂ ਸਕਦਾ ।

ਹੇ ਨਾਨਕ ! ਜਿਸ ਮਨੁੱਖ ਦਾ ਮਨ ਸਿਰਫ ਪਰਮਾਤਮਾ ਵਿਚ ਜੁੜਿਆ ਰਹਿੰਦਾ ਹੈ ਉਸ ਨੇ ਸਭ ਤੋਂ ਵਧੀਆ ਖਜ਼ਾਨਾ ਲੱਭ ਲਿਆ ਉਸ ਦੇ ਅੰਦਰੋਂ ਅਹੰਕਾਰ ਮਿਟ ਗਿਆ । ੨।੨।੩੦।

ਧਨਾਸਰੀ ਮਹਲਾ ੫ ਘਰੁ ੭

੧ੳ ਸਤਿਗੁਰ ਪ੍ਰਸਾਦਿ ॥ ਹਰਿ ਏਕੁ ਸਿਮਰਿ ਏਕੁ ਸਿਮਰਿ ਏਕੁ ਸਿਮਰਿ ਪਿਆਰੇ ॥ ਕਲਿ ਕਲੇਸ ਲੋਭ ਮੋਹ ਮਹਾ ਭਉਜਲੁ ਤਾਰੇ ॥ ਰਹਾਉ ॥ ਸਾਸਿ ਸਾਸਿ ਨਿਮਖ ਨਿਮਖ ਦਿਨਸੁ ਰੈਨਿ ਚਿਤਾਰੇ ॥ ਸਾਧ ਸੰਗ ਜਪਿ ਨਿਸੰਗ ਮਨਿ ਨਿਧਾਨੁ ਧਾਰੇ ॥੧॥ ਚਰਨ ਕਮਲ ਨਮਸਕਾਰ ਗੁਨ ਗੋਬਿਦ ਬੀਚਾਰੇ ॥ ਸਾਧ ਜਨਾ ਕੀ ਰੇਨ ਨਾਨਕ ਮੰਗਲ ਸੂਖ ਸਧਾਰੇ ॥੨॥੧॥੩੧॥ {ਪੰਨਾ ੬੭੯}

ਪਦ ਅਰਥ :—ਪਿਆਰੇ—ਹੇ ਪਿਆਰੇ ! ਕਲਿ ਕਲੇਸ—ਸੰਸਾਰਕ ਝਗੜੇ । ਮਹਾ—ਵੱਡੇ (ਭਿਆਨਕ) । ਭਉਜਲੁ—  
ਸੰਸਾਰ-ਸਮੁੰਦਰ । ਤਾਰੇ—ਪਾਰ ਲੰਘਾ ਦੇਂਦਾ ਹੈ । ਰਹਾਉ ।

ਸਾਸਿ ਸਾਸਿ—ਹਰੇਕ ਸਾਹ ਦੇ ਨਾਲ । ਨਿਮਖ—ਅੱਖ ਝਮਕਣ ਜਿਤਨਾ ਸਮਾ {ਨਿਸੇਖ} । ਰੈਨਿ—ਰਾਤ । ਚਿਤਾਰੇ—  
ਚਿਤਾਰਿ, ਚੇਤੇ ਰੱਖ । ਸਾਧ ਸੰਗ—ਸਾਧ ਸੰਗਤਿ ਵਿਚ । ਨਿਸੰਗ—ਝਾਕਾ ਲਾਹ ਕੇ । ਮਨਿ—ਮਨ ਵਿਚ ।  
ਨਿਧਾਨੁ—ਖਜ਼ਾਨਾ । ਧਾਰੇ—ਧਾਰਿ, ਟਿਕਾ ਲੈ । ੧।

ਬੀਚਾਰੇ—ਬੀਚਾਰਿ; ਸੋਚ-ਮੰਡਲ ਵਿਚ ਵਸਾ ਲੈ । ਰੇਨ—ਚਰਨ-ਪੂੜ । ਮੰਗਲ—ਖੁਸ਼ੀ । ਸਧਾਰੇ—ਦੇਂਦੀ ਹੈ । ੨।

**ਅਰਥ** :—ਹੇ ਪਿਆਰੇ ! ਸਦਾ ਹੀ ਪਰਮਾਤਮਾ ਦਾ ਨਾਮ ਸਿਮਰਿਆ ਕਰ । (ਇਹ ਸਿਮਰਨ) ਇਸ ਵੱਡੇ ਭਿਆਨਕ  
ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਲੈਂਦਾ ਹੈ ਜਿਸ ਵਿਚ ਬੇਅੰਤ ਸੰਸਾਰਕ ਝਗੜੇ ਹਨ, ਜਿਸ ਵਿਚ ਲੋਭ ਮੋਹ (ਦੀਆਂ  
ਲਹਿਰਾਂ ਉਠ ਰਹੀਆਂ) ਹਨ । ਰਹਾਉ ।

ਹੇ ਭਾਈ ! ਦਿਨ ਰਾਤ ਛਿਨ ਛਿਨ ਹਰੇਕ ਸਾਹ ਦੇ ਨਾਲ (ਪਰਮਾਤਮਾ ਦਾ ਨਾਮ ਚੇਤੇ ਕਰਦਾ ਰਹੁ । ਸਾਧ ਸੰਗਤਿ  
ਵਿਚ (ਬੈਠ ਕੇ) ਝਾਕਾ ਲਾਹ ਕੇ ਪਰਮਾਤਮਾ ਦਾ ਨਾਮ ਜਪਿਆ ਕਰ । ਇਹ ਨਾਮ-ਖਜ਼ਾਨਾ ਆਪਣੇ ਮਨ ਵਿਚ ਵਸਾਈ  
ਰੱਖ । ੧।

ਹੇ ਪਿਆਰੇ ! ਪਰਮਾਤਮਾ ਦੇ ਕੋਮਲ ਚਰਨਾਂ ਉਤੇ ਆਪਣਾ ਸਿਰ ਨਿਵਾਈ ਰੱਖ । ਗੋਬਿੰਦ ਦੇ ਗੁਣ ਆਪਣੇ ਸੋਚ-ਮੰਡਲ  
ਵਿਚ ਵਸਾ । ਹੇ ਨਾਨਕ ! ਸੰਤ ਜਨਾਂ ਦੇ ਚਰਨਾਂ ਦੀ ਪੂੜ (ਆਪਣੇ ਮੱਥੇ ਉਤੇ ਲਾਇਆ ਕਰ, ਇਹ ਚਰਨ-ਪੂੜ)  
ਆਤਮਕ ਖੁਸ਼ੀਆਂ ਤੇ ਆਤਮਕ ਆਨੰਦ ਦੇਂਦੀ ਹੈ । ੨। ੧। ੩੧।

#### ਧਨਾਸਰੀ ਮਹਲਾ ੫ ਘਰੁ ੮ ਦੁਪਦੇ

੧੬ ਸਤਿਗੁਰ ਪ੍ਰਸਾਦਿ ॥ ਸਿਮਰਉ ਸਿਮਰਿ ਸਿਮਰਿ ਸੁਖ ਪਾਵਉ ਸਾਸਿ ਸਾਸਿ ਸਮਾਲੇ ॥ ਇਹ ਲੋਕਿ ਪਰਲੋਕਿ ਸੰਗਿ  
ਸਹਾਈ ਜਤ ਕਤ ਮੋਹਿ ਰਖਵਾਲੇ ॥੧॥ ਗੁਰ ਕਾ ਬਚਨੁ ਬਸੈ ਜੀਅ ਨਾਲੇ ॥ ਜਲਿ ਨਹੀ ਡੂਬੈ ਤਸਕਰੁ ਨਹੀ ਲੇਵੈ ਭਾਹਿ  
ਨ ਸਾਕੈ ਜਾਲੇ ॥੧॥ ਰਹਾਉ ॥ ਨਿਰਧਨ ਕਉ ਧਨੁ ਅੰਧੁਲੇ ਕਉ ਟਿਕ ਮਾਤ ਦੂਧੁ ਜੈਸੇ ਬਾਲੇ ॥ ਸਾਗਰ ਮਹਿ ਬੋਹਿਥੁ  
ਪਾਇਓ ਹਰਿ ਨਾਨਕ ਕਰੀ ਕ੍ਰਿਪਾ ਕਿਰਪਾਲੇ ॥੨॥੧॥੩੨॥ {ਪੰਨਾ ੬੭੯}

ਪਦ ਅਰਥ :—ਸਿਮਰਉ—ਸਿਮਰਉਂ, ਮੈਂ ਸਿਮਰਦਾ ਹਾਂ । ਸਿਮਰਿ—ਸਿਮਰ ਕੇ । ਪਾਵਉ—ਪਾਵਉਂ, ਮੈਂ ਪਾਂਦਾ  
ਹਾਂ । ਸਾਸਿ ਸਾਸਿ—ਹਰੇਕ ਸਾਹ ਦੇ ਨਾਲ । ਸਮਾਲੇ—ਸਮਾਲਿ, ਸੰਭਾਲ ਕੇ, ਹਿਰਦੇ ਵਿਚ ਵਸਾ ਕੇ । ਲੋਕਿ—ਲੋਕ  
ਵਿਚ । ਸੰਗਿ—ਨਾਲ । ਸਹਾਈ—ਮਦਦਗਾਰ । ਜਤ ਕਤ—ਜਿੱਥੇ ਕਿੱਥੇ, ਹਰ ਥਾਂ । ਮੋਹਿ—ਮੇਰਾ । ੧।

ਜੀਅ ਨਾਲੇ—(ਮੇਰੀ) ਜਿੰਦ ਦੇ ਨਾਲ । ਜਲਿ—ਪਾਣੀ ਵਿਚ । ਤਸਕਰੁ—ਚੋਰ । ਭਾਹਿ—ਅੱਗ । ਨ ਸਾਕੈ ਜਾਲੇ—  
ਜਲਾ ਨ ਸਕੇ । ੧। ਰਹਾਉ ।

ਕਉ—ਵਾਸਤੇ । ਟਿਕ—ਟੇਕ, ਸਹਾਰਾ । ਬਾਲੈ—ਬਾਲ ਵਾਸਤੇ । ਬੋਹਿਥੁ—ਜਹਾਜ਼ । ੨।

**ਅਰਥ** :—ਹੇ ਭਾਈ ! (ਪਰਮਾਤਮਾ ਦੀ ਸਿਫਤਿ-ਸਾਲਾਹ ਨਾਲ ਭਰਪੂਰ) ਗੁਰੂ ਦਾ ਸ਼ਬਦ ਮੇਰੀ ਜਿੰਦ ਦੇ ਨਾਲ ਵੱਸਦਾ  
ਹੈ । (ਪਰਮਾਤਮਾ ਦਾ ਨਾਮ ਇਕ ਐਸਾ ਧਨ ਹੈ, ਜੇਹੜਾ ਪਾਣੀ ਵਿਚ ਡੁੱਬਦਾ ਨਹੀਂ, ਜਿਸ ਨੂੰ ਚੋਰ ਚੁਰਾ ਨਹੀਂ  
ਸਕਦਾ, ਜਿਸ ਨੂੰ ਅੱਗ ਸਾੜ ਨਹੀਂ ਸਕਦੀ । ੧। ਰਹਾਉ ।

ਹੇ ਭਾਈ ! (ਪਰਮਾਤਮਾ ਦੇ ਨਾਮ ਨੂੰ ਮੈਂ ਆਪਣੇ) ਹਰੇਕ ਸਾਹ ਦੇ ਨਾਲ ਹਿਰਦੇ ਵਿਚ ਵਸਾ ਕੇ ਸਿਮਰਦਾ ਹਾਂ, ਤੇ,  
ਸਿਮਰ ਸਿਮਰ ਕੇ ਆਤਮਕ ਆਨੰਦ ਪ੍ਰਾਪਤ ਕਰਦਾ ਹਾਂ । ਇਹ ਹਰਿ-ਨਾਮ ਇਸ ਲੋਕ ਵਿਚ ਤੇ ਪਰਲੋਕ ਵਿਚ ਮੇਰੇ  
ਨਾਲ ਮਦਦਗਾਰ ਹੈ, ਹਰ ਥਾਂ ਮੇਰਾ ਰਾਖਾ ਹੈ । ੧।

ਹੇ ਭਾਈ ! ਪਰਮਾਤਮਾ ਦਾ ਨਾਮ ਕੰਗਾਲ ਵਾਸਤੇ ਧਨ ਹੈ, ਅੰਨ੍ਹੇ ਵਾਸਤੇ ਡੰਗੋਰੀ ਹੈ, ਜਿਵੇਂ ਬੱਚੇ ਵਾਸਤੇ ਮਾਂ ਦਾ ਦੁੱਧ ਹੈ (ਤਿਵੇਂ ਹਰਿ-ਨਾਮ ਮਨੁੱਖ ਦੀ ਆਤਮਾ ਵਾਸਤੇ ਹੈ) । ਹੇ ਨਾਨਕ ! ਜਿਸ ਮਨੁੱਖ ਉਤੇ ਕਿਰਪਾਲ ਪ੍ਰਭੂ ਨੇ ਕਿਰਪਾ ਕੀਤੀ, ਉਸ ਨੂੰ (ਇਹ ਨਾਮ) ਮਿਲ ਗਿਆ (ਜੋ) ਸਮੁੰਦਰ ਵਿਚ ਜਹਾਜ਼ ਹੈ । ੨।੧।੩੨।

ਧਨਾਸਰੀ ਮਹਲਾ ੫ ॥ ਭਏ ਕ੍ਰਿਪਾਲ ਦਇਆਲ ਗੋਬਿੰਦਾ ਅੰਮ੍ਰਿਤੁ ਰਿਦੈ ਸਿੰਚਾਈ ॥ ਨਵਨਿਧਿ ਰਿਧਿ ਸਿਧਿ ਹਰਿ ਲਾਗਿ ਰਹੀ ਜਨ ਪਾਈ ॥੧॥ ਸੰਤਨ ਕਉ ਅਨਦੁ ਸਗਲ ਹੀ ਜਾਈ ॥ ਗ੍ਰਿਹਿ ਬਾਹਰਿ ਠਾਕੁਰੁ ਭਗਤਨ ਕਾ ਰਵਿ ਰਹਿਆ ਸ੍ਰਬ ਠਾਈ ॥੧॥ ਰਹਾਉ ॥ ਤਾ ਕਉ ਕੋਇ ਨ ਪਹੁਚਨਹਾਰਾ ਜਾ ਕੈ ਅੰਗਿ ਗੁਸਾਈ ॥ ਜਮ ਕੀ ਤ੍ਰਾਸ ਮਿਟੈ ਜਿਸੁ ਸਿਮਰਤ ਨਾਨਕ ਨਾਮੁ ਧਿਆਈ ॥੨॥੨॥੩੩॥ {ਪੰਨਾ ੬੭੯}

ਪਦ ਅਰਥ :—ਦਇਆਲ—ਦਇਆਵਾਨ । ਅੰਮ੍ਰਿਤੁ—ਆਤਮਕ ਜੀਵਨ ਦੇਣ ਵਾਲਾ ਨਾਮ-ਜਲ । ਰਿਦੈ—ਹਿਰਦੇ ਵਿਚ । ਸਿੰਚਾਈ—ਮੈਂ ਭੀ ਭਰ ਲਵਾਂ । ਨਵ ਨਿਧਿ—(ਧਰਤੀ ਦੇ ਸਾਰੇ ਹੀ) ਨੌਂ ਖਜ਼ਾਨੇ । ਰਿਧਿ ਸਿਧਿ—ਕਰਾਮਾਤੀ ਤਾਕਤਾਂ । ਜਨ ਪਾਈ—ਸੰਤ ਜਨਾਂ ਦੇ ਪੈਰਾਂ ਵਿਚ । ੧।

ਕਉ—ਨੂੰ । ਜਾਈ—ਥਾਂ । ਸਗਲ ਹੀ ਜਾਈ—ਸਭ ਥਾਵਾਂ ਵਿਚ । ਗ੍ਰਿਹਿ—ਘਰ ਵਿਚ । ਰਵਿ ਰਹਿਆ—ਵੱਸ ਰਿਹਾ ਹੈ । ਸ੍ਰਬ—ਸਰਬ, ਸਾਰੀਆਂ । ਠਾਈ—ਥਾਵਾਂ ਵਿਚ । ੧। ਰਹਾਉ।

ਪਹੁਚਨਹਾਰਾ—ਬਰਾਬਰੀ ਕਰ ਸਕਣ ਵਾਲਾ । ਜਾ ਕੈ ਅੰਗਿ—ਜਿਸ ਦੇ ਪੱਖ ਵਿਚ । ਗੁਸਾਈ—ਧਰਤੀ ਦਾ ਖਸਮ-ਪ੍ਰਭੂ । ਤ੍ਰਾਸ—ਡਰ । ਧਿਆਈ—ਧਿਆਇ । ੨।

ਅਰਥ :—ਹੇ ਭਾਈ ! ਸੰਤ ਜਨਾਂ ਨੂੰ (ਹਰਿ-ਨਾਮ ਦੀ ਬਰਕਤਿ ਨਾਲ) ਸਭਨੀਂ ਥਾਈਂ ਆਤਮਕ ਆਨੰਦ ਬਣਿਆ ਰਹਿੰਦਾ ਹੈ । ਘਰ ਵਿਚ, (ਘਰੋਂ) ਬਾਹਰ (ਹਰ ਥਾਂ) ਪਰਮਾਤਮਾ ਭਗਤਾਂ ਦਾ (ਰਾਖਾ) ਹੈ । (ਭਗਤਾਂ ਨੂੰ ਪ੍ਰਭੂ) ਸਭਨੀਂ ਥਾਈਂ ਵੱਸਦਾ (ਦਿੱਸਦਾ ਹੈ) । ੧। ਰਹਾਉ।

ਹੇ ਭਾਈ ! ਧਰਤੀ ਦੇ ਸਾਰੇ ਨੌਂ ਖਜ਼ਾਨੇ, ਸਾਰੀਆਂ ਕਰਾਮਾਤੀ ਤਾਕਤਾਂ, ਸੰਤ ਜਨਾਂ ਦੇ ਪੈਰਾਂ ਵਿਚ ਟਿਕੀਆਂ ਰਹਿੰਦੀਆਂ ਹਨ । ਪ੍ਰਭੂ ਜੀ ਆਪਣੇ ਸੇਵਕਾਂ ਉਤੇ (ਸਦਾ) ਕਿਰਪਾਲ ਰਹਿੰਦੇ ਹਨ, ਦਇਆਵਾਨ ਰਹਿੰਦੇ ਹਨ । (ਜੇ ਪ੍ਰਭੂ ਦੀ ਕਿਰਪਾ ਹੋਵੇ, ਤਾਂ ਸੰਤ ਜਨਾਂ ਦੀ ਸਰਨ ਪੈ ਕੇ) ਮੈਂ ਭੀ ਆਪਣੇ ਹਿਰਦੇ ਵਿਚ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਇਕੱਠਾ ਕਰ ਸਕਾਂ । ੧।

ਹੇ ਭਾਈ ! ਜਿਸ ਮਨੁੱਖ ਦੇ ਪੱਖ ਵਿਚ ਪਰਮਾਤਮਾ ਆਪ ਹੁੰਦਾ ਹੈ, ਉਸ ਮਨੁੱਖ ਦੀ ਕੋਈ ਹੋਰ ਮਨੁੱਖ ਬਰਾਬਰੀ ਨਹੀਂ ਕਰ ਸਕਦਾ । ਹੇ ਨਾਨਕ ! (ਆਖ—ਹੇ ਭਾਈ ! ) ਜਿਸ ਪਰਮਾਤਮਾ ਦਾ ਨਾਮ ਸਿਮਰਦਿਆਂ ਮੌਤ ਦਾ ਸਹਮ ਮੁੱਕ ਜਾਂਦਾ ਹੈ (ਆਤਮਕ ਮੌਤ ਨੇੜੇ ਨਹੀਂ ਢੁਕਦੀ), ਤੂੰ ਭੀ ਉਸ ਦਾ ਨਾਮ ਸਿਮਰਿਆ ਕਰ । ੨।੨।੩੩।

ਧਨਾਸਰੀ ਮਹਲਾ ੫ ॥ ਦਰਬਵੰਤੁ ਦਰਬੁ ਦੇਖਿ ਗਰਬੈ ਭੂਮਵੰਤੁ ਅਭਿਮਾਨੀ ॥ ਰਾਜਾ ਜਾਨੈ ਸਗਲ ਰਾਜੁ ਹਮਰਾ ਤਿਉ ਹਰਿ ਜਨ ਟੇਕ ਸੁਆਮੀ ॥੧॥ ਜੇ ਕੋਉ ਅਪੁਨੀ ਓਟ ਸਮਾਰੈ ॥ ਜੈਸਾ ਬਿਤੁ ਤੈਸਾ ਹੋਇ ਵਰਤੈ ਅਪੁਨਾ ਬਲੁ ਨਹੀ ਹਾਰੈ ॥੧॥ ਰਹਾਉ ॥ ਆਨ ਤਿਆਗਿ ਭਏ ਇਕ ਆਸਰ ਸਰਣਿ ਸਰਣਿ ਕਰਿ ਆਏ ॥ ਸੰਤ ਅਨੁਗ੍ਰਹ ਭਏ ਮਨ ਨਿਰਮਲ ਨਾਨਕ ਹਰਿ ਗੁਨ ਗਾਏ ॥੨॥੩॥੩੪॥ {ਪੰਨਾ ੬੭੯}

ਪਦ ਅਰਥ :—ਦਰਬੁ—{दरबु} ਧਨ । ਦਰਬਵੰਤੁ—ਧਨ ਵਾਲਾ ਮਨੁੱਖ, ਧਨੀ । ਦੇਖਿ—ਵੇਖ ਕੇ । ਗਰਬੈ—ਅਹੰਕਾਰ ਕਰਦਾ ਹੈ । ਭੂਮਵੰਤੁ—ਜ਼ਿਮੀਂ ਦਾ ਮਾਲਕ । ਅਭਿਮਾਨੀ—ਅਹੰਕਾਰੀ । ਰਾਜੁ—ਹਕੂਮਤ । ਜਾਨੈ—ਸਮਝਦਾ ਹੈ । ਟੇਕ—ਆਸਰਾ । ੧।

ਕੋਉ—ਕੋਈ ਮਨੁੱਖ । ਓਟ—ਆਸਰਾ । ਸਮਾਰੈ—ਸੰਭਾਲੇ, ਹਿਰਦੇ ਵਿਚ ਵਸਾਈ ਰੱਖੇ । ਬਿਤੁ—ਵਿਤ, ਪਾਂਇਆਂ । ਵਰਤੈ—ਜਗਤ ਨਾਲ ਕਾਰ-ਵਿਹਾਰ ਰੱਖਦਾ ਹੈ । ਬਲੁ—ਤਾਕਤ, ਹੌਸਲਾ । ੧। ਰਹਾਉ।

ਆਨ—ਹੋਰ ਸਾਰੇ (ਆਸਰੇ) । ਤਿਆਗਿ—ਛੱਡ ਕੇ । ਇਕ ਆਸਰ—ਇੱਕ ਆਸਰੇ ਵਾਲੇ । ਕਰਿ—ਕਰ ਕੇ, ਆਖ ਕੇ । ਅਨੁਗ੍ਰਹ—ਕਿਰਪਾ ਨਾਲ । ਗਾਏ—ਗਾਇ, ਗਾ ਕੇ । ੨ ।

ਅਰਥ :—ਜੇ ਕੋਈ ਮਨੁੱਖ ਆਪਣੀ ਅਸਲੀ ਓਟ (ਪਰਮਾਤਮਾ) ਨੂੰ ਆਪਣੇ ਹਿਰਦੇ ਵਿਚ ਟਿਕਾਈ ਰੱਖੇ, ਤਾਂ ਉਹ (ਅਹੰਕਾਰ ਆਦਿਕ ਦੇ ਮੁਕਾਬਲੇ ਤੇ) ਆਪਣਾ ਹੌਸਲਾ ਨਹੀਂ ਹਾਰਦਾ, (ਕਿਉਂਕਿ) ਉਹ ਮਨੁੱਖ ਆਪਣੇ ਵਿਤ ਅਨੁਸਾਰ ਵਰਤਦਾ ਹੈ (ਵਿਤੋਂ ਬਾਹਰ ਨਹੀਂ ਹੁੰਦਾ, ਅਹੰਕਾਰ ਵਿਚ ਨਹੀਂ ਆਉਂਦਾ, ਮਨੁੱਖਤਾ ਤੋਂ ਨਹੀਂ ਡਿੱਗਦਾ) । ੧ । ਰਹਾਉ ।

(ਹੇ ਭਾਈ ! ਧਨੀ ਮਨੁੱਖ ਨੂੰ ਧਨ ਦਾ ਆਸਰਾ ਹੁੰਦਾ ਹੈ, ਪਰ) ਧਨੀ ਮਨੁੱਖ ਧਨ ਨੂੰ ਵੇਖ ਕੇ ਅਹੰਕਾਰ ਕਰਨਾ ਲੱਗ ਪੈਂਦਾ ਹੈ । (ਜ਼ਿਮੀਂ ਦੇ ਮਾਲਕ ਨੂੰ ਜ਼ਿਮੀਂ ਦਾ ਸਹਾਰਾ ਹੁੰਦਾ ਹੈ, ਪਰ) ਜ਼ਿਮੀਂ ਦਾ ਮਾਲਕ (ਆਪਣੀ ਜ਼ਿਮੀਂ ਵੇਖ ਕੇ) ਅਹੰਕਾਰੀ ਹੋ ਜਾਂਦਾ ਹੈ । ਰਾਜਾ ਸਮਝਦਾ ਹੈ ਸਾਰਾ ਦੇਸ ਮੇਰਾ ਹੀ ਰਾਜ ਹੈ (ਰਾਜੇ ਨੂੰ ਰਾਜ ਦਾ ਸਹਾਰਾ ਹੈ, ਪਰ ਰਾਜ ਦਾ ਅਹੰਕਾਰ ਭੀ ਹੈ) । ਇਸੇ ਤਰ੍ਹਾਂ ਪਰਮਾਤਮਾ ਦੇ ਸੇਵਕ ਨੂੰ ਮਾਲਕ-ਪ੍ਰਭੂ ਦਾ ਆਸਰਾ ਹੈ (ਪਰ ਉਸ ਨੂੰ ਕੋਈ ਅਹੰਕਾਰ ਨਹੀਂ) । ੧ ।

ਹੇ ਨਾਨਕ ! ਜੇਹੜੇ ਮਨੁੱਖ ਹੋਰ ਸਾਰੇ (ਧਨ ਭੁਇੰ ਰਾਜ ਆਦਿਕ ਦੇ) ਆਸਰੇ ਛੱਡ ਕੇ ਇਕ ਪ੍ਰਭੂ ਦਾ ਆਸਰਾ ਰੱਖਣ ਵਾਲੇ ਬਣ ਜਾਂਦੇ ਹਨ, ਜੇਹੜੇ ਇਹ ਆਖ ਕੇ ਪ੍ਰਭੂ ਦੇ ਦਰ ਤੇ ਆ ਜਾਂਦੇ ਹਨ ਕਿ, ਹੇ ਪ੍ਰਭੂ ! ਅਸੀ ਤੇਰੀ ਸਰਨ ਆਏ ਹਾਂ, ਗੁਰੂ ਦੀ ਕਿਰਪਾ ਨਾਲ ਪਰਮਾਤਮਾ ਦੇ ਗੁਣ ਗਾ ਗਾ ਕੇ ਉਹਨਾਂ ਦੇ ਮਨ ਪਵਿੜ੍ਹ ਹੋ ਜਾਂਦੇ ਹਨ । ੨ । ੩ । ੩੪ ।

ਧਨਾਸਰੀ ਮਹਲਾ ੫ ॥ ਜਾ ਕਉ ਹਰਿ ਰੰਗੁ ਲਾਗੋ ਇਸੁ ਜੁਗ ਮਹਿ ਸੋ ਕਹੀਅਤ ਹੈ ਸੂਰਾ ॥ ਆਤਮ ਜਿਣੈ ਸਗਲ ਵਸਿ ਤਾ ਕੈ ਜਾ ਕਾ ਸਤਿਗੁਰੁ ਪੂਰਾ ॥੧॥ ਠਾਕੁਰੁ ਗਾਈਐ ਆਤਮ ਰੰਗਿ ॥ ਸਰਣੀ ਪਾਵਨ ਨਾਮ ਧਿਆਵਨ ਸਹਜਿ ਸਮਾਵਨ ਸੰਗਿ ॥੧॥ ਰਹਾਉ ॥ ਜਨ ਕੇ ਚਰਨ ਵਸਹਿ ਮੇਰੈ ਹੀਅਰੈ ਸੰਗਿ ਪੁਨੀਤਾ ਦੇਹੀ ॥ ਜਨ ਕੀ ਧੂਰਿ ਦੇਹੁ ਕਿਰਪਾ ਨਿਧਿ ਨਾਨਕ ਕੈ ਸੁਖ ਏਹੀ ॥੨॥੪॥੩੫॥ {ਪੰਨਾ ੬੮੦}

ਪਦ ਅਰਥ :—ਜਾ ਕਉ—ਜਿਸ (ਮਨੁੱਖ) ਨੂੰ । ਰੰਗੁ—ਪ੍ਰੇਮ । ਇਸੁ ਜੁਗ ਮਹਿ—ਇਸ ਜਗਤ ਵਿਚ । ਸੂਰਾ—ਸੂਰਮਾ । ਆਤਮੁ—ਆਪਣੇ ਆਪ ਨੂੰ, ਆਪਣੇ ਮਨ ਨੂੰ । ਜਿਣੈ—ਜਿੱਤ ਲੈਂਦਾ ਹੈ । ਵਸਿ—ਵੱਸ ਵਿਚ । ਤਾ ਕੈ ਵਸਿ—ਉਸ ਦੇ ਵੱਸ ਵਿਚ । ੧ ।

ਆਤਮ ਰੰਗਿ—ਦਿਲੀ ਪਿਆਰ ਨਾਲ । ਗਾਈਐ—ਗਾਣਾ ਚਾਹੀਦਾ ਹੈ । ਸਹਜਿ—ਆਤਮਕ ਅਡੋਲਤਾ ਵਿਚ । ਸੰਗਿ—ਨਾਲ । ੧ । ਰਹਾਉ ।

ਵਸਹਿ—ਵੱਸ ਪੈਣ । ਮੇਰੈ ਹੀਅਰੈ—ਮੇਰੇ ਹਿਰਦੇ ਵਿਚ । ਪੁਨੀਤਾ—ਪਵਿੜ੍ਹ । ਦੇਹੀ—ਸਰੀਰ । ਕਿਰਪਾ ਨਿਧਿ—ਹੇ ਕਿਰਪਾ ਦੇ ਖਜ਼ਾਨੇ ! ਨਾਨਕ ਕੈ—ਨਾਨਕ ਦੇ ਹਿਰਦੇ ਵਿਚ । ੨ ।

ਅਰਥ :—ਹੇ ਭਾਈ ! ਦਿਲ ਦੇ ਪਿਆਰ ਨਾਲ ਪਰਮਾਤਮਾ ਦੀ ਸਿਫਤਿ-ਸਾਲਾਹ ਕਰਨੀ ਚਾਹੀਦੀ ਹੈ । ਉਸ ਪਰਮਾਤਮਾ ਦੀ ਸਰਨ ਵਿਚ ਟਿਕੇ ਰਹਿਣਾ, ਉਸ ਦਾ ਨਾਮ ਸਿਮਰਨਾ—ਇਸ ਤਰੀਕੇ ਨਾਲ ਆਤਮਕ ਅਡੋਲਤਾ ਵਿਚ ਟਿਕ ਕੇ ਉਸ ਵਿਚ ਲੀਨ ਹੋ ਜਾਈਦਾ ਹੈ । ੧ । ਰਹਾਉ ।

ਹੇ ਭਾਈ ! ਇਸ ਜਗਤ ਵਿਚ ਉਹ ਮਨੁੱਖ ਸੂਰਮਾ ਆਖਿਆ ਜਾਂਦਾ ਹੈ ਜਿਸ ਨੂੰ (ਜਿਸ ਦੇ ਹਿਰਦੇ ਵਿਚ) ਪ੍ਰਭੂ ਦਾ ਪਿਆਰ ਪੈਦਾ ਹੋ ਜਾਂਦਾ ਹੈ । ਪੂਰਾ ਗੁਰੂ ਜਿਸ ਮਨੁੱਖ ਦਾ (ਮਦਦਗਾਰ ਬਣ ਜਾਂਦਾ) ਹੈ, ਉਹ ਮਨੁੱਖ ਆਪਣੇ ਮਨ ਨੂੰ ਜਿੱਤ ਲੈਂਦਾ ਹੈ, ਸਾਰੀ (ਸ੍ਰਿਸ਼ਟੀ) ਉਸ ਦੇ ਵੱਸ ਵਿਚ ਆ ਜਾਂਦੀ ਹੈ (ਦੁਨੀਆ ਦਾ ਕੋਈ ਪਦਾਰਥ ਉਸ ਨੂੰ ਮੋਹ ਨਹੀਂ ਸਕਦਾ) । ੧ ।

ਹੇ ਕਿਰਪਾ ਦੇ ਖ਼ਜ਼ਾਨੇ ਪ੍ਰਭੂ ! ਜੇ ਤੇਰੇ ਦਾਸਾਂ ਦੇ ਚਰਨ ਮੇਰੇ ਹਿਰਦੇ ਵਿਚ ਵੱਸ ਪੈਣ, ਤਾਂ ਉਹਨਾਂ ਦੀ ਸੰਗਤਿ ਵਿਚ ਮੇਰਾ ਸਰੀਰ ਪਵਿੱਤ੍ਰ ਹੋ ਜਾਏ । (ਮੇਹਰ ਕਰ, ਮੈਨੂੰ) ਆਪਣੇ ਦਾਸਾਂ ਦੇ ਚਰਨਾਂ ਦੀ ਧੂੜ ਬਖਸ਼, ਮੈਂ ਨਾਨਕ ਵਾਸਤੇ (ਸਭ ਤੋਂ ਵੱਡਾ) ਇਹੀ ਸੁਖ ਹੈ । ੨।੪।੩੫।

ਧਨਾਸਰੀ ਮਹਲਾ ੫ ॥ ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥ ਪਾਪ ਕਰੇ ਕਰਿ ਮੂਕਰਿ ਪਾਵੈ ਭੇਖ ਕਰੈ ਨਿਰਬਾਨੈ ॥੧॥ ਜਾਨਤ ਦੂਰਿ ਤੁਮਹਿ ਪ੍ਰਭ ਨੇਰਿ ॥ ਉਤ ਤਾਕੈ ਉਤ ਤੇ ਉਤ ਪੇਖੈ ਆਵੈ ਲੋਭੀ ਫੇਰਿ ॥ ਰਹਾਉ ॥ ਜਬ ਲਗੁ ਤੁਟੈ ਨਾਹੀ ਮਨ ਭਰਮਾ ਤਬ ਲਗੁ ਮੁਕਤੁ ਨ ਕੋਈ ॥ ਕਹੁ ਨਾਨਕ ਦਇਆਲ ਸੁਆਮੀ ਸੰਤੁ ਭਗਤੁ ਜਨੁ ਸੋਈ ॥੨॥੫॥੩੬॥ {ਪੰਨਾ ੬੮੦}

ਪਦ ਅਰਥ :—ਜਤਨ—(ਬਹੁ-ਵਚਨ) । ਡਹਕਾਵੈ—ਧੋਖਾ ਦੇਂਦਾ ਹੈ, ਠੱਗਦਾ ਹੈ । ਅੰਤਰਜਾਮੀ—ਸਭ ਦੇ ਦਿਲ ਦੀ ਜਾਣਨ ਵਾਲਾ । ਜਾਨੈ—ਜਾਣਦਾ ਹੈ । ਕਰਿ—ਕਰ ਕੇ । ਭੇਖ—ਪਹਿਰਾਵੇ । ਨਿਰਬਾਨੈ—ਵਾਸਨਾ-ਰਹਿਤ, ਵਿਰਕਤ । ੧।

ਪ੍ਰਭ—ਹੇ ਪ੍ਰਭੂ ! ਤੁਮਹਿ—ਤੈਨੂੰ । ਉਤ—ਉੱਧਰ । ਤਾਕੈ—ਤੱਕਦਾ ਹੈ । ਤੇ—ਤੋਂ । ਲੋਭੀ—ਲਾਲਚੀ । ਫੇਰਿ—ਫੇਰ ਵਿਚ, (ਲਾਲਚ ਦੇ) ਗੇੜ ਵਿਚ । ਰਹਾਉ ।

ਜਬ ਲਗੁ—ਜਦੋਂ ਤਕ । ਭਰਮਾ—ਭਟਕਣਾ । ਮੁਕਤੁ—(ਲੋਭ ਤੋਂ) ਆਜ਼ਾਦ । ਸੋਈ—ਉਹੀ ਮਨੁੱਖ । ੨।

ਅਰਥ :—ਹੇ ਪ੍ਰਭੂ ! ਤੂੰ (ਸਭ ਜੀਵਾਂ ਦੇ) ਨੇੜੇ ਵੱਸਦਾ ਹੈਂ, ਪਰ (ਲਾਲਚੀ ਪਖੰਡੀ ਮਨੁੱਖ) ਤੈਨੂੰ ਦੂਰ (ਵੱਸਦਾ) ਸਮਝਦਾ ਹੈ । ਲਾਲਚੀ ਮਨੁੱਖ (ਲਾਲਚ ਦੇ) ਗੇੜ ਵਿਚ ਫਸਿਆ ਰਹਿੰਦਾ ਹੈ, (ਮਾਇਆ ਦੀ ਖ਼ਾਤਰ) ਉੱਧਰ ਤੱਕਦਾ ਹੈ, ਉੱਧਰ ਤੋਂ ਉੱਧਰ ਤੱਕਦਾ ਹੈ (ਉਸ ਦਾ ਮਨ ਟਿਕਦਾ ਨਹੀਂ) । ਰਹਾਉ ।

ਹੇ ਭਾਈ ! (ਲਾਲਚੀ ਮਨੁੱਖ) ਅਨੇਕਾਂ ਜਤਨ ਕਰਦਾ ਹੈ, ਲੋਕਾਂ ਨੂੰ ਧੋਖਾ ਦੇਂਦਾ ਹੈ, ਵਿਰਕਤਾਂ ਵਾਲੇ ਧਾਰਮਿਕ ਪਹਿਰਾਵੇ ਬਣਾਈ ਰੱਖਦਾ ਹੈ, ਪਾਪ ਕਰ ਕੇ (ਫਿਰ ਉਹਨਾਂ ਪਾਪਾਂ ਤੋਂ) ਮੁਕਰ ਭੀ ਜਾਂਦਾ ਹੈ, ਪਰ ਸਭ ਦੇ ਦਿਲ ਦੀ ਜਾਣਨ ਵਾਲਾ ਉਹ ਪਰਮਾਤਮਾ (ਸਭ ਕੁਝ) ਜਾਣਦਾ ਹੈ । ੧।

ਹੇ ਭਾਈ ! ਜਦੋਂ ਤਕ ਮਨੁੱਖ ਦੇ ਮਨ ਦੀ (ਮਾਇਆ ਵਾਲੀ) ਭਟਕਣਾ ਦੂਰ ਨਹੀਂ ਹੁੰਦੀ, ਇਹ (ਲਾਲਚ ਦੇ ਪੰਜੇ ਤੋਂ) ਆਜ਼ਾਦ ਨਹੀਂ ਹੋ ਸਕਦਾ । ਹੇ ਨਾਨਕ ! ਆਖ—(ਪਹਿਰਾਵਿਆਂ ਨਾਲ ਭਗਤ ਨਹੀਂ ਬਣ ਜਾਈਦਾ) ਜਿਸ ਮਨੁੱਖ ਉਤੇ ਮਾਲਕ-ਪ੍ਰਭੂ ਦਇਆਵਾਨ ਹੁੰਦਾ ਹੈ (ਤੇ, ਉਸ ਨੂੰ ਨਾਮ ਦੀ ਦਾਤਿ ਦੇਂਦਾ ਹੈ) ਉਹੀ ਮਨੁੱਖ ਸੰਤ ਹੈ ਭਗਤ ਹੈ । ੨।੫।੩੬।

ਧਨਾਸਰੀ ਮਹਲਾ ੫ ॥ ਨਾਮੁ ਗੁਰਿ ਦੀਓ ਹੈ ਅਪੁਨੈ ਜਾ ਕੈ ਮਸਤਕਿ ਕਰਮਾ ॥ ਨਾਮੁ ਦ੍ਰਿੜਾਵੈ ਨਾਮੁ ਜਪਾਵੈ ਤਾ ਕਾ ਜੁਗ ਮਹਿ ਧਰਮਾ ॥੧॥ ਜਨ ਕਉ ਨਾਮੁ ਵਡਾਈ ਸੋਭ ॥ ਨਾਮੋ ਗਤਿ ਨਾਮੋ ਪਤਿ ਜਨ ਕੀ ਮਾਨੈ ਜੋ ਜੋ ਹੋਗ ॥੧॥ ਰਹਾਉ ॥ ਨਾਮ ਧਨੁ ਜਿਸੁ ਜਨ ਕੈ ਪਾਲੈ ਸੋਈ ਪੂਰਾ ਸਾਹਾ ॥ ਨਾਮੁ ਬਿਉਹਾਰਾ ਨਾਨਕ ਆਧਾਰਾ ਨਾਮੁ ਪਰਾਪਤਿ ਲਾਹਾ ॥੨॥੬॥੩੭॥ {ਪੰਨਾ ੬੮੦}

ਪਦ ਅਰਥ :—ਗੁਰਿ—ਗੁਰੂ ਨੇ । ਕੈ ਮਸਤਕਿ—ਦੇ ਮੱਥੇ ਉੱਤੇ । ਕਰਮਾ—ਕਿਸਮਤ, ਭਾਗ । ਦ੍ਰਿੜਾਵੈ—(ਹੋਰਨਾਂ ਨੂੰ) ਦ੍ਰਿੜ੍ਹ ਕਰਾਂਦਾ ਹੈ । ਜੁਗ ਮਹਿ—ਜਗਤ ਵਿਚ । ਧਰਮ—ਫਰਜ਼, ਕੰਮ । ੧।

ਕਉ—ਨੂੰ, ਵਾਸਤੇ । ਵਡਾਈ—ਵਡਿਆਈ । ਸੋਭ—ਸੋਭਾ । ਨਾਮੋ—ਨਾਮ ਹੀ । ਗਤਿ—ਉੱਚੀ ਆਤਮਕ ਅਵਸਥਾ । ਪਤਿ—ਇੱਜ਼ਤ । ਮਾਨੈ—ਮੰਨਦਾ ਹੈ । ਹੋਗ—ਹੋਵੇਗਾ । ੧। ਰਹਾਉ ।

ਕੈ ਪਾਲੈ—ਦੇ ਪੱਲੇ ਵਿਚ । ਬਿਉਹਾਰਾ—ਵਿਹਾਰ-ਕਾਰ । ਆਧਾਰਾ—ਆਸਰਾ । ਲਾਹਾ—ਲਾਭ, ਖੱਟੀ । ੨।



**ਅਰਥ** :—ਹੇ ਭਾਈ ! ਪਰਮਾਤਮਾ ਦੇ ਸੇਵਕ ਦੇ ਵਾਸਤੇ ਪਰਮਾਤਮਾ ਦਾ ਨਾਮ (ਹੀ) ਵਡਿਆਈ ਹੈ ਨਾਮ ਹੀ ਸੋਭਾ ਹੈ । ਹਰਿ-ਨਾਮ ਹੀ ਉਸ ਦੀ ਉੱਚੀ ਆਤਮਕ ਅਵਸਥਾ ਹੈ, ਨਾਮ ਹੀ ਉਸ ਦੀ ਇੱਜ਼ਤ ਹੈ । ਜੋ ਕੁਝ ਪਰਮਾਤਮਾ ਦੀ ਰਜਾ ਵਿਚ ਹੁੰਦਾ ਹੈ, ਸੇਵਕ ਉਸ ਨੂੰ (ਸਿਰ-ਮੱਥੇ ਤੇ) ਮੰਨਦਾ ਹੈ ।੧।ਰਹਾਉ।

ਹੇ ਭਾਈ ! ਜਿਸ ਮਨੁੱਖ ਦੇ ਮੱਥੇ ਉੱਤੇ ਭਾਗ (ਜਾਗ ਪਏ) ਉਸ ਨੂੰ ਪਿਆਰੇ ਗੁਰੂ ਨੇ ਪਰਮਾਤਮਾ ਦਾ ਨਾਮ ਦੇ ਦਿੱਤਾ । ਉਸ ਮਨੁੱਖ ਦਾ (ਫਿਰ) ਸਦਾ ਦਾ ਕੰਮ ਹੀ ਜਗਤ ਵਿਚ ਇਹ ਬਣ ਜਾਂਦਾ ਹੈ ਕਿ ਉਹ ਹੋਰਨਾਂ ਨੂੰ ਹਰਿ-ਨਾਮ ਦ੍ਰਿੜ੍ਹ ਕਰਾਂਦਾ ਹੈ ਜਪਾਂਦਾ ਹੈ (ਜਪਣ ਲਈ ਪ੍ਰੇਰਨਾ ਕਰਦਾ ਹੈ) ।੧।

ਹੇ ਨਾਨਕ ! ਪਰਮਾਤਮਾ ਦਾ ਨਾਮ-ਧਨ ਜਿਸ ਮਨੁੱਖ ਦੇ ਪਾਸ ਹੈ, ਉਹੀ ਪੂਰਾ ਸਾਹੂਕਾਰ ਹੈ । ਉਹ ਮਨੁੱਖ ਹਰਿ-ਨਾਮ ਸਿਮਰਨ ਨੂੰ ਹੀ ਆਪਣਾ ਅਸਲੀ ਵਿਹਾਰ ਸਮਝਦਾ ਹੈ, ਨਾਮ ਦਾ ਹੀ ਉਸ ਨੂੰ ਆਸਰਾ ਰਹਿੰਦਾ ਹੈ, ਨਾਮ ਦੀ ਹੀ ਉਹ ਖੱਟੀ ਖੱਟਦਾ ਹੈ ।੨।੬।੩੭।

ਧਨਾਸਰੀ ਮਹਲਾ ੫ ॥ ਨੇੜ੍ਹ ਪੁਨੀਤ ਭਏ ਦਰਸ ਪੇਖੇ ਮਾਥੈ ਪਰਉ ਰਵਾਲ ॥ ਰਸਿ ਰਸਿ ਗੁਣ ਗਾਵਉ ਠਾਕੁਰ ਕੇ ਮੋਰੈ ਹਿਰਦੈ ਬਸਹੁ ਗੋਪਾਲ ॥੧॥ ਤੁਮ ਤਉ ਰਾਖਨਹਾਰ ਦਇਆਲ ॥ ਸੁੰਦਰ ਸੁਘਰ ਬੇਅੰਤ ਪਿਤਾ ਪ੍ਰਭ ਹੋਹੁ ਪ੍ਰਭੂ ਕਿਰਪਾਲ ॥੧॥ ਰਹਾਉ ॥ ਮਹਾ ਅਨੰਦ ਮੰਗਲ ਰੂਪ, ਤੁਮਰੇ ਬਚਨ ਅਨੂਪ ਰਸਾਲ ॥ ਹਿਰਦੈ ਚਰਣ ਸਬਦੁ ਸਤਿਗੁਰ ਕੇ ਨਾਨਕ ਬਾਂਧਿਓ ਪਾਲ ॥੨॥੭॥੩੮॥ {ਪੰਨਾ ੬੮੦}

**ਪਦ ਅਰਥ** :—ਨੇੜ੍ਹ—ਅੱਖਾਂ । ਪੁਨੀਤ—ਪਵਿੱਤ੍ਰ । ਪੇਖੇ—ਪੇਖਿ, ਵੇਖ ਕੇ । ਮਾਥੈ—ਮੱਥੇ ਉੱਤੇ । ਪਰਉ—ਪਈ ਰਹੇ । ਰਵਾਲ—ਚਰਨ-ਧੂੜ । ਰਸਿ—ਸੁਆਦ ਨਾਲ । ਗਾਵਉ—ਗਾਵਉਂ, ਮੈਂ ਗਾਂਦਾ ਹਾਂ । ਮੋਰੈ ਹਿਰਦੈ—ਮੇਰੇ ਹਿਰਦੇ ਵਿਚ ।੧।

ਰਾਖਨਹਾਰ—ਰੱਖਿਆ ਕਰਨ ਦੀ ਸਮਰਥਾ ਵਾਲਾ । ਸੁਘਰ—ਸੁੱਘੜ, ਸੁਚੱਜੀ ਘਾੜਤ ਵਾਲਾ, ਸਿਆਣਾ ।੧।ਰਹਾਉ।  
ਅਨੂਪ—ਉਪਮਾ-ਰਹਿਤ, ਬਹੁਤ ਸੋਹਣੇ । ਰਸਾਲ—ਰਸ-ਭਰੇ {ਰਸ-ਆਲਯ} । ਹਿਰਦੈ—ਹਿਰਦੇ ਵਿਚ । ਕੇ—ਦਾ । ਪਾਲ—ਪੱਲੇ ।੨।

**ਅਰਥ** :—ਹੇ ਦਇਆ ਦੇ ਘਰ ਪ੍ਰਭੂ ! ਤੂੰ ਤਾਂ (ਸਭ ਜੀਵਾਂ ਦੀ) ਰੱਖਿਆ ਕਰਨ ਦੀ ਸਮਰਥਾ ਵਾਲਾ ਹੈਂ । ਤੂੰ ਸੋਹਣਾ ਹੈਂ, ਸਿਆਣਾ ਹੈਂ, ਬੇਅੰਤ ਹੈਂ । ਹੇ ਪਿਤਾ ਪ੍ਰਭੂ ! (ਮੇਰੇ ਉੱਤੇ ਭੀ) ਦਇਆਵਾਨ ਹੋ ।੧।ਰਹਾਉ।

ਹੇ ਸ੍ਰਿਸ਼ਟੀ ਦੇ ਪਾਲਣਹਾਰ ! ਮੇਰੇ ਹਿਰਦੇ ਵਿਚ ਆ ਵੱਸ । ਮੈਂ ਬੜੇ ਸੁਆਦ ਨਾਲ ਤੇਰੇ ਗੁਣ ਗਾਂਦਾ ਰਹਾਂ, ਮੇਰੇ ਮੱਥੇ ਉੱਤੇ ਤੇਰੀ ਚਰਨ-ਧੂੜ ਟਿਕੀ ਰਹੇ । ਤੇਰਾ ਦਰਸਨ ਕਰ ਕੇ ਅੱਖਾਂ ਪਵਿੱਤ੍ਰ ਹੋ ਜਾਂਦੀਆਂ ਹਨ (ਵਿਕਾਰਾਂ ਵੱਲੋਂ ਹਟ ਜਾਂਦੀਆਂ ਹਨ) ।੧।

ਹੇ ਪ੍ਰਭੂ ! ਤੂੰ ਆਨੰਦ-ਸਰੂਪ ਹੈਂ, ਤੂੰ ਮੰਗਲ-ਰੂਪ ਹੈਂ (ਆਨੰਦ ਹੀ ਆਨੰਦ; ਖੁਸ਼ੀ ਹੀ ਖੁਸ਼ੀ ਤੇਰਾ ਵਜੂਦ ਹੈ । ਹੇ ਪ੍ਰਭੂ ! ਤੇਰੀ ਸਿਫਤਿ-ਸਾਲਾਹ ਦੀ ਬਾਣੀ ਸੁੰਦਰ ਹੈ ਰਸੀਲੀ ਹੈ । ਹੇ ਨਾਨਕ ! ਜਿਸ ਮਨੁੱਖ ਨੇ ਸਤਿਗੁਰੂ ਦੀ ਬਾਣੀ ਪੱਲੇ ਬੰਨ੍ਹ ਲਈ ਉਸ ਦੇ ਹਿਰਦੇ ਵਿਚ ਪਰਮਾਤਮਾ ਦੇ ਚਰਨ ਵੱਸੇ ਰਹਿੰਦੇ ਹਨ ।੨।੭।੩੮।

ਧਨਾਸਰੀ ਮਹਲਾ ੫ ॥ ਅਪਨੀ ਉਕਤਿ ਖਲਾਵੈ ਭੋਜਨ ਅਪਨੀ ਉਕਤਿ ਖੇਲਾਵੈ ॥ ਸਰਬ ਸੂਖ ਭੋਗ ਰਸ ਦੇਵੈ ਮਨ ਹੀ ਨਾਲਿ ਸਮਾਵੈ ॥੧॥ ਹਮਰੇ ਪਿਤਾ ਗੋਪਾਲ ਦਇਆਲ ॥ ਜਿਉ ਰਾਖੈ ਮਹਤਾਰੀ ਬਾਰਿਕ ਕਉ ਤੈਸੇ ਹੀ ਪ੍ਰਭ ਪਾਲ ॥੧॥ ਰਹਾਉ ॥ ਮੀਤ ਸਾਜਨ ਸਰਬ ਗੁਣ ਨਾਇਕ ਸਦਾ ਸਲਾਮਤਿ ਦੇਵਾ ॥ ਈਤ ਉਤ ਜਤ ਕਤ ਤਤ ਤੁਮਹੀ ਮਿਲੈ ਨਾਨਕ ਸੰਤ ਸੇਵਾ ॥੨॥੮॥੩੯॥ {ਪੰਨਾ ੬੮੦}

**ਪਦ ਅਰਥ :**—ਉਕਤਿ—ਜੁਗਤਿ, ਢੰਗ, ਤਰੀਕਾ, ਵਿਓਂਤ । ਖਲਾਵੈ ਭੋਜਨ—ਖਾਣਾ ਖੁਆਂਦਾ ਹੈ । ਖੇਲਾਵੈ—ਖਿਡਾਂਦਾ ਹੈ । ਸਰਬ—ਸਾਰੇ । ਮਨ ਹੀ ਨਾਲਿ—ਸਾਡੇ ਮਨ ਦੇ ਨਾਲ ਹੀ, ਸਾਡੇ ਸਦਾ ਅੰਗ-ਸੰਗ । ਸਮਾਵੈ—ਮੌਜੂਦ ਰਹਿੰਦਾ ਹੈ ।੧।

ਗੋਪਾਲ—ਹੇ ਸ੍ਰਿਸ਼ਟੀ ਦੇ ਪਾਲਣਹਾਰ ! ਮਹਤਾਰੀ—ਮਾਂ । ਬਾਰਿਕ ਕਉ—ਬੱਚੇ ਨੂੰ । ਪਾਲ—ਪਾਲਣ ਵਾਲਾ ।੧।

ਸਰਬ ਗੁਣ—ਸਾਰੇ ਗੁਣਾਂ ਵਾਲਾ । ਨਾਇਕ—ਆਗੂ, ਜੀਵਨ-ਅਗਵਾਈ ਕਰਨ ਵਾਲਾ । ਸਲਾਮਤਿ—ਜੀਊਂਦਾ । ਦੇਵਾ—ਪ੍ਰਕਾਸ਼-ਰੂਪ ਪ੍ਰਭੂ । ਈਤ—ਇਸ ਲੋਕ ਵਿਚ । ਉਤ—ਪਰਲੋਕ ਵਿਚ । ਜਤ ਕਤ ਤਤ—ਜਿੱਥੇ ਕਿੱਥੇ ਤਿੱਥੇ, ਹਰ ਥਾਂ । ਨਾਨਕ—ਹੇ ਨਾਨਕ ! ।੨।

**ਅਰਥ :**—ਹੇ ਦਇਆ ਦੇ ਘਰ ! ਹੇ ਸ੍ਰਿਸ਼ਟੀ ਦੇ ਪਾਲਣਹਾਰ ! ਹੇ ਸਾਡੇ ਪਿਤਾ ਪ੍ਰਭੂ ! ਜਿਵੇਂ ਮਾਂ ਆਪਣੇ ਬੱਚੇ ਦੀ ਪਾਲਣਾ ਕਰਦੀ ਹੈ ਤਿਵੇਂ ਹੀ ਤੂੰ ਸਾਨੂੰ ਜੀਵਾਂ ਨੂੰ ਪਾਲਣ ਵਾਲਾ ਹੈਂ ।੧। ਰਹਾਉ।

ਹੇ ਭਾਈ ! ਪਰਮਾਤਮਾ ਆਪਣੇ ਹੀ ਢੰਗ ਨਾਲ ਜੀਵਾਂ ਨੂੰ ਖਾਣ-ਪੀਣ ਲਈ ਦੇਂਦਾ ਹੈ, ਆਪਣੇ ਹੀ ਢੰਗ ਨਾਲ ਜੀਵਾਂ ਨੂੰ ਖੇਡਾਂ ਵਿਚ ਪਰਚਾਈ ਰੱਖਦਾ ਹੈ, (ਆਪਣੇ ਹੀ ਢੰਗ ਨਾਲ ਜੀਵਾਂ ਨੂੰ) ਸਾਰੇ ਸੁਖ ਦੇਂਦਾ ਹੈ, ਸਾਰੇ ਸੁਆਦਲੇ ਪਦਾਰਥ ਦੇਂਦਾ ਹੈ, ਤੇ, ਸਦਾ ਸਭ ਦੇ ਅੰਗ-ਸੰਗ ਟਿਕਿਆ ਰਹਿੰਦਾ ਹੈ ।੧।

ਹੇ ਪ੍ਰਕਾਸ਼-ਰੂਪ ਪ੍ਰਭੂ ! ਤੂੰ ਸਾਡਾ ਮਿੱਤਰ ਹੈਂ, ਸਜਣ ਹੈਂ, ਸਾਰੇ ਗੁਣਾਂ ਦਾ ਮਾਲਕ ਹੈਂ, ਸਭ ਦੀ ਜੀਵਨ ਅਗਵਾਈ ਕਰਨ ਵਾਲਾ ਹੈਂ; ਸਦਾ ਜੀਊਂਦਾ ਹੈਂ; ਤੂੰ ਹਰ ਥਾਂ ਇਸ ਲੋਕ ਵਿਚ ਪਰਲੋਕ ਵਿਚ ਮੌਜੂਦ ਹੈਂ । ਹੇ ਨਾਨਕ ! (ਆਖ—ਹੇ ਭਾਈ ! ) ਗੁਰੂ ਦੀ ਸਰਨ ਪਿਆਂ ਉਹ ਪ੍ਰਭੂ ਮਿਲਦਾ ਹੈ ।੨।੮।੩੯।

**ਧਨਾਸਰੀ ਮਹਲਾ ੫ ॥ ਸੰਤ ਕ੍ਰਿਪਾਲ ਦਇਆਲ ਦਮੋਦਰ ਕਾਮ ਕ੍ਰੋਧ ਬਿਖੁ ਜਾਰੇ ॥ ਰਾਜੁ ਮਾਲੁ ਜੋਬਨੁ ਤਨੁ ਜੀਅਰਾ ਇਨ ਉਪਰਿ ਲੈ ਬਾਰੇ ॥੧॥ ਮਨਿ ਤਨਿ ਰਾਮ ਨਾਮ ਹਿਤਕਾਰੇ ॥ ਸੂਖ ਸਹਜ ਆਨੰਦ ਮੰਗਲ ਸਹਿਤ ਭਵਨਿਧਿ ਪਾਰਿ ਉਤਾਰੇ ॥ ਰਹਾਉ ॥ ਧੰਨਿ ਸੁ ਥਾਨੁ ਧੰਨਿ ਓਇ ਭਵਨਾ ਜਾ ਮਹਿ ਸੰਤ ਬਸਾਰੇ ॥ ਜਨ ਨਾਨਕ ਕੀ ਸਰਧਾ ਪੂਰਹੁ ਠਾਕੁਰ ਭਗਤ ਤੇਰੈ ਨਮਸਕਾਰੇ ॥੨॥੯॥੪੦॥ {ਪੰਨਾ ੬੮੦}**

**ਪਦ ਅਰਥ :**—ਦਮੋਦਰ—{ਵਾਸ-ਤਦਰ} ਪਰਮਾਤਮਾ । ਬਿਖੁ—ਜ਼ਹਰ । ਜਾਰੇ—ਸਾੜ ਦਿੱਤਾ । ਜੀਅਰਾ—ਜਿੰਦ । ਇਨ ਉਪਰਿ—ਇਹਨਾਂ ਸੰਤ ਜਨਾਂ ਤੋਂ । ਬਾਰੇ—ਸਦਕੇ, ਕੁਰਬਾਨ ।੧।

ਮਨਿ—ਮਨ ਵਿਚ । ਤਨਿ—ਤਨ ਵਿਚ, ਹਿਰਦੇ ਵਿਚ । ਹਿਤਕਾਰੇ—ਪਿਆਰ । ਸਹਜ—ਆਤਮਕ ਅਡੋਲਤਾ । ਸਹਿਤ—ਸਮੇਤ । ਭਵਨਿਧਿ—ਸੰਸਾਰ-ਸਮੁੰਦਰ । ਪਾਰਿ ਉਤਾਰੇ—ਪਾਰ ਲੰਘਾ ਦਿੱਤਾ ਹੈ । ਰਹਾਉ।

ਧੰਨਿ—ਭਾਗਾਂ ਵਾਲਾ । ਸੁ—ਉਹ । ਓਇ—{ਲਫਜ਼ 'ਓਹ' ਤੋਂ ਬਹੁ-ਵਚਨ} । ਭਵਨਾ—ਘਰ । ਜਾ ਮਹਿ—ਜਿਨ੍ਹਾਂ ਵਿਚ । ਬਸਾਰੇ—ਵੱਸਦੇ ਹਨ । ਸਰਧਾ—ਤਾਂਘ । ਪੂਰਹੁ—ਪੂਰੀ ਕਰੋ ।੨।

**ਅਰਥ :**—ਹੇ ਭਾਈ ! ਜਿਨ੍ਹਾਂ ਦੇ ਮਨ ਵਿਚ ਹਿਰਦੇ ਵਿਚ ਪਰਮਾਤਮਾ ਦੇ ਨਾਮ ਦਾ ਸਦਾ ਪਿਆਰ ਬਣਿਆ ਰਹਿੰਦਾ ਹੈ, ਉਹ ਮਨੁੱਖ ਆਤਮਕ ਅਡੋਲਤਾ ਦੇ ਸੁਖ ਆਨੰਦ ਖੁਸ਼ੀਆਂ ਮਾਣਦੇ ਹਨ, (ਹੋਰਨਾਂ ਨੂੰ ਭੀ) ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਦੇਂਦੇ ਹਨ । ਰਹਾਉ।

ਹੇ ਭਾਈ ! (ਆਪਣੇ ਮਨ ਵਿਚ ਹਿਰਦੇ ਵਿਚ ਪਰਮਾਤਮਾ ਦਾ ਪਿਆਰ ਸਦਾ ਟਿਕਾਈ ਰੱਖਣ ਵਾਲੇ) ਸੰਤ ਜਨ ਕਿਰਪਾ ਦੇ ਸੋਮੇ ਦਇਆ ਦੇ ਸੋਮੇ ਪਰਮਾਤਮਾ (ਦਾ ਰੂਪ ਹਨ); ਉਹ ਆਪਣੇ ਅੰਦਰੋਂ ਕਾਮ ਕ੍ਰੋਧ (ਆਦਿਕ ਵਿਕਾਰਾਂ ਦਾ) ਜ਼ਹਰ ਸਾੜ ਲੈਂਦੇ ਹਨ । ਅਜੇਹੇ ਸੰਤਾਂ ਤੋਂ ਰਾਜ ਮਾਲ ਜੁਆਨੀ ਸਰੀਰ ਜਿੰਦ—ਸਭ ਕੁਝ ਕੁਰਬਾਨ ਕਰ ਦੇਣਾ ਚਾਹੀਦਾ ਹੈ ।੧।

ਹੇ ਭਾਈ ! ਉਹ ਥਾਂ ਭਾਗਾਂ ਵਾਲਾ ਹੈ, ਉਹ ਘਰ ਭਾਗਾਂ ਵਾਲੇ ਹਨ, ਜਿਨ੍ਹਾਂ ਵਿਚ ਸੰਤ ਜਨ ਵੱਸਦੇ ਹਨ । ਹੇ ਠਾਕੁਰ ! ਦਾਸ ਦੀ ਤਾਂਘ ਪੂਰੀ ਕਰ, ਕਿ ਤੇਰੇ ਭਗਤਾਂ ਨੂੰ ਸਦਾ ਸਿਰ ਨਿਵਾਂਦਾ ਰਹੇ ।੨।੯।੪੦।

ਧਨਾਸਰੀ ਮਹਲਾ ੫ ॥ ਛੁਡਾਇ ਲੀਓ ਮਹਾ ਬਲੀ ਤੇ ਅਪਨੇ ਚਰਨ ਪਰਾਤਿ ॥ ਏਕੁ ਨਾਮੁ ਦੀਓ ਮਨ ਮੰਤਾ ਬਿਨਸਿ ਨ ਕਤਹੂ ਜਾਤਿ ॥੧॥ ਸਤਿਗੁਰਿ ਪੂਰੈ ਕੀਨੀ ਦਾਤਿ ॥ ਹਰਿ ਹਰਿ ਨਾਮੁ ਦੀਓ ਕੀਰਤਨ ਕਉ ਭਈ ਹਮਾਰੀ ਗਾਤਿ ॥ ਰਹਾਉ ॥ ਅੰਗੀਕਾਰੁ ਕੀਓ ਪ੍ਰਭਿ ਅਪੁਨੈ ਭਗਤਨ ਕੀ ਰਾਖੀ ਪਾਤਿ ॥ ਨਾਨਕ ਚਰਨ ਗਹੇ ਪ੍ਰਭ ਅਪਨੇ ਸੁਖੁ ਪਾਇਓ ਦਿਨ ਰਾਤਿ ॥੨॥੧੦॥੪੧॥ {ਪੰਨਾ ੬੮੧}

**ਪਦ ਅਰਥ :**—ਮਹਾ ਬਲੀ ਤੇ—ਵੱਡੀ ਤਾਕਤ ਵਾਲੀ (ਮਾਇਆ) ਤੋਂ । ਪਰਾਤਿ—ਪ੍ਰੇ ਕੇ । ਮੰਤਾ—ਮੰਤਰ, ਉਪਦੇਸ਼ । ਬਿਨਸਿ ਨ ਜਾਤਿ—ਨਾਸ ਨਹੀਂ ਹੁੰਦਾ, ਨਾਹ ਹੀ ਗਵਾਚਦਾ ਹੈ । ਕਤ ਹੂ—ਕਿਤੇ ਭੀ ।੧।

ਸਤਿਗੁਰਿ—ਗੁਰੂ ਨੇ । ਦਾਤਿ—ਬਖਸ਼ਿਸ਼ । ਕਉ—ਵਾਸਤੇ । ਗਾਤਿ—ਗਾਤਿ, ਉੱਚੀ ਆਤਮਕ ਅਵਸਥਾ । ਰਹਾਉ।

ਅੰਗੀਕਾਰੁ—ਪੱਖ । ਪ੍ਰਭਿ—ਪ੍ਰਭੂ ਨੇ । ਪਾਤਿ—ਪਤਿ, ਇੱਜ਼ਤ । ਗਹੇ—ਫੜੇ ।੨।

**ਅਰਥ :**—ਹੇ ਭਾਈ ! ਪੂਰੇ ਗੁਰੂ ਨੇ (ਮੇਰੇ ਉਤੇ) ਬਖਸ਼ਿਸ਼ ਕੀਤੀ ਹੈ । (ਗੁਰੂ ਨੇ ਮੈਨੂੰ) ਪਰਮਾਤਮਾ ਦਾ ਨਾਮ ਕੀਰਤਨ ਕਰਨ ਲਈ ਦਿੱਤਾ ਹੈ, (ਜਿਸ ਦੀ ਬਰਕਤਿ ਨਾਲ) ਮੇਰੀ ਉੱਚੀ ਆਤਮਕ ਅਵਸਥਾ ਬਣ ਗਈ ਹੈ । ਰਹਾਉ।

ਹੇ ਭਾਈ ! (ਜੇਹੜਾ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ, ਗੁਰੂ ਉਸ ਨੂੰ) ਆਪਣੇ ਚਰਨੀਂ ਲਾ ਕੇ ਉਸ ਨੂੰ ਵੱਡੀ ਤਾਕਤ ਵਾਲੀ (ਮਾਇਆ) ਤੋਂ ਬਚਾ ਲੈਂਦਾ ਹੈ । ਉਸ ਦੇ ਮਨ ਵਾਸਤੇ ਗੁਰੂ ਪਰਮਾਤਮਾ ਦਾ ਨਾਮ-ਮੰਤਰ ਦੇਂਦਾ ਹੈ; ਜੋ ਨਾਹ ਨਾਸ ਹੁੰਦਾ ਹੈ ਨਾਹ ਕਿਤੇ ਗੁਆਚਦਾ ਹੈ ।੧।

ਹੇ ਭਾਈ ! ਪ੍ਰਭੂ ਨੇ (ਸਦਾ ਹੀ) ਆਪਣੇ ਭਗਤਾਂ ਦਾ ਪੱਖ ਕੀਤਾ ਹੈ, (ਭਗਤਾਂ ਦੀ) ਲਾਜ ਰੱਖੀ ਹੈ । ਹੇ ਨਾਨਕ ! ਜਿਸ ਮਨੁੱਖ ਨੇ (ਗੁਰੂ ਦੀ ਸਰਨ ਪੈ ਕੇ) ਪਰਮਾਤਮਾ ਦੇ ਚਰਨ ਫੜ ਲਏ ਉਸ ਨੇ ਦਿਨ ਰਾਤ ਹਰ ਵੇਲੇ ਆਤਮਕ ਆਨੰਦ ਮਾਣਿਆ ਹੈ ।੨।੧੦।੪੧।

ਧਨਾਸਰੀ ਮਹਲਾ ੫ ॥ ਪਰ ਹਰਨਾ ਲੋਭੁ ਝੂਠ ਨਿੰਦ ਇਵ ਹੀ ਕਰਤ ਗੁਦਾਰੀ ॥ ਮ੍ਰਿਗ ਤ੍ਰਿਸਨਾ ਆਸ ਮਿਥਿਆ ਮੀਠੀ ਇਹ ਟੇਕ ਮਨਹਿ ਸਾਧਾਰੀ ॥੧॥ ਸਾਕਤ ਕੀ ਆਵਰਦਾ ਜਾਇ ਬ੍ਰਿਥਾਰੀ ॥ ਜੈਸੇ ਕਾਗਦ ਕੇ ਭਾਰ ਮੂਸਾ ਟੂਕਿ ਗਵਾਵਤ ਕਾਮਿ ਨਹੀ ਗਾਵਾਰੀ ॥ ਰਹਾਉ ॥ ਕਰਿ ਕਿਰਪਾ ਪਾਰਬ੍ਰਹਮ ਸੁਆਮੀ ਇਹ ਬੰਧਨ ਛੁਟਕਾਰੀ ॥ ਬੂਡਤ ਅੰਧ ਨਾਨਕ ਪ੍ਰਭ ਕਾਵਤ ਸਾਧ ਜਨਾ ਸੰਗਾਰੀ ॥੨॥੧੧॥੪੨॥ {ਪੰਨਾ ੬੮੧}

**ਪਦ ਅਰਥ :**—ਪਰ—ਪਰਾਇਆ (ਧਨ) । ਹਰਨਾ—ਚੁਗਾਣਾ । ਨਿੰਦ—ਨਿੰਦਿਆ । ਇਵ ਹੀ—ਇਸੇ ਤਰ੍ਹਾਂ ਹੀ । ਗੁਦਾਰੀ—ਗੁਜ਼ਾਰੀ, ਲੰਘਾ ਦਿੱਤੀ । ਮ੍ਰਿਗ ਤ੍ਰਿਸਨਾ—ਠਗ-ਨੀਰਾ, ਤ੍ਰੇਹ ਦੇ ਮਾਰੇ ਹਰਨ ਨੂੰ ਪਾਣੀ ਦਿੱਸਣ ਵਾਲਾ ਰੇਤ-ਥਲਾ । ਮਿਥਿਆ—ਝੂਠੀ । ਮਨਹਿ—ਮਨ ਵਿਚ । ਸਾਧਾਰੀ—ਆਸਰਾ ਬਣਾ ਲਿਆ ।੧।

ਸਾਕਤ—ਪਰਮਾਤਮਾ ਨਾਲੋਂ ਟੁੱਟਾ ਹੋਇਆ ਮਨੁੱਖ, ਮਾਇਆ-ਵੇੜਿਆ ਜੀਵ । ਆਵਰਦਾ—ਆਰਜਾ, ਉਮਰ । ਬ੍ਰਿਥਾਰੀ—ਵਿਅਰਥ । ਕਾਗਦ—ਕਾਗਜ਼ {ਲਫਜ਼ ‘ਗੁਦਾਰੀ’, ‘ਆਵਰਦਾ’, ‘ਕਾਗਦ’ ਦਾ ਅੱਖਰ ‘ਦ’ ਅੱਖਰ ‘ਜ’ ਤੋਂ ਬਦਲਿਆ ਹੈ । ਇਸੇ ਤਰ੍ਹਾਂ ਲਫਜ਼ ‘ਕਾਜੀ’ ਦਾ ਦੂਜਾ ਪਾਠ ‘ਕਾਦੀ’ ਹੈ । ‘ਜਪੁ’ ਵਿਚ ਲਫਜ਼ ‘ਕਾਦੀਆ’ ਮਿਰਜ਼ਈਆਂ ਦੇ ਨਗਰ ‘ਕਾਦੀਆਂ’ ਵਾਸਤੇ ਨਹੀਂ ਹੈ । ਉਹ ਲਫਜ਼ ਭੀ ‘ਕਾਜੀਆ’ ਦਾ ਦੂਜਾ ਪਾਠ ਹੈ} । ਟੂਕਿ—ਟੁੱਕ ਟੁੱਕ ਕੇ । ਗਾਵਾਰ—ਮੂਰਖ । ਰਹਾਉ।

ਪਾਰਬ੍ਰਹਮ—ਹੇ ਪਰਮਾਤਮਾ ! ਅੰਧ—(ਮਾਇਆ ਦੇ ਮੋਹ ਵਿਚ) ਅੰਨ੍ਹੇ ਹੋ ਚੁਕੇ । ਪ੍ਰਭ—ਹੇ ਪ੍ਰਭੂ ! ਸੰਗਾਰੀ—ਸੰਗਤਿ ਵਿਚ ।੨।

**ਅਰਥ** :—ਹੇ ਭਾਈ ! ਪਰਮਾਤਮਾ ਨਾਲੋਂ ਟੁੱਟੇ ਹੋਏ ਮਨੁੱਖ ਦੀ ਉਮਰ ਵਿਅਰਥ ਗੁਜ਼ਰ ਜਾਂਦੀ ਹੈ, ਜਿਵੇਂ ਕੋਈ ਚੂਹਾ ਕਾਗਜ਼ਾਂ ਦੇ ਢੇਰਾਂ ਦੇ ਢੇਰ ਟੁੱਕ ਟੁੱਕ ਕੇ ਗਵਾ ਦੇਂਦਾ ਹੈ, ਪਰ ਉਹ ਕਾਗਜ਼ ਉਸ ਮੂਰਖ ਦੇ ਕੰਮ ਨਹੀਂ ਆਉਂਦੇ । ਰਹਾਉ ।

ਹੇ ਭਾਈ ! ਪਰਾਇਆ ਧਨ ਚੁਰਾਣਾ, ਲੋਭ ਕਰਨਾ; ਝੂਠ ਬੋਲਣਾ, ਨਿੰਦਿਆ ਕਰਨੀ—ਇਸੇ ਤਰ੍ਹਾਂ ਕਰਦਿਆਂ (ਸਾਕਤ ਆਪਣੀ ਉਮਰ) ਗੁਜ਼ਾਰਦਾ ਹੈ । ਜਿਵੇਂ ਤਿਹਾਏ ਹਿਰਨ ਨੂੰ ਠਗ-ਨੀਰਾ ਚੰਗਾ ਲੱਗਦਾ ਹੈ, ਤਿਵੇਂ ਸਾਕਤ ਝੂਠੀਆਂ ਆਸਾਂ ਨੂੰ ਮਿੱਠੀਆਂ ਮੰਨਦਾ ਹੈ । (ਝੂਠੀਆਂ ਆਸਾਂ ਦੀ) ਟੇਕ ਨੂੰ ਆਪਣੇ ਮਨ ਵਿਚ ਥੰਮ੍ਹੀ ਬਣਾਂਦਾ ਹੈ । ੧।

ਹੇ ਮਾਲਕ-ਪ੍ਰਭੂ ! ਤੂੰ ਆਪ ਹੀ ਕਿਰਪਾ ਕਰ ਕੇ (ਮਾਇਆ ਦੇ) ਇਹਨਾਂ ਬੰਧਨਾਂ ਤੋਂ ਛੁਡਾਂਦਾ ਹੈਂ । ਹੇ ਨਾਨਕ ! (ਆਖ—) ਹੇ ਪ੍ਰਭੂ ! ਮਾਇਆ ਦੇ ਮੋਹ ਵਿਚ ਅੰਨ੍ਹੇ ਹੋ ਚੁਕੇ ਮਨੁੱਖਾਂ ਨੂੰ, ਮੋਹ ਵਿਚ ਡੁੱਬਦਿਆਂ ਨੂੰ, ਸੰਤ ਜਨਾਂ ਦੀ ਸੰਗਤ ਵਿਚ ਲਿਆ ਕੇ ਤੂੰ ਆਪ ਹੀ ਡੁੱਬਣੋਂ ਬਚਾਂਦਾ ਹੈਂ । ੨। ੧੧। ੪੨।

**ਧਨਾਸਰੀ ਮਹਲਾ ੫ ॥ ਸਿਮਰਿ ਸਿਮਰਿ ਸੁਆਮੀ ਪ੍ਰਭੁ ਅਪਨਾ ਸੀਤਲ ਤਨੁ ਮਨੁ ਛਾਤੀ ॥ ਰੂਪ ਰੰਗ ਸੂਖ ਧਨੁ ਜੀਅ ਕਾ ਪਾਰਬ੍ਰਹਮ ਮੋਰੈ ਜਾਤੀ ॥੧॥ ਰਸਨਾ ਰਾਮ ਰਸਾਇਨਿ ਮਾਤੀ ॥ ਰੰਗ ਰੰਗੀ ਰਾਮ ਅਪਨੇ ਕੈ ਚਰਨ ਕਮਲ ਨਿਧਿ ਥਾਤੀ ॥ ਰਹਾਉ ॥ ਜਿਸ ਕਾ ਸਾ ਤਿਨ ਹੀ ਰਖਿ ਲੀਆ ਪੂਰਨ ਪ੍ਰਭ ਕੀ ਭਾਤੀ ॥ ਮੇਲਿ ਲੀਓ ਆਪੇ ਸੁਖਦਾਤੈ ਨਾਨਕ ਹਰਿ ਰਾਖੀ ਪਾਤੀ ॥੨॥੧੨॥੪੩॥ {ਪੰਨਾ ੬੮੧}**

**ਪਦ ਅਰਥ** :—ਸਿਮਰਿ—ਸਿਮਰ ਕੇ । ਸੀਤਲ—ਠੰਢਾ, ਸ਼ਾਂਤ । ਛਾਤੀ—ਹਿਰਦਾ । ਜੀਅ ਕਾ—ਜਿੰਦ ਦਾ, ਜਿੰਦ ਵਾਸਤੇ । ਮੋਰੈ—ਮੇਰੇ ਵਾਸਤੇ । ਜਾਤੀ—ਉੱਚੀ ਜਾਤਿ । ੧।

ਰਸਨਾ—ਜੀਭ । ਰਸਾਇਨ—{ਰਸ-ਅਯਨ । ਅਯਨ—ਘਰ} ਰਸਾਂ ਦਾ ਘਰ, ਰਸਾਂ ਦਾ ਖਜ਼ਾਨਾ । ਰਸਾਇਨਿ—ਰਸਾਂ ਦੇ ਖਜ਼ਾਨੇ ਵਿਚ । ਮਾਤੀ—ਮਸਤ । ਨਿਧਿ—ਖਜ਼ਾਨਾ । ਥਾਤੀ—ਇਕੱਠਾ ਕੀਤਾ । ਰਹਾਉ ।

ਸਾ—ਸੀ । ਤਿਨ ਹੀ—{ਲਫਜ਼ ‘ਤਿਨਿ’ ਦੀ ‘ਿ’ ਕ੍ਰਿਆ ਵਿਸ਼ੇਸ਼ਣ ‘ਹੀ’ ਦੇ ਕਾਰਨ ਉੱਡ ਗਈ ਹੈ} । ਭਾਤੀ—ਤਰੀਕਾ, ਢੰਗ । ਸੁਖਦਾਤੈ—ਸੁਖਦਾਤੇ ਨੇ । ਪਾਤੀ—ਪਤਿ, ਇੱਜਤ । ੨।

**ਅਰਥ** :—ਹੇ ਭਾਈ ! ਜਿਸ ਮਨੁੱਖ ਦੀ ਜੀਭ ਪਰਮਾਤਮਾ ਦੇ ਨਾਮ ਦੀ ਰਸਾਇਣ ਵਿਚ ਮਸਤ ਰਹਿੰਦੀ ਹੈ, ਅਤੇ ਪਿਆਰੇ ਪ੍ਰਭੂ ਦੇ ਪ੍ਰੇਮ-ਰੰਗ ਨਾਲ ਰੰਗੀ ਜਾਂਦੀ ਹੈ, ਉਹੀ ਮਨੁੱਖ ਪਰਮਾਤਮਾ ਦੇ ਕੋਮਲ ਚਰਨਾਂ ਦੀ ਯਾਦ ਦਾ ਖਜ਼ਾਨਾ (ਆਪਣੇ ਹਿਰਦੇ ਵਿਚ) ਇਕੱਠਾ ਕਰ ਲੈਂਦਾ ਹੈ । ਰਹਾਉ ।

ਹੇ ਭਾਈ ! ਮਾਲਕ ਪ੍ਰਭੂ (ਦਾ ਨਾਮ) ਮੁੜ ਮੁੜ ਸਿਮਰ ਕੇ ਸਰੀਰ ਮਨ ਹਿਰਦਾ ਸ਼ਾਂਤ ਹੋ ਜਾਂਦੇ ਹਨ । ਹੇ ਭਾਈ ! ਮੇਰੇ ਵਾਸਤੇ ਭੀ ਪਰਮਾਤਮਾ ਦਾ ਨਾਮ ਹੀ ਰੂਪ ਹੈ, ਰੰਗ ਹੈ, ਸੁਖ ਹੈ, ਧਨ ਹੈ, ਤੇ, ਉੱਚੀ ਜਾਤਿ ਹੈ । ੧।

ਹੇ ਭਾਈ ! ਪ੍ਰਭੂ ਦਾ (ਜੀਵਾਂ ਨੂੰ ਦੁੱਖਾਂ ਰੋਗਾਂ ਤੋਂ) ਬਚਾਣ ਦਾ ਤਰੀਕਾ ਉੱਤਮ ਹੈ । ਜੇਹੜਾ ਮਨੁੱਖ ਉਸ ਪ੍ਰਭੂ ਦਾ (ਸੇਵਕ) ਬਣ ਗਿਆ, ਉਸ ਨੂੰ ਉਸ ਨੇ ਬਚਾ ਲਿਆ । ਹੇ ਨਾਨਕ ! (ਸਰਨ ਪਏ ਮਨੁੱਖ ਨੂੰ) ਸੁਖਦਾਤੇ ਪ੍ਰਭੂ ਨੇ ਆਪ ਹੀ ਸਦਾ (ਆਪਣੇ ਚਰਨਾਂ ਵਿਚ) ਮਿਲਾ ਲਿਆ, ਅਤੇ ਉਸ ਦੀ ਇੱਜਤ ਰੱਖ ਲਈ । ੨। ੧੨। ੪੩।

**ਧਨਾਸਰੀ ਮਹਲਾ ੫ ॥ ਦੂਤ ਦੁਸਮਨ ਸਭਿ ਤੁਝ ਤੇ ਨਿਵਰਹਿ ਪ੍ਰਗਟ ਪ੍ਰਤਾਪੁ ਤੁਮਾਰਾ ॥ ਜੋ ਜੋ ਤੇਰੇ ਭਗਤ ਦੁਖਾਏ ਓਹੁ ਤਤਕਾਲ ਤੁਮ ਮਾਰਾ ॥੧॥ ਨਿਰਖਉ ਤੁਮਰੀ ਓਰਿ ਹਰਿ ਨੀਤ ॥ ਮੁਰਾਰਿ ਸਹਾਇ ਹੋਹੁ ਦਾਸ ਕਉ ਕਰੁ ਗਹਿ ਉਧਰਹੁ ਮੀਤ ॥ ਰਹਾਉ ॥ ਸੁਣੀ ਬੇਨਤੀ ਠਾਕੁਰਿ ਮੇਰੈ ਖਸਮਾਨਾ ਕਰਿ ਆਪਿ ॥ ਨਾਨਕ ਅਨਦ ਭਏ ਦੁਖ ਭਾਗੇ ਸਦਾ ਸਦਾ ਹਰਿ ਜਾਪਿ ॥੨॥੧੩॥੪੪॥ {ਪੰਨਾ ੬੮੧}**

**ਪਦ ਅਰਥ** :—ਦੂਤ—ਵੈਰੀ । ਸਭਿ—ਸਾਰੇ । ਤੁਝ ਤੇ—ਤੈਥੋਂ, ਤੇਰੀ ਕਿਰਪਾ ਨਾਲ । ਤੇ—ਤੋਂ । ਨਿਵਰਹਿ—ਦੂਰ ਹੋ ਜਾਂਦੇ ਹਨ । ਪ੍ਰਤਾਪੁ—ਤੇਜ, ਇਕਬਾਲ । ਜੋ ਜੋ—ਜੇਹੜਾ ਜੇਹੜਾ ਮਨੁੱਖ । ਦੁਖਾਏ—ਦੁੱਖ ਦੇਂਦਾ ਹੈ । ਓਹੁ—{ਇਕ-ਵਚਨ} ਉਹ ਮਨੁੱਖ । ਤਤਕਾਲ—ਉਸੇ ਵੇਲੇ । ਮਾਰਾ—ਮਾਰ ਦਿੱਤਾ, ਆਤਮਕ ਮੌਤੇ ਮਾਰ ਦਿੱਤਾ । ੧।

ਨਿਰਖਉ—ਨਿਰਖਉ, ਮੈਂ ਧਿਆਨ ਨਾਲ ਵੇਖਦਾ ਹਾਂ, ਮੈਂ ਤੱਕਦਾ ਹਾਂ । ਓਰਿ—ਪਾਸੇ ਵਲ । ਨੀਤ—ਸਦਾ । ਮੁਰਾਰਿ—ਹੇ ਮੁਰਾਰੀ ! ਹੇ ਹਰੀ ! ਸਹਾਇ—ਮਦਦਗਾਰ । ਕਰੁ—ਹੱਥ । ਗਹਿ—ਫੜ ਕੇ । ਉਪਰਹੁ—ਬਚਾ ਲਵੋ । ਮੀਤ—ਹੇ ਮਿੱਤਰ ! । ਰਹਾਉ ।

ਠਾਕੁਰਿ ਮੇਰੈ—ਮੇਰੇ ਠਾਕੁਰ ਨੇ । ਖਸਮਾਨਾ—ਖਸਮ ਵਾਲਾ ਫਰਜ਼ । ਕਰਿ—ਕਰ ਕੇ । ਜਾਪਿ—ਜਪ ਕੇ । ੨ ।

**ਅਰਥ :**—ਹੇ ਮੁਰਾਰੀ ! ਹੇ ਹਰੀ ! ਮੈਂ ਸਦਾ ਤੇਰੇ ਵਲ (ਸਹਾਇਤਾ ਵਾਸਤੇ) ਤੱਕਦਾ ਰਹਿੰਦਾ ਹਾਂ । (ਆਪਣੇ) ਦਾਸ ਦੇ ਵਾਸਤੇ ਮਦਦਗਾਰ ਬਣ । ਹੇ ਮਿੱਤਰ ਪ੍ਰਭੂ ! (ਆਪਣੇ ਸੇਵਕ ਦਾ) ਹੱਥ ਫੜ ਕੇ ਇਸ ਨੂੰ ਬਚਾ ਲੈ । ਰਹਾਉ ।

ਹੇ ਪ੍ਰਭੂ ! (ਤੇਰੇ ਭਗਤਾਂ ਦੇ) ਸਾਰੇ ਵੈਰੀ ਦੁਸ਼ਮਨ ਤੇਰੀ ਕਿਰਪਾ ਨਾਲ ਦੂਰ ਹੁੰਦੇ ਹਨ, ਤੇਰਾ ਤੇਜ-ਪ੍ਰਤਾਪ (ਸਾਰੇ ਜਗਤ ਵਿਚ) ਪਰਤੱਖ ਹੈ । ਜੇਹੜਾ ਜੇਹੜਾ (ਦੂਤੀ) ਤੇਰੇ ਭਗਤਾਂ ਨੂੰ ਦੁੱਖ ਦੇਂਦਾ ਹੈ, ਤੂੰ ਉਸ ਨੂੰ ਤੁਰੰਤ (ਆਤਮਕ ਮੌਤੇ) ਮਾਰ ਦੇਂਦਾ ਹੈਂ । ੧ ।

ਹੇ ਨਾਨਕ ! (ਆਖ—) ਮੇਰੇ ਮਾਲਕ-ਪ੍ਰਭੂ ਨੇ ਖਸਮ ਵਾਲਾ ਫਰਜ਼ ਪੂਰਾ ਕਰ ਕੇ (ਜਿਸ ਮਨੁੱਖ ਦੀ) ਬੇਨਤੀ ਆਪ ਸੁਣ ਲਈ, ਸਦਾ ਹੀ ਪਰਮਾਤਮਾ ਦਾ ਨਾਮ ਜਪ ਕੇ ਉਸ ਮਨੁੱਖ ਨੂੰ ਆਤਮਕ ਆਨੰਦ ਬਣ ਗਏ, ਉਸ ਦੇ ਸਾਰੇ ਦੁੱਖ ਨਾਸ ਹੋ ਗਏ । ੨ । ੧੩ । ੪੪ ।

ਧਨਾਸਰੀ ਮਹਲਾ ੫ ॥ ਚਤੁਰ ਦਿਸਾ ਕੀਨੋ ਬਲੁ ਅਪਨਾ ਸਿਰ ਉਪਰਿ ਕਰੁ ਧਾਰਿਓ ॥ ਕ੍ਰਿਪਾ ਕਟਾਖੁ ਅਵਲੋਕਨੁ ਕੀਨੋ ਦਾਸ ਕਾ ਦੂਖੁ ਬਿਦਾਰਿਓ ॥੧॥ ਹਰਿ ਜਨ ਰਾਖੇ ਗੁਰ ਗੋਵਿੰਦ ॥ ਕੰਠਿ ਲਾਇ ਅਵਗੁਣ ਸਭਿ ਮੇਟੇ ਦਇਆਲ ਪੁਰਖ ਬਖਸੰਦ ॥ ਰਹਾਉ ॥ ਜੋ ਮਾਗਹਿ ਠਾਕੁਰ ਅਪੁਨੇ ਤੇ ਸੋਈ ਸੋਈ ਦੇਵੈ ॥ ਨਾਨਕ ਦਾਸੁ ਮੁਖ ਤੇ ਜੋ ਬੋਲੈ ਈਹਾ ਉਹਾ ਸਚੁ ਹੋਵੈ ॥੨॥੧੪॥੪੫॥ {ਪੰਨਾ ੬੮੧}

**ਪਦ ਅਰਥ :**—ਚਤੁਰ—ਚਾਰ । ਦਿਸਾ—ਤਰਫਾਂ, ਪਾਸੇ । ਬਲੁ—ਸ਼ਕਤੀ । ਕਰੁ—ਹੱਥ {ਇਕ-ਵਚਨ} । ਕਟਾਖੁ—ਨਿਗਾਹ । ਅਵਲੋਕਨੁ—ਵੇਖਣ । ਅਵਲੋਕਨੁ ਕੀਨੋ—ਵੇਖਿਆ । ਬਿਦਾਰਿਓ—ਦੂਰ ਕਰ ਦਿੱਤਾ । ੧ ।

ਜਨ—ਸੇਵਕ, ਦਾਸ {ਬਹੁ-ਵਚਨ} । ਗੁਰ ਗੋਵਿੰਦ—ਵੱਡੇ ਮਾਲਕ ਨੇ । ਗੋਵਿੰਦ—ਪ੍ਰਿਥਵੀ ਦਾ ਮਾਲਕ । ਕੰਠਿ—ਗਲ ਨਾਲ । ਲਾਇ—ਲਾ ਕੇ । ਸਭਿ—ਸਾਰੇ । ਪੁਰਖ—ਸਰਬ-ਵਿਆਪਕ । ਰਹਾਉ ।

ਮਾਗਹਿ—ਮੰਗਦੇ ਹਨ । ਤੇ—ਤੋਂ । ਮੁਖ ਤੇ—ਮੂੰਹੋਂ । ਈਹਾ—ਇਸ ਲੋਕ ਵਿਚ । ਉਹਾ—ਪਰਲੋਕ ਵਿਚ । ਸਚੁ—ਸਦਾ-ਥਿਰ ਰਹਿਣ ਵਾਲਾ ਬਚਨ, ਅਟੱਲ ਬਚਨ । ੨ ।

**ਅਰਥ :**—ਹੇ ਭਾਈ ! ਪਰਮਾਤਮਾ ਆਪਣੇ ਸੇਵਕਾਂ ਦੀ (ਸਦਾ) ਰਾਖੀ ਕਰਦਾ ਹੈ । (ਸੇਵਕਾਂ ਨੂੰ ਆਪਣੇ) ਗਲ ਨਾਲ ਲਾ ਕੇ ਦਇਆ-ਦਾ-ਘਰ ਸਰਬ-ਵਿਆਪਕ ਬਖਸ਼ਣਗਾਰ ਪ੍ਰਭੂ ਉਹਨਾਂ ਦੇ ਸਾਰੇ ਔਗੁਣ ਮਿਟਾ ਦੇਂਦਾ ਹੈ । ਰਹਾਉ ।

ਹੇ ਭਾਈ ! ਜਿਸ ਪ੍ਰਭੂ ਨੇ ਚੌਹੀਂ ਪਾਸੀਂ (ਸਾਰੀ ਸ੍ਰਿਸ਼ਟੀ ਵਿਚ) ਆਪਣੀ ਕਲਾ ਵਰਤਾਈ ਹੋਈ ਹੈ, ਉਸ ਨੇ (ਆਪਣੇ ਦਾਸ ਦੇ) ਸਿਰ ਉੱਤੇ ਸਦਾ ਹੀ ਆਪਣਾ ਹੱਥ ਰੱਖਿਆ ਹੋਇਆ ਹੈ । ਮੇਹਰ ਦੀ ਨਿਗਾਹ ਨਾਲ ਆਪਣੇ ਦਾਸ ਵੱਲ ਤੱਕਦਾ ਹੈ, ਤੇ, ਉਸ ਦਾ ਹਰੇਕ ਦੁੱਖ ਦੂਰ ਕਰ ਦੇਂਦਾ ਹੈ । ੧ ।

ਹੇ ਭਾਈ ! ਪ੍ਰਭੂ ਦੇ ਦਾਸ ਆਪਣੇ ਪ੍ਰਭੂ ਪਾਸੋਂ ਜੋ ਕੁਝ ਮੰਗਦੇ ਹਨ ਉਹ ਉਹੀ ਕੁਝ ਉਹਨਾਂ ਨੂੰ ਦੇਂਦਾ ਹੈ । ਹੇ ਨਾਨਕ ! (ਪ੍ਰਭੂ ਦਾ) ਸੇਵਕ ਜੋ ਕੁਝ ਮੂੰਹੋਂ ਬੋਲਦਾ ਹੈ, ਉਹ ਇਸ ਲੋਕ ਵਿਚ ਪਰਲੋਕ ਵਿਚ ਅਟੱਲ ਹੋ ਜਾਂਦਾ ਹੈ । ੨ । ੧੪ । ੪੫ ।

ਧਨਾਸਰੀ ਮਹਲਾ ੫ ॥ ਅਉਖੀ ਘੜੀ ਨ ਦੇਖਣ ਦੇਈ ਅਪਨਾ ਬਿਰਦੁ ਸਮਾਲੇ ॥ ਹਾਥ ਦੇਇ ਰਾਖੈ ਅਪਨੇ ਕਉ ਸਾਸਿ ਸਾਸਿ ਪ੍ਰਤਿਪਾਲੇ ॥੧॥ ਪ੍ਰਭ ਸਿਉ ਲਾਗਿ ਰਹਿਓ ਮੇਰਾ ਚੀਤੁ ॥ ਆਦਿ ਅੰਤਿ ਪ੍ਰਭੁ ਸਦਾ ਸਹਾਈ ਧੰਨੁ ਹਮਾਰਾ ਮੀਤੁ ॥ ਰਹਾਉ ॥ ਮਨਿ ਬਿਲਾਸ ਭਏ, ਸਾਹਿਬ ਕੇ ਅਚਰਜ ਦੇਖਿ ਬਡਾਈ ॥ ਹਰਿ ਸਿਮਰਿ ਸਿਮਰਿ ਆਨਦ ਕਰਿ ਨਾਨਕ ਪ੍ਰਭਿ ਪੁਰਨ ਪੈਜ ਰਖਾਈ ॥੨॥੧੫॥੪੬॥ {ਪੰਨਾ ੬੮੨}

**ਪਦ ਅਰਥ :**—ਅਉਖੀ—ਦੁੱਖ ਦੇਣ ਵਾਲੀ । ਦੇਈ—ਦੇਂਦਾ । ਬਿਰਦੁ—ਮੁੱਢ-ਕਦੀਮਾਂ ਦਾ (ਪਿਆਰ ਵਾਲਾ) ਸੁਭਾਉ । ਸਮਾਲੇ—ਚੇਤੇ ਰੱਖਦਾ ਹੈ । ਦੇਇ—ਦੇ ਕੇ । ਰਾਖੈ—ਰੱਖਿਆ ਕਰਦਾ ਹੈ । ਕਉ—ਨੂੰ । ਸਾਸਿ ਸਾਸਿ—ਹਰੇਕ ਸਾਹ ਦੇ ਨਾਲ ।੧।

ਸਿਉ—ਨਾਲ । ਆਦਿ ਅੰਤਿ—ਸ਼ੁਰੂ ਤੋਂ ਅਖੀਰ ਤਕ, ਸਦਾ ਹੀ । ਸਹਾਈ—ਮਦਦਗਾਰ । ਧੰਨੁ—ਸਲਾਹੁਣ ਜੋਗ । ਰਹਾਉ ।

ਮਨਿ—ਮਨ ਵਿਚ । ਬਿਲਾਸ—ਖੁਸ਼ੀਆਂ । ਦੇਖਿ—ਵੇਖ ਕੇ । ਸਿਮਰਿ—ਸਿਮਰ ਕੇ । ਕਰਿ—ਮਾਣ । ਪ੍ਰਭਿ—ਪ੍ਰਭੂ ਨੇ । ਪੈਜ—ਇੱਜ਼ਤ ।੨।

**ਅਰਥ :**—ਹੇ ਭਾਈ ! ਮੇਰਾ ਮਨ (ਭੀ) ਉਸ ਪ੍ਰਭੂ ਨਾਲ ਜੁੜਿਆ ਰਹਿੰਦਾ ਹੈ, ਜੋ ਸ਼ੁਰੂ ਤੋਂ ਅਖੀਰ ਤਕ ਸਦਾ ਹੀ ਮਦਦਗਾਰ ਬਣਿਆ ਰਹਿੰਦਾ ਹੈ । ਸਾਡਾ ਉਹ ਮਿੱਤਰ ਪ੍ਰਭੂ ਧੰਨ ਹੈ (ਉਸ ਦੀ ਸਦਾ ਸਿਫਤਿ ਕਰਨੀ ਚਾਹੀਦੀ ਹੈ) । ਰਹਾਉ ।

ਹੇ ਭਾਈ ! (ਉਹ ਪ੍ਰਭੂ ਆਪਣੇ ਸੇਵਕ ਨੂੰ) ਕੋਈ ਦੁੱਖ ਦੇਣ ਵਾਲਾ ਸਮਾ ਨਹੀਂ ਵੇਖਣ ਦੇਂਦਾ, ਉਹ ਆਪਣਾ ਮੁੱਢ-ਕਦੀਮਾਂ ਦਾ (ਪਿਆਰ ਵਾਲਾ) ਸੁਭਾਉ ਸਦਾ ਚੇਤੇ ਰੱਖਦਾ ਹੈ । ਪ੍ਰਭੂ ਆਪਣਾ ਹੱਥ ਦੇ ਕੇ ਆਪਣੇ ਸੇਵਕ ਦੀ ਰਾਖੀ ਕਰਦਾ ਹੈ, (ਸੇਵਕ ਨੂੰ ਉਸ ਦੇ) ਹਰੇਕ ਸਾਹ ਦੇ ਨਾਲ ਪਾਲਦਾ ਰਹਿੰਦਾ ਹੈ ।੧।

ਹੇ ਭਾਈ ! ਮਾਲਕ-ਪ੍ਰਭੂ ਦੇ ਹੈਰਾਨ ਕਰਨ ਵਾਲੇ ਕੌਤਕ ਵੇਖ ਕੇ, ਉਸ ਦੀ ਵਡਿਆਈ ਵੇਖ ਕੇ, (ਸੇਵਕ ਦੇ) ਮਨ ਵਿਚ (ਭੀ) ਖੁਸ਼ੀਆਂ ਬਣੀਆਂ ਰਹਿੰਦੀਆਂ ਹਨ । ਹੇ ਨਾਨਕ ! ਤੂੰ ਭੀ ਪਰਮਾਤਮਾ ਦਾ ਨਾਮ ਸਿਮਰ ਸਿਮਰ ਕੇ ਆਤਮਕ ਆਨੰਦ ਮਾਣ । (ਜਿਸ ਭੀ ਮਨੁੱਖ ਨੇ ਸਿਮਰਨ ਕੀਤਾ) ਪ੍ਰਭੂ ਨੇ ਪੂਰੇ ਤੌਰ ਤੇ ਉਸ ਦੀ ਇੱਜ਼ਤ ਰੱਖ ਲਈ ।੨।੧੫।੪੬।

**ਧਨਾਸਰੀ ਮਹਲਾ ੫ ॥ ਜਿਸ ਕਉ ਬਿਸਰੈ ਪ੍ਰਾਨਪਤਿ ਦਾਤਾ ਸੋਈ ਗਨਹੁ ਅਭਾਗਾ ॥ ਚਰਨ ਕਮਲ ਜਾ ਕਾ ਮਨੁ ਰਾਗਿਓ ਅਮਿਅ ਸਰੋਵਰ ਪਾਗਾ ॥੧॥ ਤੇਰਾ ਜਨੁ ਰਾਮ ਨਾਮ ਰੰਗਿ ਜਾਗਾ ॥ ਆਲਸੁ ਛੀਜਿ ਗਇਆ ਸਭੁ ਤਨ ਤੇ ਪ੍ਰੀਤਮ ਸਿਉ ਮਨੁ ਲਾਗਾ ॥ ਰਹਾਉ ॥ ਜਹ ਜਹ ਪੇਖਉ ਤਹ ਨਾਰਾਇਣ ਸਗਲ ਘਟਾ ਮਹਿ ਤਾਗਾ ॥ ਨਾਮ ਉਦਕੁ ਪੀਵਤ ਜਨ ਨਾਨਕ ਤਿਆਗੇ ਸਭਿ ਅਨੁਰਾਗਾ ॥੨॥੧੬॥੪੭॥ {ਪੰਨਾ ੬੮੨}**

**ਪਦ ਅਰਥ :**—ਜਿਸ ਕਉ—(ਲਫਜ਼ 'ਜਿਸੁ' ਦਾ ਸੰਬੰਧਕ 'ਕਉ' ਦੇ ਕਾਰਨ ਉੱਡ ਗਿਆ ਹੈ) । ਪ੍ਰਾਨ ਪਤਿ—ਜਿੰਦ ਦਾ ਮਾਲਕ । ਗਨਹੁ—ਜਾਣੇ, ਸਮਝੇ । ਅਭਾਗਾ—ਭਾਗ-ਹੀਣ, ਬਦ-ਕਿਸਮਤ । ਰਾਗਿਓ—ਪ੍ਰੇਮੀ ਹੋ ਗਿਆ । ਪਾਗਾ—ਪ੍ਰਾਪਤ ਕੀਤਾ ।੧।

ਜਨੁ—ਦਾਸ । ਰੰਗਿ—ਪ੍ਰੇਮ ਵਿਚ । ਜਾਗਾ—ਸੁਚੇਤ ਰਹਿੰਦਾ ਹੈ । ਛੀਜਿ ਗਇਆ—ਮੁੱਕ ਗਿਆ । ਰਹਾਉ ।

ਜਹ ਜਹ—ਜਿੱਥੇ ਜਿੱਥੇ । ਪੇਖਉ—ਪੇਖਉਂ, ਮੈਂ ਵੇਖਦਾ ਹਾਂ । ਤਹ—ਉੱਥੇ । ਘਟਾ ਮਹਿ—ਸਰੀਰਾਂ ਵਿਚ । ਤਾਗਾ—ਧਾਗਾ (ਜਿਵੇਂ ਮਣਕਿਆਂ ਵਿਚ ਧਾਗਾ ਪੌਇਆ ਹੁੰਦਾ ਹੈ) । ਉਦਕੁ—ਪਾਣੀ, ਜਲ । ਪੀਵਤ—ਪੀਂਦਿਆਂ । ਸਭਿ—(ਹੋਰ) ਸਾਰੇ । ਅਨੁਰਾਗਾ—ਪਿਆਰ ।੨।

**ਅਰਥ :**—ਹੇ ਪ੍ਰਭੂ ! ਤੇਰਾ ਸੇਵਕ ਤੇਰੇ ਨਾਮ-ਰੰਗ ਵਿਚ ਟਿਕ ਕੇ (ਮਾਇਆ ਦੇ ਮੋਹ ਵਲੋਂ ਸਦਾ) ਸੁਚੇਤ ਰਹਿੰਦਾ ਹੈ । ਉਸ ਦੇ ਸਰੀਰ ਵਿਚੋਂ ਸਾਰਾ ਆਲਸ ਮੁੱਕ ਜਾਂਦਾ ਹੈ, ਉਸ ਦਾ ਮਨ, (ਹੇ ਭਾਈ ! ) ਪ੍ਰੀਤਮ-ਪ੍ਰਭੂ ਨਾਲ ਜੁੜਿਆ ਰਹਿੰਦਾ ਹੈ । ਰਹਾਉ ।



ਹੇ ਭਾਈ ! ਉਸ ਮਨੁੱਖ ਨੂੰ ਬਦ-ਕਿਸਮਤ ਸਮਝੋ, ਜਿਸ ਨੂੰ ਜਿੰਦ ਦਾ ਮਾਲਕ-ਪ੍ਰਭੂ ਵਿਸਰ ਜਾਂਦਾ ਹੈ । ਜਿਸ ਮਨੁੱਖ ਦਾ ਮਨ ਪਰਮਾਤਮਾ ਦੇ ਕੋਮਲ ਚਰਨਾਂ ਦਾ ਪ੍ਰੇਮੀ ਹੋ ਜਾਂਦਾ ਹੈ, ਉਹ ਮਨੁੱਖ ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਦਾ ਸਰੋਵਰ ਲੱਭ ਲੈਂਦਾ ਹੈ । ੧।

ਹੇ ਭਾਈ ! (ਉਸ ਦੇ ਸਿਮਰਨ ਦੀ ਬਰਕਤਿ ਨਾਲ) ਮੈਂ (ਭੀ) ਜਿਧਰ ਜਿਧਰ ਵੇਖਦਾ ਹਾਂ, ਉਥੇ ਉਥੇ ਪਰਮਾਤਮਾ ਹੀ ਸਾਰੇ ਸਰੀਰਾਂ ਵਿਚ ਮੌਜੂਦ ਦਿੱਸਦਾ ਹੈ ਜਿਵੇਂ ਧਾਗਾ (ਸਾਰੇ ਮਣਕਿਆਂ ਵਿਚ ਪ੍ਰੋਇਆ ਹੁੰਦਾ ਹੈ) । ਹੇ ਨਾਨਕ ! ਪ੍ਰਭੂ ਦੇ ਦਾਸ ਉਸ ਦਾ ਨਾਮ-ਜਲ ਪੀਂਦਿਆਂ ਹੀ ਹੋਰ ਸਾਰੇ ਮੋਹ-ਪਿਆਰ ਛੱਡ ਦੇਂਦੇ ਹਨ । ੨। ੧੯। ੪੭।

ਧਨਾਸਰੀ ਮਹਲਾ ੫ ॥ ਜਨ ਕੇ ਪੂਰਨ ਹੋਏ ਕਾਮ ॥ ਕਲੀ ਕਾਲ ਮਹਾ ਬਿਖਿਆ ਮਹਿ ਲਜਾ ਰਾਖੀ ਰਾਮ ॥੧॥ ਰਹਾਉ ॥  
ਸਿਮਰਿ ਸਿਮਰਿ ਸੁਆਮੀ ਪ੍ਰਭੂ ਅਪੁਨਾ ਨਿਕਟਿ ਨ ਆਵੈ ਜਾਮ ॥ ਮੁਕਤਿ ਬੈਕੁੰਠ ਸਾਧ ਕੀ ਸੰਗਤਿ ਜਨ ਪਾਇਓ ਹਰਿ ਕਾ ਧਾਮ ॥੧॥ ਚਰਨ ਕਮਲ ਹਰਿ ਜਨ ਕੀ ਥਾਤੀ ਕੋਟਿ ਸੂਖ ਬਿਸ੍ਰਾਮ ॥ ਗੋਬਿੰਦੁ ਦਮੋਦਰ ਸਿਮਰਉ ਦਿਨ ਰੈਨਿ ਨਾਨਕ ਸਦ ਕੁਰਬਾਨ ॥੨॥੧੭॥੪੮॥ {ਪੰਨਾ ੬੮੨}

**ਪਦ ਅਰਥ :**—ਪੂਰਨ—ਸਫਲ । ਕਲੀ ਕਾਲ ਮਹਿ—ਝਗੜਿਆਂ-ਭਰੇ ਸੰਸਾਰ ਵਿਚ । ਮਹਾ ਬਿਖਿਆ ਮਹਿ—ਵੱਡੀ (ਮੋਹਣੀ) ਮਾਇਆ ਵਿਚ । ਲਜਾ—ਸ਼ਰਮ, ਇੱਜ਼ਤ, ਲਾਜ । ੧। ਰਹਾਉ।

ਸਿਮਰਿ—ਸਿਮਰ ਕੇ । ਨਿਕਟਿ—ਨੇੜੇ । ਜਾਮ—ਜਮ, ਮੌਤ, ਆਤਮਕ ਮੌਤ । ਮੁਕਤਿ—ਵਿਕਾਰਾਂ ਤੋਂ ਖਲਾਸੀ । ਬੈਕੁੰਠ—ਸੁਰਗ । ਧਾਮ—ਘਰ । ੧।

ਥਾਤੀ—{स्थिति} ਆਸਰਾ । ਕੋਟਿ—ਕ੍ਰੋੜਾਂ । ਬਿਸ੍ਰਾਮ—ਟਿਕਾਣਾ । ਸਿਮਰਉ—ਸਿਮਰਉਂ, ਮੈਂ ਸਿਮਰਦਾ ਹਾਂ । ਰੈਨਿ—ਰਾਤ । ਸਦ—ਸਦਾ । ੨।

**ਅਰਥ :**—ਹੇ ਭਾਈ ! ਪਰਮਾਤਮਾ ਦੇ ਸੇਵਕ ਦੇ ਸਾਰੇ ਕੰਮ ਸਫਲ ਹੋ ਜਾਂਦੇ ਹਨ । ਇਸ ਝੰਬੇਲਿਆਂ-ਭਰੇ ਸੰਸਾਰ ਵਿਚ, ਇਸ ਵੱਡੀ (ਮੋਹਣੀ) ਮਾਇਆ ਵਿਚ, ਪਰਮਾਤਮਾ (ਆਪਣੇ ਸੇਵਕਾਂ ਦੀ) ਇੱਜ਼ਤ ਰੱਖ ਲੈਂਦਾ ਹੈ । ੧। ਰਹਾਉ।

ਹੇ ਭਾਈ ! ਆਪਣੇ ਮਾਲਕ-ਪ੍ਰਭੂ ਦਾ ਨਾਮ ਮੁੜ ਮੁੜ ਸਿਮਰ ਕੇ (ਸੇਵਕਾਂ ਦੇ) ਨੇੜੇ ਆਤਮਕ ਮੌਤ ਨਹੀਂ ਢੁਕਦੀ । ਸੇਵਕ ਗੁਰੂ ਦੀ ਸੰਗਤਿ ਪ੍ਰਾਪਤ ਕਰ ਲੈਂਦੇ ਹਨ ਜੇਹੜੀ ਪਰਮਾਤਮਾ ਦਾ ਘਰ ਹੈ । (ਇਹ ਸਾਧ ਸੰਗਤਿ ਹੀ ਉਹਨਾਂ ਵਾਸਤੇ) ਵਿਸ਼ਨੂ ਦੀ ਪੁਰੀ ਹੈ, ਵਿਕਾਰਾਂ ਤੋਂ ਖਲਾਸੀ (ਪਾਣ ਦੀ ਥਾਂ) ਹੈ । ੧।

ਹੇ ਭਾਈ ! ਪ੍ਰਭੂ ਦੇ ਸੇਵਕਾਂ ਵਾਸਤੇ ਪ੍ਰਭੂ ਦੇ ਚਰਨ ਹੀ ਆਸਰਾ ਹਨ, ਕ੍ਰੋੜਾਂ ਸੁਖਾਂ ਦਾ ਟਿਕਾਣਾ ਹਨ । ਹੇ ਨਾਨਕ ! (ਆਖ—ਹੇ ਭਾਈ ! ) ਮੈਂ (ਭੀ) ਉਸ ਗੋਬਿੰਦ ਨੂੰ ਦਮੋਦਰ ਨੂੰ ਦਿਨ ਰਾਤ ਸਿਮਰਦਾ ਰਹਿੰਦਾ ਹਾਂ, ਤੇ, ਉਸ ਤੋਂ ਸਦਕੇ ਜਾਂਦਾ ਹਾਂ । ੨। ੧੭। ੪੮।

ਧਨਾਸਰੀ ਮਹਲਾ ੫ ॥ ਮਾਂਗਉ ਰਾਮ ਤੇ ਇਕੁ ਦਾਨੁ ॥ ਸਗਲ ਮਨੋਰਥ ਪੂਰਨ ਹੋਵਹਿ ਸਿਮਰਉ ਤੁਮਰਾ ਨਾਮੁ ॥੧॥ ਰਹਾਉ ॥ ਚਰਨ ਤੁਮਾਰੇ ਹਿਰਦੈ ਵਾਸਹਿ ਸੰਤਨ ਕਾ ਸੰਗੁ ਪਾਵਉ ॥ ਸੋਗ ਅਗਨਿ ਮਹਿ ਮਨੁ ਨ ਵਿਆਪੈ ਆਠ ਪਹਰ ਗੁਣ ਗਾਵਉ ॥੧॥ ਸ੍ਰੀਸਤਿ ਬਿਵਸਥਾ ਹਰਿ ਕੀ ਸੇਵਾ ਮਧੁੰਤ ਪ੍ਰਭ ਜਾਪਣ ॥ ਨਾਨਕ ਰੰਗੁ ਲਗਾ ਪਰਮੇਸਰ ਬਾਹੁੜਿ ਜਨਮ ਨ ਛਾਪਣ ॥੨॥੧੮॥੪੯॥ {ਪੰਨਾ ੬੮੨}

**ਪਦ ਅਰਥ :**—ਮਾਂਗਉ—ਮਾਂਗਉਂ, ਮੈਂ ਮੰਗਦਾ ਹਾਂ । ਤੇ—ਤੋਂ । ਸਿਮਰਉ—ਸਿਮਰਉਂ, ਮੈਂ ਸਿਮਰਦਾ ਰਹਾਂ । ਮਨੋਰਥ—ਮੁਰਾਦਾਂ । ੧। ਰਹਾਉ।

ਵਾਸਹਿ—ਵੱਸਦੇ ਰਹਿਣ । ਹਿਰਦੈ—ਹਿਰਦੇ ਵਿਚ । ਸੰਗੁ—ਸਾਥ, ਸੰਗਤਿ । ਪਾਵਉ—ਪਾਵਉਂ, ਮੈਂ ਪ੍ਰਾਪਤ ਕਰਾਂ । ਸੋਗ—ਚਿੰਤਾ, ਗ਼ਮ । ਮਹਿ—ਵਿਚ । ਨ ਵਿਆਪੈ—ਨਹੀਂ ਫਸਦਾ । ਗਾਵਉ—ਗਾਵਉਂ । ੧।

ਸ੍ਰਸਤਿ—ਸ਼ਾਂਤੀ, ਸੁਖ । ਬਿਵਸਥਾ—ਅਵਸਥਾ, ਹਾਲਤ । ਸੇਵਾ—ਸੇਵਾ-ਭਗਤੀ । ਮਧੁੰਤ—ਵਿਚਕਾਰ ਤੋਂ ਅਖੀਰ ਤਕ, ਸਦਾ ਹੀ । ਜਾਪਣ—ਜਪਣ ਨਾਲ । ਰੰਗੁ—ਪਿਆਰ । ਬਾਹੁੜਿ—ਮੁੜ । ਛਾਪਣ—ਮੌਤ, ਛੁਪਣਾ । ੨।

**ਅਰਥ** :—ਹੇ ਭਾਈ ! ਮੈਂ ਪਰਮਾਤਮਾ ਪਾਸੋਂ ਇਕ ਬੈਰ ਮੰਗਦਾ ਹਾਂ (ਪਰਮਾਤਮਾ ਅੱਗੇ ਮੈਂ ਬੇਨਤੀ ਕਰਦਾ ਹਾਂ—) ਹੇ ਪ੍ਰਭੂ ! ਮੈਂ ਤੇਰਾ ਨਾਮ (ਸਦਾ) ਸਿਮਰਦਾ ਰਹਾਂ, (ਤੇਰੇ ਸਿਮਰਨ ਦੀ ਬਰਕਤਿ ਨਾਲ) ਸਾਰੀਆਂ ਮੁਰਾਦਾਂ ਪੂਰੀਆਂ ਹੋ ਜਾਂਦੀਆਂ ਹਨ । ੧। ਰਹਾਉ।

ਹੇ ਪ੍ਰਭੂ ! ਤੇਰੇ ਚਰਨ ਮੇਰੇ ਹਿਰਦੇ ਵਿਚ ਵੱਸਦੇ ਰਹਿਣ, ਮੈਂ ਤੇਰੇ ਸੰਤ ਜਨਾਂ ਦੀ ਸੰਗਤਿ ਹਾਸਲ ਕਰ ਲਵਾਂ, ਮੈਂ ਅੱਠੇ ਪਹਰ ਤੇਰੇ ਗੁਣ ਗਾਂਦਾ ਰਹਾਂ । (ਤੇਰੀ ਸਿਫਤਿ-ਸਾਲਾਹ ਦੀ ਬਰਕਤਿ ਨਾਲ) ਮਨ ਚਿੰਤਾ ਦੀ ਅੱਗ ਵਿਚ ਨਹੀਂ ਫਸਦਾ । ੧।

ਹੇ ਨਾਨਕ ! ਸਦਾ ਪ੍ਰਭੂ ਦਾ ਨਾਮ ਜਪਣ ਨਾਲ, ਹਰੀ ਦੀ ਸੇਵਾ-ਭਗਤੀ ਕਰਨ ਨਾਲ (ਮਨ ਵਿਚ) ਸ਼ਾਂਤੀ ਦੀ ਹਾਲਤ ਬਣੀ ਰਹਿੰਦੀ ਹੈ । ਜਿਸ ਮਨੁੱਖ (ਦੇ ਮਨ ਵਿਚ) ਪਰਮਾਤਮਾ ਦਾ ਪਿਆਰ ਬਣ ਜਾਏ ਉਹ ਮੁੜ ਮੁੜ ਜਨਮ ਮਰਨ (ਦੇ ਗੇੜ) ਵਿਚ ਨਹੀਂ ਆਉਂਦਾ । ੨। ੧੮। ੪੯।

ਧਨਾਸਰੀ ਮਹਲਾ ੫ ॥ ਮਾਂਗਉ ਰਾਮ ਤੇ ਸਭਿ ਥੋਕ ॥ ਮਾਨੁਖ ਕਉ ਜਾਚਤ ਸ੍ਰਮੁ ਪਾਈਐ ਪ੍ਰਭ ਕੈ ਸਿਮਰਨਿ ਮੋਖ ॥੧॥  
ਰਹਾਉ ॥ ਘੋਖੇ ਮੁਨਿ ਜਨ ਸਿੰਮ੍ਰਿਤਿ ਪੁਰਾਨਾਂ ਬੇਦ ਪੁਕਾਰਹਿ ਘੋਖ ॥ ਕ੍ਰਿਪਾ ਸਿੰਧੁ ਸੇਵਿ ਸਚੁ ਪਾਈਐ ਦੋਵੈ ਸੁਹੇਲੇ ਲੋਕ ॥੧॥  
ਆਨ ਅਚਾਰ ਬਿਉਹਾਰ ਹੈ ਜੇਤੇ ਬਿਨੁ ਹਰਿ ਸਿਮਰਨ ਫੋਕ ॥ ਨਾਨਕ ਜਨਮ ਮਰਣ ਭੈ ਕਾਟੇ ਮਿਲਿ ਸਾਧੂ ਬਿਨਸੇ ਸੋਕ ॥੨॥੧੯॥੫੦॥ {ਪੰਨਾ ੬੮੨}

**ਪਦ ਅਰਥ** :—ਮਾਂਗਉ—ਮਾਂਗਉਂ, ਮੈਂ ਮੰਗਦਾ ਹਾਂ । ਤੇ—ਤੋਂ । ਸਭਿ—ਸਾਰੇ । ਥੋਕ—ਪਦਾਰਥ । ਕਉ—ਨੂੰ । ਜਾਚਤ—ਮੰਗਦਿਆਂ । ਸ੍ਰਮੁ—ਥਕਾਵਟ, ਖੇਚਲ । ਕੈ ਸਿਮਰਨਿ—ਦੇ ਸਿਮਰਨ ਦੀ ਰਾਹੀਂ । ਮੋਖ—(ਮਾਇਆ ਦੇ ਮੋਹ ਤੋਂ) ਖਲਾਸੀ । ੧। ਰਹਾਉ।

ਘੋਖੇ—ਗੁਹ ਨਾਲ ਵਿਚਾਰੇ । ਮੁਨਿ ਜਨ—ਰਿਸ਼ੀ ਮੁਨੀ । ਪੁਕਾਰਹਿ—ਉੱਚੀ ਉੱਚੀ ਪੜ੍ਹਦੇ ਹਨ । ਘੋਖ—ਘੋਖਿ, ਗੁਹ ਨਾਲ ਵਿਚਾਰ ਕੇ । ਸਿੰਧੁ—ਸਮੁੰਦਰ । ਸੇਵਿ—ਸੇਵ ਕੇ, ਸਰਨ ਪੈ ਕੇ । ਸਚੁ—ਸਦਾ-ਥਿਰ ਹਰਿ-ਨਾਮ । ਸੁਹੇਲੇ—ਸੌਖੇ । ੧।

ਆਨ—{ਅਨ੍ਯ} ਹੋਰ । ਅਚਾਰ—ਧਾਰਮਿਕ ਰਸਮਾਂ । ਬਿਉਹਾਰ—ਵਿਹਾਰ । ਜੇਤੇ—ਜਿਤਨੇ ਭੀ । ਫੋਕ—ਫੋਕੇ, ਵਿਅਰਥ । ਭੈ—(ਲਫਜ਼ 'ਭਉ' ਤੋਂ ਬਹੁ-ਵਚਨ) ਸਾਰੇ ਡਰ । ਮਿਲਿ—ਮਿਲ ਕੇ । ਸਾਧੂ—ਗੁਰੂ । ਸੋਕ—ਚਿੰਤਾ, ਗਮ । ੨।

**ਅਰਥ** :—ਹੇ ਭਾਈ ! ਮੈਂ (ਤਾਂ) ਸਾਰੇ ਪਦਾਰਥ ਪਰਮਾਤਮਾ ਤੋਂ (ਹੀ) ਮੰਗਦਾ ਹਾਂ । ਮਨੁੱਖਾਂ ਪਾਸੋਂ ਮੰਗਦਿਆਂ ਨਿਰੀ ਖੇਚਲ ਹੀ ਹਾਸਲ ਹੁੰਦੀ ਹੈ, (ਦੂਜੇ ਪਾਸੇ,) ਪਰਮਾਤਮਾ ਦੇ ਸਿਮਰਨ ਦੀ ਰਾਹੀਂ (ਪਦਾਰਥ ਭੀ ਮਿਲਦੇ ਹਨ, ਤੇ) ਮਾਇਆ ਦੇ ਮੋਹ ਤੋਂ ਖਲਾਸੀ (ਭੀ) ਪ੍ਰਾਪਤ ਹੋ ਜਾਂਦੀ ਹੈ । ੧। ਰਹਾਉ।

ਹੇ ਭਾਈ ! ਰਿਸ਼ੀਆਂ ਨੇ ਸਿੰਮ੍ਰਿਤੀਆਂ ਪੁਰਾਣ ਗੁਹ ਨਾਲ ਵਿਚਾਰ ਵੇਖੇ, ਵੇਦਾਂ ਨੂੰ (ਭੀ) ਵਿਚਾਰ ਕੇ ਉੱਚੀ ਉੱਚੀ ਪੜ੍ਹਦੇ ਹਨ, (ਪਰ) ਕਿਰਪਾ ਦੇ ਸਮੁੰਦਰ ਪਰਮਾਤਮਾ ਦੀ ਸਰਨ ਪੈ ਕੇ ਹੀ ਉਸ ਦਾ ਸਦਾ-ਥਿਰ ਨਾਮ ਪ੍ਰਾਪਤ ਹੁੰਦਾ ਹੈ (ਜਿਸ ਦੀ ਬਰਕਤਿ ਨਾਲ) ਲੋਕ ਪਰਲੋਕ ਦੋਵੇਂ ਹੀ ਸੁਖਦਾਈ ਹੋ ਜਾਂਦੇ ਹਨ । ੧।

ਹੇ ਭਾਈ ! ਪਰਮਾਤਮਾ ਦੇ ਸਿਮਰਨ ਤੋਂ ਬਿਨਾ ਜਿਤਨੇ ਭੀ ਹੋਰ ਧਾਰਮਿਕ ਰਿਵਾਜ ਤੇ ਵਿਹਾਰ ਹਨ ਸਾਰੇ ਵਿਅਰਥ ਹਨ । ਹੇ ਨਾਨਕ ! ਗੁਰੂ ਨੂੰ ਮਿਲ ਕੇ ਜਨਮ ਮਰਨ ਦੇ ਸਾਰੇ ਡਰ ਕੱਟੇ ਜਾਂਦੇ ਹਨ, ਤੇ ਸਾਰੇ ਚਿੰਤਾ-ਫਿਕਰ ਨਾਸ ਹੋ ਜਾਂਦੇ ਹਨ । ੨। ੧੯। ੫੦।

ਧਨਾਸਰੀ ਮਹਲਾ ੫ ॥ ਤ੍ਰਿਸਨਾ ਬੁਝੈ ਹਰਿ ਕੈ ਨਾਮਿ ॥ ਮਹਾ ਸੰਤੋਖੁ ਹੋਵੈ ਗੁਰ ਬਚਨੀ ਪ੍ਰਭ ਸਿਉ ਲਾਗੈ ਪੂਰਨ ਧਿਆਨੁ  
॥੧॥ ਰਹਾਉ ॥ ਮਹਾ ਕਲੋਲ ਬੁਝਹਿ ਮਾਇਆ ਕੇ ਕਰਿ ਕਿਰਪਾ ਮੇਰੇ ਦੀਨ ਦਇਆਲ ॥ ਅਪਣਾ ਨਾਮੁ ਦੇਹਿ ਜਪਿ  
ਜੀਵਾ ਪੂਰਨ ਹੋਇ ਦਾਸ ਕੀ ਘਾਲ ॥੧॥ ਸਰਬ ਮਨੋਰਥ ਰਾਜ ਸੂਖ ਰਸ ਸਦ ਖੁਸੀਆ ਕੀਰਤਨੁ ਜਪਿ ਨਾਮ ॥ ਜਿਸ ਕੈ  
ਕਰਮਿ ਲਿਖਿਆ ਧੁਰਿ ਕਰਤੈ ਨਾਨਕ ਜਨ ਕੇ ਪੂਰਨ ਕਾਮ ॥੨॥੨੦॥੫੧॥ {ਪੰਨਾ ੬੮੨}

**ਪਦ ਅਰਥ** :—ਕੈ ਨਾਮਿ—ਦੇ ਨਾਮ ਦੀ ਰਾਹੀਂ । ਗੁਰ ਬਚਨੀ—ਗੁਰੂ ਦੇ ਬਚਨਾਂ ਉਤੇ ਤੁਰਿਆਂ । ਸਿਉ—ਨਾਲ ।  
ਧਿਆਨੁ—ਲਗਨ ।੧।ਰਹਾਉ।

ਕਲੋਲ—ਚੋਜ ਤਮਾਸ਼ੇ, ਨਖਰੇ । ਬੁਝਹਿ—ਬੁੱਝ ਜਾਂਦੇ ਹਨ, ਪ੍ਰਭਾਵ ਨਹੀਂ ਪਾ ਸਕਦੇ । ਦੀਨ ਦਇਆਲ—ਹੇ ਦੀਨਾਂ  
ਉਤੇ ਦਇਆ ਕਰਨ ਵਾਲੇ ! ਜਪਿ—ਜਪ ਕੇ । ਜੀਵਾ—ਜੀਵਾਂ, ਮੈਂ ਆਤਮਕ ਜੀਵਨ ਪ੍ਰਾਪਤ ਕਰਾਂ । ਪੂਰਨ—  
ਸਫਲ । ਘਾਲ—ਮੇਹਨਤ ।੧।

ਸਰਬ—ਸਾਰੇ । ਮਨੋਰਥ—ਮੁਰਾਦਾਂ । ਸਦ—ਸਦਾ । ਜਪਿ—ਜਪ ਕੇ । ਜਿਸ ਕੈ ਕਰਮਿ—ਜਿਸ ਦੀ ਕਿਸਮਤਿ ਵਿਚ  
{ਲਫਜ਼ 'ਜਿਸੁ' ਦਾ ਸੰਬੰਧਕ 'ਕੈ' ਦੇ ਕਾਰਨ ਉੱਡ ਗਿਆ ਹੈ} । ਧੁਰਿ—ਧੁਰ ਦਰਗਾਹ ਤੋਂ । ਕਰਤੈ—ਕਰਤਾਰ  
ਨੇ । ਪੂਰਨ—ਸਫਲ ।੨।

**ਅਰਥ** :—ਹੇ ਭਾਈ ! ਪਰਮਾਤਮਾ ਦੇ ਨਾਮ ਵਿਚ ਜੁੜਿਆਂ (ਮਾਇਆ ਦੀ) ਤ੍ਰੇਹ ਬੁੱਝ ਜਾਂਦੀ ਹੈ । ਗੁਰੂ ਦੀ ਬਾਣੀ ਦਾ  
ਆਸਰਾ ਲਿਆਂ (ਮਨ ਵਿਚ) ਬੜਾ ਸੰਤੋਖ ਪੈਦਾ ਹੋ ਜਾਂਦਾ ਹੈ, ਤੇ, ਪਰਮਾਤਮਾ ਦੇ ਚਰਨਾਂ ਵਿਚ ਪੂਰੇ ਤੌਰ ਤੇ ਸੁਰਤਿ ਜੁੜ  
ਜਾਂਦੀ ਹੈ ।੧।ਰਹਾਉ।

ਹੇ ਦੀਨਾਂ ਉਤੇ ਦਇਆ ਕਰਨ ਵਾਲੇ ਮੇਰੇ ਪ੍ਰਭੂ ! ਜਿਸ ਮਨੁੱਖ ਉਤੇ ਤੂੰ ਕਿਰਪਾ ਕਰਦਾ ਹੈਂ, ਮਾਇਆ ਦੇ ਰੰਗ-ਤਮਾਸ਼ੇ  
ਉਸ ਉਤੇ ਪ੍ਰਭਾਵ ਨਹੀਂ ਪਾ ਸਕਦੇ । ਹੇ ਪ੍ਰਭੂ ! (ਮੈਨੂੰ ਭੀ) ਆਪਣਾ ਨਾਮ ਬਖਸ਼, ਤੇਰਾ ਨਾਮ ਜਪ ਕੇ ਮੈਂ ਆਤਮਕ  
ਜੀਵਨ ਪ੍ਰਾਪਤ ਕਰ ਸਕਾਂ, ਤੇਰੇ (ਇਸ) ਦਾਸ ਦੀ ਮੇਹਨਤ ਸਫਲ ਹੋ ਜਾਏ ।੧।

ਹੇ ਭਾਈ ! ਪਰਮਾਤਮਾ ਦਾ ਨਾਮ ਜਪ ਕੇ, ਪਰਮਾਤਮਾ ਦੀ ਸਿਫਤਿ-ਸਾਲਾਹ ਕਰ ਕੇ ਸਾਰੀਆਂ ਮੁਰਾਦਾਂ ਪੂਰੀਆਂ ਹੋ  
ਜਾਂਦੀਆਂ ਹਨ (ਮਾਨੋ) ਰਾਜ ਦੇ ਸੁਖ ਤੇ ਰਸ ਮਿਲ ਜਾਂਦੇ ਹਨ, ਸਦਾ ਆਨੰਦ ਬਣਿਆ ਰਹਿੰਦਾ ਹੈ । (ਪਰ) ਹੇ  
ਨਾਨਕ ! ਕਰਤਾਰ ਨੇ ਜਿਸ ਮਨੁੱਖ ਦੀ ਕਿਸਮਤ ਵਿਚ ਦੁਰ ਦਰਗਾਹ ਤੋਂ (ਇਹ ਨਾਮ ਦੀ ਦਾਤਿ) ਲਿਖ ਦਿੱਤੀ, ਉਸ  
ਮਨੁੱਖ ਦੇ (ਹੀ) ਸਾਰੇ ਕਾਰਜ ਸਫਲ ਹੁੰਦੇ ਹਨ ।੨।੨੦।੫੧।

ਧਨਾਸਰੀ ਮਃ ੫ ॥ ਜਨ ਕੀ ਕੀਨੀ ਪਾਰਬ੍ਰਹਮਿ ਸਾਰ ॥ ਨਿੰਦਕ ਟਿਕਨੁ ਨ ਪਾਵਨਿ ਮੂਲੇ ਉਡਿ ਗਏ ਬੇਕਾਰ ॥੧॥  
ਰਹਾਉ ॥ ਜਹ ਜਹ ਦੇਖਉ ਤਹ ਤਹ ਸੁਆਮੀ ਕੋਇ ਨ ਪਹੁਚਨਹਾਰ ॥ ਜੋ ਜੋ ਕਰੈ ਅਵਗਿਆ ਜਨ ਕੀ ਹੋਇ ਗਇਆ  
ਤਤ ਛਾਰ ॥੧॥ ਕਰਨਹਾਰੁ ਰਖਵਾਲਾ ਹੋਆ ਜਾ ਕਾ ਅੰਤੁ ਨ ਪਾਰਾਵਾਰ ॥ ਨਾਨਕ ਦਾਸ ਰਖੇ ਪ੍ਰਭਿ ਅਪੁਨੈ ਨਿੰਦਕ ਕਾਢੇ  
ਮਾਰਿ ॥੨॥੨੧॥੫੨॥ {ਪੰਨਾ ੬੮੩}

**ਪਦ ਅਰਥ** :—ਪਾਰਬ੍ਰਹਮਿ—ਪਾਰਬ੍ਰਹਮ ਨੇ । ਸਾਰ—ਸੰਭਾਲ । ਟਿਕਨੁ ਨ ਪਾਵਨਿ—(ਸੇਵਕ ਦੇ ਟਾਕਰੇ ਤੇ) ਟਿਕਾਉ  
ਹਾਸਲ ਨਹੀਂ ਕਰ ਸਕਦੇ, ਅੜ ਨਹੀਂ ਸਕਦੇ । ਮੂਲੇ—ਉੱਕਾ ਹੀ । ਬੇਕਾਰ—ਨਕਾਰਾ (ਹੋ ਕੇ) ।੧।ਰਹਾਉ।

ਜਹ ਜਹ—ਜਿੱਥੇ ਜਿੱਥੇ । ਦੇਖਉ—ਦੇਖਉਂ, ਮੈਂ ਵੇਖਦਾ ਹਾਂ । ਪਹੁਚਨਹਾਰ—ਬਰਾਬਰੀ ਕਰ ਸਕਣ ਜੋਗਾ । ਜੋ ਜੋ—  
ਜੇਹੜਾ ਜੇਹੜਾ ਮਨੁੱਖ । ਅਵਗਿਆ—ਨਿਰਾਦਰੀ । ਤਤ—ਤੁਰਤ । ਛਾਰ—ਸੁਆਹ ।੧।

ਜਾ ਕਾ—ਜਿਸ (ਕਰਨਹਾਰ ਪ੍ਰਭੂ) ਦਾ । ਪ੍ਰਭਿ—ਪ੍ਰਭੂ ਨੇ । ਮਾਰਿ—ਮਾਰ ਕੇ, ਆਤਮਕ ਮੌਤੇ ਮਾਰ ਕੇ ।੨।

**ਅਰਥ :**—ਹੇ ਭਾਈ ! ਪਰਮਾਤਮਾ ਨੇ (ਸਦਾ ਹੀ) ਆਪਣੇ ਸੇਵਕਾਂ ਦੀ ਸੰਭਾਲ ਕੀਤੀ ਹੈ । (ਉਹਨਾਂ ਦੀ) ਨਿੰਦਾ ਕਰਨ ਵਾਲੇ ਉਹਨਾਂ ਦੇ ਟਾਕਰੇ ਤੇ ਉੱਕਾ ਹੀ ਅੜ ਨਹੀਂ ਸਕਦੇ । (ਜਿਵੇਂ ਹਵਾ ਦੇ ਅੱਗੇ ਬੱਦਲ ਉੱਡ ਜਾਂਦੇ ਹਨ ਤਿਵੇਂ ਉਹ ਨਿੰਦਕ ਸੇਵਕਾਂ ਦੇ ਟਾਕਰੇ ਤੇ ਸਦਾ) ਨਕਾਰੇ ਹੋ ਕੇ ਉੱਡ ਗਏ ।੧।ਰਹਾਉ।

ਹੇ ਭਾਈ ! ਜਿਸ ਪਰਮਾਤਮਾ ਦੀ ਕੋਈ ਭੀ ਬਰਾਬਰੀ ਨਹੀਂ ਕਰ ਸਕਦਾ, ਮੈਂ ਜਿੱਥੇ ਜਿੱਥੇ ਵੇਖਦਾ ਹਾਂ ਉੱਥੇ ਹੀ ਉਹ ਮਾਲਕ-ਪ੍ਰਭੂ ਵੱਸਦਾ ਹੈ, ਉਸ ਦੇ ਸੇਵਕ ਦੀ ਜੇਹੜਾ ਭੀ ਕੋਈ ਮਨੁੱਖ ਨਿਰਾਦਰੀ ਕਰਦਾ ਹੈ, (ਉਹ ਆਤਮਕ ਜੀਵਨ ਵਿਚ) ਤੁਰਤ ਸੁਆਹ ਹੋ ਜਾਂਦਾ ਹੈ ।੧।

ਹੇ ਭਾਈ ! ਜਿਸ ਪਰਮਾਤਮਾ ਦੇ ਗੁਣਾਂ ਦਾ ਅੰਤ ਨਹੀਂ ਪੈ ਸਕਦਾ, ਜਿਸ ਦੀ ਹਸਤੀ ਦਾ ਪਾਰਲਾ ਉਰਲਾ ਬੰਨਾ ਨਹੀਂ ਲੱਭ ਸਕਦਾ ਹੈ, ਉਹ ਸਭ ਨੂੰ ਪੈਦਾ ਕਰਨ ਵਾਲਾ ਪਰਮਾਤਮਾ (ਆਪਣੇ ਸੇਵਕਾਂ ਦਾ ਸਦਾ) ਰਾਖਾ ਰਹਿੰਦਾ ਹੈ । ਹੇ ਨਾਨਕ ! ਪ੍ਰਭੂ ਨੇ ਆਪਣੇ ਸੇਵਕਾਂ ਦੀ ਸਦਾ ਰਾਖੀ ਕੀਤੀ ਹੈ, ਤੇ; ਉਹਨਾਂ ਦੀ ਨਿੰਦਾ ਕਰਨ ਵਾਲਿਆਂ ਨੂੰ ਆਤਮਕ ਮੌਤੋਂ ਮਾਰ ਕੇ (ਆਪਣੇ ਦਰ ਤੋਂ) ਕੱਢ ਦਿੱਤਾ ਹੈ ।੨।੨੧।੫੨।

### ਧਨਾਸਰੀ ਮਹਲਾ ੫ ਘਰੁ ੯ ਪੜਤਾਲ

ੴ ਸਤਿਗੁਰ ਪ੍ਰਸਾਦਿ ॥ ਹਰਿ ਚਰਨ ਸਰਨ ਗੋਬਿੰਦ ਦੁਖ ਭੰਜਨਾ ਦਾਸ ਅਪੁਨੇ ਕਉ ਨਾਮੁ ਦੇਵਹੁ ॥ ਦ੍ਰਿਸਟਿ ਪ੍ਰਭ ਧਾਰਹੁ ਕ੍ਰਿਪਾ ਕਰਿ ਤਾਰਹੁ ਭੁਜਾ ਗਹਿ ਕ੍ਰੁਪ ਤੇ ਕਾਢਿ ਲੇਵਹੁ ॥ ਰਹਾਉ ॥ ਕਾਮ ਕ੍ਰੋਧ ਕਰਿ ਅੰਧ ਮਾਇਆ ਕੇ ਬੰਧ ਅਨਿਕ ਦੋਖਾ ਤਨਿ ਛਾਦਿ ਪੂਰੇ ॥ ਪ੍ਰਭ ਬਿਨਾ ਆਨ ਨ ਰਾਖਨਹਾਰਾ ਨਾਮੁ ਸਿਮਰਾਵਹੁ ਸਰਨਿ ਸੂਰੇ ॥੧॥ ਪਤਿਤ ਉਧਾਰਣਾ ਜੀਅ ਜੰਤ ਤਾਰਣਾ ਬੇਦ ਉਚਾਰ ਨਹੀ ਅੰਤੁ ਪਾਇਓ ॥ ਗੁਣਹ ਸੁਖ ਸਾਗਰਾ ਬ੍ਰਹਮ ਰਤਨਾਗਰਾ ਭਗਤਿ ਵਛਲੁ ਨਾਨਕ ਗਾਇਓ ॥੨॥੧॥੫੩॥ {ਪੰਨਾ ੬੮੩}

**ਪਦ ਅਰਥ :**—ਹਰਿ—ਹੇ ਹਰੀ ! ਗੋਬਿੰਦ—ਹੇ ਗੋਬਿੰਦ ! ਦੁਖ ਭੰਜਨਾ—ਹੇ ਦੁੱਖਾਂ ਦੇ ਨਾਸ ਕਰਨ ਵਾਲੇ ! ਕਉ—ਨੂੰ । ਦ੍ਰਿਸਟਿ—ਨਜ਼ਰ । ਪ੍ਰਭ—ਹੇ ਪ੍ਰਭੂ । ਕਰਿ—ਕਰ ਕੇ । ਤਾਰਹੁ—ਪਾਰ ਲੰਘਾ ਲੈ । ਭੁਜਾ—ਬਾਂਹ । ਗਹਿ—ਫੜ ਕੇ । ਕ੍ਰੁਪ ਤੇ—ਖੂਹ ਵਿਚੋਂ । ਰਹਾਉ।

ਕਰਿ—ਦੇ ਕਾਰਨ । ਅੰਧ—{ਬਹੁ-ਵਚਨ} ਅੰਨ੍ਹੇ ਹੋਏ ਹੋਏ । ਬੰਧ—ਬੰਧਨਾਂ ਵਿਚ । ਦੋਖਾ—ਪਾਪ । ਤਨਿ—ਸਰੀਰ ਵਿਚ । ਛਾਇ—ਛਾਏ ਹੋਏ । ਪੂਰੇ—ਪੂਰੀ ਤਰ੍ਹਾਂ । ਆਨ—{ਅਨਯ} ਕੋਈ ਹੋਰ । ਸਰਨਿ ਸੂਰੇ—ਹੇ ਸ਼ਰਨ ਦੇ ਸੂਰਮੇ ! ਹੇ ਸ਼ਰਨ ਆਇਆਂ ਦੀ ਸਹਾਇਤਾ ਕਰ ਸਕਣ ਵਾਲੇ ।੧।

ਪਤਿਤ ਉਧਾਰਣਾ—ਹੇ ਵਿਕਾਰੀਆਂ ਨੂੰ ਬਚਾਣ ਵਾਲੇ ! ਬੇਦ ਉਚਾਰ—ਵੇਦਾਂ ਦਾ ਪਾਠ ਕਰਨ ਵਾਲਿਆਂ ਨੇ । ਗੁਣਹ ਸਾਗਰਾ—ਹੇ ਗੁਣਾਂ ਦੇ ਸਮੁੰਦਰ ! ਰਤਨਾਗਰਾ—ਹੇ ਰਤਨਾਂ ਦੀ ਖਾਣ ! ਵਛਲੁ—ਪਿਆਰ ਕਰਨ ਵਾਲਾ {ਕ੍ਰਿਸ਼ਨ} । ਨਾਨਕ—ਹੇ ਨਾਨਕ ! ।੨।

**ਅਰਥ :**—ਹੇ ਹਰੀ ! ਹੇ ਗੋਬਿੰਦ ! ਹੇ ਦੁੱਖਾਂ ਦੇ ਨਾਸ ਕਰਨ ਵਾਲੇ ! ਆਪਣੇ ਦਾਸ ਨੂੰ ਆਪਣਾ ਨਾਮ ਬਖਸ਼ । ਹੇ ਪ੍ਰਭੂ ! (ਆਪਣੇ ਦਾਸ ਉੱਤੇ) ਮੇਹਰ ਦੀ ਨਿਗਾਹ ਕਰ, ਕਿਰਪਾ ਕਰ ਕੇ (ਦਾਸ ਨੂੰ ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਲੈ, (ਦਾਸ ਦੀ) ਬਾਂਹ ਫੜ ਕੇ (ਦਾਸ ਨੂੰ ਮੋਹ ਦੇ) ਖੂਹ ਵਿਚੋਂ ਕੱਢ ਲੈ । ਰਹਾਉ।

ਹੇ ਪ੍ਰਭੂ ! ਕਾਮ ਕ੍ਰੋਧ (ਆਦਿਕ ਵਿਕਾਰਾਂ) ਦੇ ਕਾਰਨ (ਜੀਵ) ਅੰਨ੍ਹੇ ਹੋਏ ਪਏ ਹਨ, ਮਾਇਆ ਦੇ ਬੰਧਨਾਂ ਵਿਚ ਫਸੇ ਪਏ ਹਨ, ਅਨੇਕਾਂ ਵਿਕਾਰ (ਇਹਨਾਂ ਦੇ) ਸਰੀਰ ਵਿਚ ਪੂਰੇ ਤੌਰ ਤੇ ਪ੍ਰਭਾਵ ਪਾਈ ਬੈਠੇ ਹਨ । ਹੇ ਪ੍ਰਭੂ ! ਤੈਥੋਂ ਬਿਨਾ ਕੋਈ ਹੋਰ (ਜੀਵਾਂ ਦੀ ਵਿਕਾਰਾਂ ਤੋਂ) ਰਾਖੀ ਕਰਨ ਜੋਗਾ ਨਹੀਂ । ਹੇ ਸ਼ਰਨ ਆਇਆਂ ਦੀ ਲਾਜ ਰੱਖ ਸਕਣ ਵਾਲੇ ! ਆਪਣਾ ਨਾਮ ਜਪਾ ।੧।

ਹੇ ਵਿਕਾਰੀਆਂ ਨੂੰ ਬਚਾਣ ਵਾਲੇ ! ਹੇ ਸਾਰੇ ਜੀਵਾਂ ਨੂੰ ਪਾਰ ਲੰਘਾਣ ਵਾਲੇ ! ਵੇਦਾਂ ਦੇ ਪੜ੍ਹਨ ਵਾਲੇ ਭੀ ਤੇਰੇ ਗੁਣਾਂ ਦਾ ਅੰਤ ਨਹੀਂ ਪਾ ਸਕੇ । ਹੇ ਨਾਨਕ ! (ਆਖ—) ਹੇ ਗੁਣਾਂ ਦੇ ਸਮੁੰਦਰ ! ਹੇ ਸੁਖਾਂ ਦੇ ਸਮੁੰਦਰ ! ਹੇ ਰਤਨਾਂ ਦੀ ਖਾਣ ਪਾਰਬ੍ਰਹਮ ! ਮੈਂ ਤੈਨੂੰ ਭਗਤੀ ਨਾਲ ਪਿਆਰ ਕਰਨ ਵਾਲਾ (ਜਾਣ ਕੇ) ਤੇਰੀ ਸਿਫਤਿ-ਸਾਲਾਹ ਕਰ ਰਿਹਾ ਹਾਂ ।੨।੧।੫੩।

ਧਨਾਸਰੀ ਮਹਲਾ ੫ ॥ ਹਲਤਿ ਸੁਖੁ ਪਲਤਿ ਸੁਖੁ ਨਿਤ ਸੁਖੁ ਸਿਮਰਨੋ ਨਾਮੁ ਗੋਬਿੰਦ ਕਾ ਸਦਾ ਲੀਜੈ ॥ ਮਿਟਹਿ ਕਮਾਏ ਪਾਪ ਚਿਰਾਣੇ ਸਾਧ ਸੰਗਤਿ ਮਿਲਿ ਮੁਆ ਜੀਜੈ ॥੧॥ ਰਹਾਉ ॥ ਰਾਜ ਜੋਬਨ ਬਿਸਰੰਤ ਹਰਿ ਮਾਇਆ ਮਹਾ ਦੁਖੁ ਏਹੁ ਮਹਾਂਤ ਕਹੈ ॥ ਆਸ ਪਿਆਸ ਰਮਣ ਹਰਿ ਕੀਰਤਨ ਏਹੁ ਪਦਾਰਥੁ ਭਾਗਵੰਤੁ ਲਹੈ ॥੧॥ ਸਰਣਿ ਸਮਰਥ ਅਕਥ ਅਗੋਚਰਾ ਪਤਿਤ ਉਧਾਰਣ ਨਾਮੁ ਤੇਰਾ ॥ ਅੰਤਰਜਾਮੀ ਨਾਨਕ ਕੇ ਸੁਆਮੀ ਸਰਬਤ ਪੂਰਨ ਠਾਕੁਰੁ ਮੇਰਾ ॥੨॥੨॥੫੪॥ {ਪੰਨਾ ੬੮੩}

ਪਦ ਅਰਥ :—ਹਲਤਿ—{ਅਕ੍ਰ} ਇਸ ਲੋਕ ਵਿਚ । ਪਲਤਿ—{ਯਕ੍ਰ} ਪਰਲੋਕ ਵਿਚ । ਨਿਤ—ਸਦਾ ਹੀ । ਸਿਮਰਨੋ—ਸਿਮਰਨੁ । ਲੀਜੈ—ਲੈਣਾ ਚਾਹੀਦਾ ਹੈ । ਮਿਟਹਿ—ਮਿਟ ਜਾਂਦੇ ਹਨ । ਕਮਾਏ ਚਿਰਾਣੇ—ਚਿਰ ਦੇ ਕਮਾਏ ਹੋਏ । ਮਿਲਿ—ਮਿਲ ਕੇ । ਮੁਆ—ਆਤਮਕ ਮੌਤੇ ਮਰਿਆ ਹੋਇਆ । ਜੀਜੈ—ਜੀਉਂ ਪੈਂਦਾ ਹੈ, ਆਤਮਕ ਜੀਵਨ ਹਾਸਲ ਕਰ ਲੈਂਦਾ ਹੈ ।੧।ਰਹਾਉ।

ਬਿਸਰੰਤ—ਭੁਲਾ ਦੇਂਦੇ ਹਨ । ਮਹਾ—ਵੱਡਾ । ਏਹੁ—ਇਹ (ਬਚਨ) । ਮਹਾਂਤ—ਵੱਡੀ ਆਤਮਾ ਵਾਲੇ । ਕਹੈ—ਕਹੈਂ । ਪਿਆਸ—ਤਾਂਘ । ਰਮਣ—ਸਿਮਰਨ । ਕੀਰਤਨ—ਸਿਫਤਿ-ਸਾਲਾਹ । ਭਾਗਵੰਤੁ—ਕਿਸਮਤ ਵਾਲਾ ਮਨੁੱਖ । ਲਹੈ—ਪ੍ਰਾਪਤ ਕਰਦਾ ਹੈ ।੧।

ਸਰਣਿ ਸਮਰਥ—ਹੇ ਸ਼ਰਨ ਆਏ ਦੀ ਸਹਾਇਤਾ ਕਰ ਸਕਣ ਵਾਲੇ ! ਅਕਥ—ਹੇ ਐਸੇ ਪ੍ਰਭੂ ਜਿਸ ਦਾ ਸਰੂਪ ਬਿਆਨ ਨਹੀਂ ਹੋ ਸਕਦਾ । ਅਗੋਚਰਾ—ਹੇ ਅਗੋਚਰ ! {ਅ-ਗੋ-ਚਰ । ਗੋ—ਗਿਆਨ-ਇੰਦ੍ਰੇ । ਚਰ—ਪਹੁੰਚ} ਗਿਆਨ ਇੰਦ੍ਰਿਆਂ ਦੀ ਪਹੁੰਚ ਤੋਂ ਪਰੇ ਰਹਿਣ ਵਾਲੇ ਹੇ ਪ੍ਰਭੂ ! ਪਤਿਤ—ਵਿਕਾਰਾਂ ਵਿਚ ਡਿੱਗੇ ਹੋਏ । ਪਤਿਤ ਉਧਾਰਣ—ਵਿਕਾਰੀਆਂ ਨੂੰ ਵਿਕਾਰਾਂ ਤੋਂ ਬਚਾਣ ਵਾਲਾ । ਅੰਤਰਜਾਮੀ—ਹੇ ਹਰੇਕ ਦੇ ਦਿਲ ਦੀ ਜਾਣਨ ਵਾਲੇ ! ਸਰਬਤ—{ਸਰਕ੍ਰ} ਹਰ ਥਾਂ, ਸਭ ਥਾਈਂ ।੨।

ਅਰਥ :—ਹੇ ਭਾਈ ! ਪਰਮਾਤਮਾ ਦਾ ਨਾਮ ਸਦਾ ਸਿਮਰਨਾ ਚਾਹੀਦਾ ਹੈ । ਸਿਮਰਨ ਇਸ ਲੋਕ ਵਿਚ ਪਰਲੋਕ ਵਿਚ ਸਦਾ ਹੀ ਸੁਖ ਦੇਣ ਵਾਲਾ ਹੈ (ਸਿਮਰਨ ਦੀ ਬਰਕਤਿ ਨਾਲ) ਚਿਰਾਂ ਦੇ ਕੀਤੇ ਹੋਏ ਪਾਪ ਮਿਟ ਜਾਂਦੇ ਹਨ । ਹੇ ਭਾਈ ! ਸਾਧ ਸੰਗਤਿ ਵਿਚ ਮਿਲ ਕੇ (ਸਿਮਰਨ ਕਰਨ ਨਾਲ) ਆਤਮਕ ਮੌਤੇ ਮਰਿਆ ਹੋਇਆ ਮਨੁੱਖ ਮੁੜ ਆਤਮਕ ਜੀਵਨ ਹਾਸਲ ਕਰ ਲੈਂਦਾ ਹੈ ।੧।ਰਹਾਉ।

ਹੇ ਭਾਈ ! ਰਾਜ ਅਤੇ ਜਵਾਨੀ (ਦੇ ਹੁਲਾਰੇ) ਪਰਮਾਤਮਾ ਦਾ ਨਾਮ ਭੁਲਾ ਦੇਂਦੇ ਹਨ ! ਮਾਇਆ ਦਾ ਮੋਹ ਵੱਡਾ ਦੁੱਖ (ਦਾ ਮੂਲ) ਹੈ—ਇਹ ਗੱਲ ਮਹਾ ਪੁਰਖ ਦੱਸਦੇ ਹਨ । ਪਰਮਾਤਮਾ ਦੇ ਨਾਮ ਦੇ ਸਿਮਰਨ, ਪਰਮਾਤਮਾ ਦੀ ਸਿਫਤਿ-ਸਾਲਾਹ ਦੀ ਆਸ ਅਤੇ ਤਾਂਘ—ਇਹ ਕੀਮਤੀ ਚੀਜ਼ ਕੋਈ ਵਿਰਲਾ ਭਾਗਾਂ ਵਾਲਾ ਮਨੁੱਖ ਪ੍ਰਾਪਤ ਕਰਦਾ ਹੈ ।੧।

ਹੇ ਸ਼ਰਨ ਆਏ ਦੀ ਸਹਾਇਤਾ ਕਰਨ ਜੋਗੇ ! ਹੇ ਅਕੱਥ ! ਹੇ ਅਗੋਚਰ ! ਹੇ ਅੰਤਰਜਾਮੀ ! ਹੇ ਨਾਨਕ ਦੇ ਮਾਲਕ ! ਤੇਰਾ ਨਾਮ ਵਿਕਾਰੀਆਂ ਨੂੰ ਵਿਕਾਰਾਂ ਤੋਂ ਬਚਾ ਲੈਣ ਵਾਲਾ ਹੈ । ਹੇ ਭਾਈ ! ਮੇਰਾ ਮਾਲਕ-ਪ੍ਰਭੂ ਸਭ ਥਾਈਂ ਵਿਆਪਕ ਹੈ ।੨।੨।੫੮।

ਧਨਾਸਰੀ ਮਹਲਾ ੫ ਘਰੁ ੧੨

੧੬ ਸਤਿਗੁਰ ਪ੍ਰਸਾਦਿ ॥ ਬੰਦਨਾ ਹਰਿ ਬੰਦਨਾ ਗੁਣ ਗਾਵਹੁ ਗੋਪਾਲ ਰਾਇ ॥ ਰਹਾਉ ॥ ਵਡੈ ਭਾਗਿ ਭੇਟੇ ਗੁਰਦੇਵਾ ॥ ਕੋਟਿ ਪਰਾਧ ਮਿਟੇ ਹਰਿ ਸੇਵਾ ॥੧॥ ਚਰਨ ਕਮਲ ਜਾ ਕਾ ਮਨੁ ਰਾਪੈ ॥ ਸੋਗ ਅਗਨਿ ਤਿਸੁ ਜਨ ਨ ਬਿਆਪੈ ॥੨॥

ਸਾਗਰੁ ਤਰਿਆ ਸਾਧੂ ਸੰਗੇ ॥ ਨਿਰਭਉ ਨਾਮੁ ਜਪਹੁ ਹਰਿ ਰੰਗੇ ॥੩॥ ਪਰ ਧਨ ਦੋਖ ਕਿਛੁ ਪਾਪ ਨ ਫੇੜੇ ॥ ਜਮ ਜੰਦਾਰੁ  
ਨ ਆਵੈ ਨੇੜੇ ॥੪॥ ਤ੍ਰਿਸਨਾ ਅਗਨਿ ਪ੍ਰਭਿ ਆਪਿ ਬੁਝਾਈ ॥ ਨਾਨਕ ਉਧਰੇ ਪ੍ਰਭ ਸਰਣਾਈ ॥੫॥੧॥੫੫॥  
{ਪੰਨਾ ੬੮੩}

**ਪਦ ਅਰਥ** :—ਬੰਦਨਾ—ਨਮਸਕਾਰ । ਗੁਣ ਗੋਪਾਲ ਰਾਇ—ਪ੍ਰਭੂ ਪਾਤਿਸ਼ਾਹ ਦੇ ਗੁਣ । ਰਹਾਉ ।

ਭਾਗਿ—ਕਿਸਮਤ ਨਾਲ । ਭੇਟੇ—ਮਿਲਦਾ ਹੈ । ਕੋਟਿ—ਕ੍ਰੋੜਾਂ । ਸੇਵਾ—ਭਗਤੀ । ੪ ।

ਜਾ ਕਾ—ਜਿਸ (ਮਨੁੱਖ) ਦਾ । ਰਾਪੈ—ਰੰਗਿਆ ਜਾਂਦਾ ਹੈ । ਸੋਗ—ਚਿੰਤਾ । ਬਿਆਪੈ—ਜ਼ੋਰ ਪਾਂਦੀ । ੨ ।

ਸਾਗਰੁ—ਸਮੁੰਦਰ । ਸਾਧੂ—ਗੁਰੂ । ਰੰਗੇ—ਰੰਗਿ, ਪ੍ਰੇਮ ਨਾਲ । ੩ ।

ਪਰ ਧਨ—ਪਰਾਇਆ ਧਨ । ਦੋਖ—ਐਬ । ਫੇੜੇ—ਮੰਦੇ ਕਰਮ । ਜੰਦਾਰੁ—{ਜੰਦਾਲ} ਅਵੈੜਾ । ੪ ।

ਪ੍ਰਭਿ—ਪ੍ਰਭੂ ਨੇ । ਉਧਰੇ—(ਵਿਕਾਰਾਂ ਤੋਂ) ਬਚ ਗਏ । ੫ ।

**ਅਰਥ** :—ਹੇ ਭਾਈ ! ਪਰਮਾਤਮਾ ਨੂੰ ਸਦਾ ਨਮਸਕਾਰ ਕਰਿਆ ਕਰੋ, ਪ੍ਰਭੂ ਪਾਤਿਸ਼ਾਹ ਦੇ ਗੁਣ ਗਾਂਦੇ ਰਹੋ । ਰਹਾਉ ।

ਹੇ ਭਾਈ ! ਜਿਸ ਮਨੁੱਖ ਨੂੰ ਵੱਡੀ ਕਿਸਮਤ ਨਾਲ ਗੁਰੂ ਮਿਲ ਪੈਂਦਾ ਹੈ, (ਗੁਰੂ ਦੀ ਰਾਹੀਂ) ਪਰਮਾਤਮਾ ਦੀ ਸੇਵਾ-ਭਗਤੀ  
ਕਰਨ ਨਾਲ ਉਸ ਦੇ ਕ੍ਰੋੜਾਂ ਪਾਪ ਮਿਟ ਜਾਂਦੇ ਹਨ । ੧ ।

ਹੇ ਭਾਈ ! ਜਿਸ ਮਨੁੱਖ ਦਾ ਮਨ ਪਰਮਾਤਮਾ ਦੇ ਸੋਹਣੇ ਚਰਨਾਂ (ਦੇ ਪ੍ਰੇਮ-ਰੰਗ) ਵਿਚ ਰੰਗਿਆ ਜਾਂਦਾ ਹੈ, ਉਸ ਮਨੁੱਖ  
ਉਤੇ ਚਿੰਤਾ ਦੀ ਅੱਗ ਜ਼ੋਰ ਨਹੀਂ ਪਾ ਸਕਦੀ । ੨ ।

ਹੇ ਭਾਈ ! ਪ੍ਰੇਮ ਨਾਲ ਨਿਰਭਉ ਪ੍ਰਭੂ ਦਾ ਨਾਮ ਜਪਿਆ ਕਰੋ । ਗੁਰੂ ਦੀ ਸੰਗਤਿ ਵਿਚ (ਨਾਮ ਜਪਣ ਦੀ ਬਰਕਤਿ  
ਨਾਲ) ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਈਦਾ ਹੈ । ੩ ।

ਹੇ ਭਾਈ ! (ਸਿਮਰਨ ਦਾ ਸਦਕਾ) ਪਰਾਏ ਧਨ (ਆਦਿਕ) ਦੇ ਕੋਈ ਐਬ ਪਾਪ ਮੰਦੇ ਕਰਮ ਨਹੀਂ ਹੁੰਦੇ, ਭਿਆਨਕ  
ਜਮ ਭੀ ਨੇੜੇ ਨਹੀਂ ਢੁਕਦਾ (ਮੌਤ ਦਾ ਡਰ ਨਹੀਂ ਵਿਆਪਦਾ, ਆਤਮਕ ਮੌਤ ਨੇੜੇ ਨਹੀਂ ਆਉਂਦੀ) । ੪ ।

ਹੇ ਭਾਈ ! (ਜੇਹੜੇ ਮਨੁੱਖ ਪ੍ਰਭੂ ਦੇ ਗੁਣ ਗਾਂਦੇ ਹਨ) ਉਹਨਾਂ ਦੀ ਤ੍ਰਿਸਨਾ ਦੀ ਅੱਗ ਪ੍ਰਭੂ ਨੇ ਆਪ ਬੁਝਾ ਦਿੱਤੀ ਹੈ । ਹੇ  
ਨਾਨਕ ! ਪ੍ਰਭੂ ਦੀ ਸਰਨ ਪੈ ਕੇ (ਅਨੇਕਾਂ ਜੀਵ ਤ੍ਰਿਸਨਾ ਦੀ ਅੱਗ ਵਿਚੋਂ) ਬਚ ਨਿਕਲਦੇ ਹਨ । ੫ । ੧ । ੫੫ ।

ਧਨਾਸਰੀ ਮਹਲਾ ੫ ॥ ਤ੍ਰਿਪਤਿ ਭਈ ਸਚੁ ਭੋਜਨੁ ਖਾਇਆ ॥ ਮਨਿ ਤਨਿ ਰਸਨਾ ਨਾਮੁ ਧਿਆਇਆ ॥੧॥ ਜੀਵਨਾ  
ਹਰਿ ਜੀਵਨਾ ॥ ਜੀਵਨੁ ਹਰਿ ਜਪਿ ਸਾਧ ਸੰਗਿ ॥੧॥ ਰਹਾਉ ॥ ਅਨਿਕ ਪ੍ਰਕਾਰੀ ਬਸਤ੍ਰ ਓਢਾਏ ॥ ਅਨਦਿਨੁ ਕੀਰਤਨੁ  
ਹਰਿ ਗੁਨ ਗਾਏ ॥੨॥ ਹਸਤੀ ਰਥ ਅਸੁ ਅਸਵਾਰੀ ॥ ਹਰਿ ਕਾ ਮਾਰਗੁ ਰਿਦੈ ਨਿਹਾਰੀ ॥੩॥ ਮਨ ਤਨ ਅੰਤਰਿ ਚਰਨ  
ਧਿਆਇਆ ॥ ਹਰਿ ਸੁਖ ਨਿਧਾਨ ਨਾਨਕ ਦਾਸਿ ਪਾਇਆ ॥੪॥੨॥੫੬॥ {ਪੰਨਾ ੬੮੪}

**ਪਦ ਅਰਥ** :—ਤ੍ਰਿਪਤਿ—ਰੱਜ, ਸ਼ਾਂਤੀ । ਸਚੁ—ਸਦਾ-ਬਿਰ ਹਰਿ-ਨਾਮ । ਮਨਿ—ਮਨ ਵਿਚ । ਤਨਿ—ਹਿਰਦੇ  
ਵਿਚ । ਰਸਨਾ—ਜੀਭ (ਨਾਲ) । ੧ ।

ਜਪਿ—ਜਪਿਆ ਕਰੋ । ਸਾਧ ਸੰਗਿ—ਗੁਰੂ ਦੀ ਸੰਗਤਿ ਵਿਚ । ੧ । ਰਹਾਉ ।

ਅਨਿਕ ਪ੍ਰਕਾਰੀ—ਕਈ ਕਿਸਮਾਂ ਦੇ । ਬਸਤ੍ਰ—ਕੱਪੜੇ । ਓਢਾਏ—ਪਹਿਨ ਲਏ । ਅਨਦਿਨੁ—ਹਰ ਰੋਜ਼, ਹਰ  
ਵੇਲੇ । ੨ ।

ਹਸਤੀ—ਹਾਥੀ । ਅਸੁ—{ਅਸ਼ਕ} ਘੋੜੇ । ਮਾਰਗੁ—ਰਸਤਾ । ਰਿਦੈ—ਹਿਰਦੇ ਵਿਚ । ਨਿਹਾਰੀ—ਵੇਖਦਾ ਹੈ । ੩ ।



ਅੰਤਰਿ—ਅੰਦਰ । ਸੁਖ ਨਿਧਾਨ—ਸੁਖਾਂ ਦਾ ਖਜ਼ਾਨਾ । ਦਾਸਿ—(ਉਸ) ਦਾਸ ਨੇ ।੪।

**ਅਰਥ** :—ਹੇ ਭਾਈ ! ਸਾਧ ਸੰਗਤਿ ਵਿਚ (ਬੈਠ ਕੇ) ਪਰਮਾਤਮਾ ਦਾ ਨਾਮ ਜਪਿਆ ਕਰੋ—ਇਹੀ ਹੈ ਅਸਲ ਜੀਵਨ, ਇਹੀ ਹੈ ਅਸਲ ਜ਼ਿੰਦਗੀ ।੧। ਰਹਾਉ।

ਹੇ ਭਾਈ ! ਜਿਸ ਮਨੁੱਖ ਨੇ ਆਪਣੇ ਮਨ ਵਿਚ, ਹਿਰਦੇ ਵਿਚ, ਜੀਭ ਨਾਲ ਪਰਮਾਤਮਾ ਦਾ ਨਾਮ ਸਿਮਰਨਾ ਸ਼ੁਰੂ ਕਰ ਦਿੱਤਾ, ਜਿਸ ਨੇ ਸਦਾ-ਬਿਰ ਹਰਿ-ਨਾਮ (ਦੀ) ਖੁਰਾਕ ਖਾਣੀ ਸ਼ੁਰੂ ਕਰ ਦਿੱਤੀ ਉਸ ਨੂੰ (ਮਾਇਆ ਦੀ ਤ੍ਰਿਸ਼ਨਾ ਵਲੋਂ) ਸ਼ਾਂਤੀ ਆ ਜਾਂਦੀ ਹੈ ।੧।

ਜੇਹੜਾ ਮਨੁੱਖ ਹਰ ਵੇਲੇ ਪਰਮਾਤਮਾ ਦੀ ਸਿਫਤਿ-ਸਾਲਾਹ ਕਰਦਾ ਹੈ, ਪ੍ਰਭੂ ਦੇ ਗੁਣ ਗਾਂਦਾ ਹੈ, ਉਸ ਨੇ (ਮਾਨੋ) ਕਈ ਕਿਸਮਾਂ ਦੇ (ਵੰਨ ਸੁਵੰਨੇ) ਕੱਪੜੇ ਪਹਿਨ ਲਏ ਹਨ (ਤੇ ਉਹ ਇਹਨਾਂ ਸੋਹਣੀਆਂ ਪੁਸ਼ਾਕਾਂ ਦਾ ਆਨੰਦ ਮਾਣ ਰਿਹਾ ਹੈ) ।੨।

ਹੇ ਭਾਈ ! ਜੇਹੜਾ ਮਨੁੱਖ ਆਪਣੇ ਹਿਰਦੇ ਵਿਚ ਪਰਮਾਤਮਾ ਦੇ ਮਿਲਾਪ ਦਾ ਰਾਹ ਤੱਕਦਾ ਰਹਿੰਦਾ ਹੈ, ਉਹ (ਮਾਨੋ) ਹਾਥੀ ਰਥਾਂ ਘੋੜਿਆਂ ਦੀ ਸਵਾਰੀ (ਦਾ ਸੁਖ ਮਾਣ ਰਿਹਾ ਹੈ) ।੩।

ਹੇ ਨਾਨਕ ! ਜਿਸ ਮਨੁੱਖ ਨੇ ਆਪਣੇ ਮਨ ਵਿਚ ਹਿਰਦੇ ਵਿਚ ਪਰਮਾਤਮਾ ਦੇ ਚਰਨਾਂ ਦਾ ਧਿਆਨ ਧਰਨਾ ਸ਼ੁਰੂ ਕਰ ਦਿੱਤਾ ਹੈ, ਉਸ ਦਾਸ ਨੇ ਸੁਖਾਂ ਦੇ ਖਜ਼ਾਨੇ ਪ੍ਰਭੂ ਨੂੰ ਲੱਭ ਲਿਆ ਹੈ ।੪।੨।੫੬।

**ਧਨਾਸਰੀ ਮਹਲਾ ੫ ॥ ਗੁਰ ਕੇ ਚਰਨ ਜੀਅ ਕਾ ਨਿਸਤਾਰਾ ॥ ਸਮੁੰਦੁ ਸਾਗਰੁ ਜਿਨਿ ਖਿਨ ਮਹਿ ਤਾਰਾ ॥੧॥ ਰਹਾਉ ॥**  
**ਕੋਈ ਹੋਆ ਕ੍ਰਮ ਰਤੁ ਕੋਈ ਤੀਰਥ ਨਾਇਆ ॥ ਦਾਸੀ ਹਰਿ ਕਾ ਨਾਮੁ ਧਿਆਇਆ ॥੧॥ ਬੰਧਨ ਕਾਟਨਹਾਰੁ ਸੁਆਮੀ**  
**॥ ਜਨ ਨਾਨਕੁ ਸਿਮਰੈ ਅੰਤਰਜਾਮੀ ॥੨॥੩॥੫੭॥ {ਪੰਨਾ ੬੮੪}**

**ਪਦ ਅਰਥ** :—ਜੀਅ ਕਾ—ਜਿੰਦ ਦਾ । ਨਿਸਤਾਰਾ—ਪਾਰ-ਉਤਾਰਾ । ਸਾਗਰੁ—ਸਮੁੰਦਰ । ਜਿਨਿ—ਜਿਸ (ਗੁਰੂ) ਨੇ । ਤਾਰਾ—ਪਾਰ ਲੰਘਾ ਦਿੱਤਾ ।੧। ਰਹਾਉ।

ਕ੍ਰਮ—ਕਰਮ, ਧਾਰਮਿਕ ਰਸਮਾਂ, ਕਰਮ ਕਾਂਡ । ਰਤੁ—ਮਸਤ, ਪ੍ਰੇਮੀ । ਤੀਰਥ—ਤੀਰਥਾਂ ਉੱਤੇ । ਦਾਸੀ—ਦਾਸਾਂ ਨੇ ।੧।

ਕਾਟਨਹਾਰੁ—ਕੱਟ ਸਕਣ ਵਾਲਾ । ਸੁਆਮੀ—ਮਾਲਕ । ਨਾਨਕੁ ਸਿਮਰੈ—ਨਾਨਕ ਸਿਮਰਦਾ ਹੈ ।੨।

**ਅਰਥ** :—ਹੇ ਭਾਈ ! ਜਿਸ (ਗੁਰੂ) ਨੇ (ਸਰਨ ਆਏ ਮਨੁੱਖ ਨੂੰ ਸਦਾ) ਇਕ ਛਿਨ ਵਿਚ ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਦਿੱਤਾ; ਉਸ ਗੁਰੂ ਦੇ ਚਰਨਾਂ ਦਾ ਧਿਆਨ ਜਿੰਦ ਵਾਸਤੇ ਸੰਸਾਰ-ਸਮੁੰਦਰ ਤੋਂ ਪਾਰ ਲੰਘਣ ਲਈ ਵਸੀਲਾ ਹਨ ।੧। ਰਹਾਉ।

ਹੇ ਭਾਈ ! ਕੋਈ ਮਨੁੱਖ ਧਾਰਮਿਕ ਰਸਮਾਂ ਦਾ ਪ੍ਰੇਮੀ ਬਣ ਜਾਂਦਾ ਹੈ; ਕੋਈ ਮਨੁੱਖ ਤੀਰਥਾਂ ਉੱਤੇ ਇਸ਼ਨਾਨ ਕਰਦਾ ਫਿਰਦਾ ਹੈ । ਪਰਮਾਤਮਾ ਦੇ ਦਾਸਾਂ ਨੇ (ਸਦਾ) ਪਰਮਾਤਮਾ ਦਾ ਨਾਮ ਹੀ ਸਿਮਰਿਆ ਹੈ ।੧।

ਹੇ ਭਾਈ ! ਦਾਸ ਨਾਨਕ (ਭੀ ਉਸ ਪਰਮਾਤਮਾ ਦਾ ਨਾਮ) ਸਿਮਰਦਾ ਹੈ ਜੋ ਸਭ ਦੇ ਦਿਲ ਦੀ ਜਾਣਨ ਵਾਲਾ ਹੈ, ਜੋ ਸਭ ਦਾ ਮਾਲਕ ਹੈ, ਜੋ (ਜੀਵਾਂ ਦੇ ਮਾਇਆ ਦੇ) ਬੰਧਨ ਕੱਟਣ ਦੀ ਸਮਰਥਾ ਰੱਖਦਾ ਹੈ ।੨।੩।੫੭।

**ਧਨਾਸਰੀ ਮਹਲਾ ੫ ॥ ਕਿਤੈ ਪ੍ਰਕਾਰਿ ਨ ਤੂਟਉ ਪ੍ਰੀਤਿ ॥ ਦਾਸ ਤੇਰੇ ਕੀ ਨਿਰਮਲ ਰੀਤਿ ॥੧॥ ਰਹਾਉ ॥ ਜੀਅ ਪ੍ਰਾਨ**  
**ਮਨ ਧਨ ਤੇ ਪਿਆਰਾ ॥ ਹਉਮੈ ਬੰਧੁ ਹਰਿ ਦੇਵਣਹਾਰਾ ॥੧॥ ਚਰਨ ਕਮਲ ਸਿਉ ਲਾਗਉ ਨੇਹੁ ॥ ਨਾਨਕ ਕੀ ਬੇਨੰਤੀ**  
**ਏਹ ॥੨॥੪॥੫੮॥ {ਪੰਨਾ ੬੮੪}**

**ਪਦ ਅਰਥ :**—ਕਿਤੈ ਪ੍ਰਕਾਰਿ—ਕਿਸੇ ਤਰ੍ਹਾਂ ਭੀ । ਨ ਤੂਟਉ—ਟੁੱਟ ਨਾਹ ਜਾਏ । ਨਿਰਮਲ—ਪਵਿਤ੍ਰ । ਰੀਤਿ—ਜੀਵਨ-ਜੁਗਤਿ, ਜੀਵਨ-ਮਰਯਾਦਾ, ਰਹਿਣੀ-ਬਹਿਣੀ ।੧।ਰਹਾਉ।

ਜੀਅ ਤੇ—ਜਿੰਦ ਨਾਲੋਂ । ਬੰਧੁ—ਰੋਕ, ਬੰਨ੍ਹ । ਦੇਵਣਹਾਰਾ—ਦੇਣ-ਜੋਗਾ ।੧।

ਸਿਉ—ਨਾਲ । ਲਾਗਉ—ਲੱਗੀ ਰਹੇ । ਨੇਹੁ—ਪਿਆਰ, ਪ੍ਰੀਤਿ ।੨।

**ਅਰਥ :**—ਹੇ ਪ੍ਰਭੂ ! ਤੇਰੇ ਦਾਸਾਂ ਦੀ ਰਹਿਣੀ-ਬਹਿਣੀ ਪਵਿਤ੍ਰ ਰਹਿੰਦੀ ਹੈ, ਤਾਂ ਕਿ ਕਿਸੇ ਤਰ੍ਹਾਂ ਭੀ (ਉਹਨਾਂ ਦੀ ਤੇਰੇ ਨਾਲੋਂ) ਪ੍ਰੀਤਿ ਟੁੱਟ ਨਾਹ ਜਾਏ ।੧।ਰਹਾਉ।

ਹੇ ਭਾਈ ! ਪਰਮਾਤਮਾ ਦੇ ਦਾਸਾਂ ਨੂੰ ਆਪਣੀ ਜਿੰਦ ਨਾਲੋਂ, ਪ੍ਰਾਣਾਂ ਨਾਲੋਂ, ਮਨ ਨਾਲੋਂ, ਧਨ ਨਾਲੋਂ, ਉਹ ਪਰਮਾਤਮਾ ਸਦਾ ਪਿਆਰਾ ਲੱਗਦਾ ਹੈ ਜੋ ਹਉਮੈ ਦੇ ਰਾਹ ਵਿਚ ਬੰਨ੍ਹ ਮਾਰਨ ਦੀ ਸਮਰਥਾ ਰੱਖਦਾ ਹੈ ।੧।

ਹੇ ਭਾਈ ! ਨਾਨਕ ਦੀ (ਭੀ ਪਰਮਾਤਮਾ ਦੇ ਦਰ ਤੇ ਸਦਾ) ਇਹੀ ਅਰਦਾਸ ਹੈ ਕਿ ਉਸ ਦੇ ਸੋਹਣੇ ਚਰਨਾਂ ਨਾਲ (ਨਾਨਕ ਦਾ) ਪਿਆਰ ਬਣਿਆ ਰਹੇ ।੨।੪।੫੮।

**ੴ ਸਤਿਗੁਰ ਪ੍ਰਸਾਦਿ ॥**

ਧਨਾਸਰੀ ਮਹਲਾ ੯ ॥ ਕਾਹੇ ਰੇ ਬਨ ਖੋਜਨ ਜਾਈ ॥ ਸਰਬ ਨਿਵਾਸੀ ਸਦਾ ਅਲੇਪਾ ਤੋਹੀ ਸੰਗਿ ਸਮਾਈ ॥੧॥ ਰਹਾਉ  
॥ ਪੁਹਪ ਮਧਿ ਜਿਉ ਬਾਸੁ ਬਸਤੁ ਹੈ ਮੁਕਰ ਮਾਹਿ ਜੈਸੇ ਛਾਈ ॥ ਤੈਸੇ ਹੀ ਹਰਿ ਬਸੇ ਨਿਰੰਤਰਿ ਘਟ ਹੀ ਖੋਜਹੁ ਭਾਈ  
॥੧॥ ਬਾਹਰਿ ਭੀਤਰਿ ਏਕੋ ਜਾਨਹੁ ਇਹੁ ਗੁਰ ਗਿਆਨੁ ਬਤਾਈ ॥ ਜਨ ਨਾਨਕ ਬਿਨੁ ਆਪਾ ਚੀਨੈ ਮਿਟੈ ਨ ਭ੍ਰਮ ਕੀ  
ਕਾਈ ॥੨॥੧॥ {ਪੰਨਾ ੬੮੪}

**ਪਦ ਅਰਥ :**—ਕਾਹੇ—ਕਾਹਦੇ ਵਾਸਤੇ ? ਰੇ—ਹੇ ਭਾਈ ! ਬਨ—ਜੰਗਲਾਂ ਵਿਚ । ਬਨਿ—ਜੰਗਲ ਵਿਚ । ਨਿਵਾਸੀ—ਵੱਸਣ ਵਾਲਾ । ਅਲੇਪਾ—ਨਿਰਲੇਪ, ਮਾਇਆ ਦੇ ਪ੍ਰਭਾਵ ਤੋਂ ਸੁਤੰਤਰ । ਤੋਹੀ ਸੰਗਿ—ਤੇ ਸੰਗਿ ਹੀ, ਤੇਰੇ ਨਾਲ ਹੀ ।੧।ਰਹਾਉ।

ਪੁਹਪ—ਫੁੱਲ । ਮਧਿ—ਵਿਚ । ਬਾਸੁ—ਸੁਗੰਧੀ । ਮੁਕਰ—ਸ਼ੀਸ਼ਾ । ਛਾਈ—ਛਾਇਆ, ਅਕਸ । ਨਿਰੰਤਰਿ—ਬਿਨਾ ਵਿੱਥ ਦੇ; ਹਰ ਥਾਂ, ਸਭਨਾਂ ਵਿਚ । ਘਟ ਹੀ—ਘਟਿ ਹੀ, ਹਿਰਦੇ ਵਿਚ ਹੀ {ਲਫਜ਼ 'ਘਟਿ' ਦੀ 'ਿ' ਕ੍ਰਿਆ ਵਿਸ਼ੇਸ਼ਣ 'ਹੀ' ਦੇ ਕਾਰਨ ਉੱਡ ਗਈ ਹੈ} । ਭਾਈ—ਹੇ ਭਾਈ ! ।੧।

ਭੀਤਰਿ—(ਆਪਣੇ ਸਰੀਰ ਦੇ) ਅੰਦਰ । ਗੁਰ ਗਿਆਨੁ—ਗੁਰੂ ਦਾ ਗਿਆਨ । ਗੁਰਿ—ਗੁਰੂ ਨੇ । ਆਪਾ—ਆਪਣਾ ਆਪ, ਆਪਣਾ ਆਤਮਕ ਜੀਵਨ । ਬਿਨੁ ਚੀਨੈ—ਪਰਖਣ ਤੋਂ ਬਿਨਾ । ਭ੍ਰਮ—ਭਟਕਣਾ । ਕਾਈ—ਹਰੇ ਰੰਗ ਦਾ ਜਾਲਾ ਜੋ ਉਸ ਥਾਂ ਲੱਗ ਜਾਂਦਾ ਹੈ ਜਿੱਥੇ ਪਾਣੀ ਕਾਫੀ ਚਿਰ ਖਲੋਤਾ ਰਹੇ । ਇਸ ਜਾਲੇ ਦੇ ਕਾਰਨ ਪਾਣੀ ਜ਼ਮੀਨ ਵਿਚ ਰਚ ਨਹੀਂ ਸਕਦਾ । ਇਸੇ ਤਰ੍ਹਾਂ ਭਟਕਣਾ ਦੇ ਜਾਲੇ ਦੇ ਕਾਰਨ ਪਾਣੀ ਜ਼ਮੀਨ ਮਨ ਦੇ ਅੰਦਰ ਅਸਰ ਨਹੀਂ ਕਰਦੀ ।੨।

**ਅਰਥ :**—ਹੇ ਭਾਈ ! (ਪਰਮਾਤਮਾ ਨੂੰ) ਲੱਭਣ ਵਾਸਤੇ ਤੂੰ ਜੰਗਲਾਂ ਵਿਚ ਕਿਉਂ ਜਾਂਦਾ ਹੈਂ ? ਪਰਮਾਤਮਾ ਸਭ ਵਿਚ ਵੱਸਣ ਵਾਲਾ ਹੈ, (ਫਿਰ ਭੀ) ਸਦਾ (ਮਾਇਆ ਦੇ ਪ੍ਰਭਾਵ ਤੋਂ) ਨਿਰਲੇਪ ਰਹਿੰਦਾ ਹੈ । ਉਹ ਪਰਮਾਤਮਾ ਤੇਰੇ ਨਾਲ ਹੀ ਵੱਸਦਾ ਹੈ ।੧।ਰਹਾਉ।

ਹੇ ਭਾਈ ! ਜਿਵੇਂ ਫੁੱਲ ਵਿਚ ਸੁਗੰਧੀ ਵੱਸਦੀ ਹੈ, ਜਿਵੇਂ ਸ਼ੀਸ਼ੇ ਵਿਚ (ਸ਼ੀਸ਼ਾ ਵੇਖਣ ਵਾਲੇ ਦਾ) ਅਕਸ ਵੱਸਦਾ ਹੈ, ਤਿਵੇਂ ਪਰਮਾਤਮਾ ਇਕ-ਰਸ ਸਭਨਾਂ ਦੇ ਅੰਦਰ ਵੱਸਦਾ ਹੈ । (ਇਸ ਵਾਸਤੇ, ਉਸ ਨੂੰ) ਆਪਣੇ ਹਿਰਦੇ ਵਿਚ ਹੀ ਲੱਭ ।੧।

ਹੇ ਭਾਈ ! ਗੁਰੂ ਦਾ (ਆਤਮਕ ਜੀਵਨ ਦਾ) ਉਪਦੇਸ਼ ਇਹ ਦੱਸਦਾ ਹੈ ਕਿ (ਆਪਣੇ ਸਰੀਰ ਦੇ) ਅੰਦਰ (ਅਤੇ ਆਪਣੇ ਸਰੀਰ ਤੋਂ) ਬਾਹਰ (ਹਰ ਥਾਂ) ਇਕ ਪਰਮਾਤਮਾ ਨੂੰ (ਵੱਸਦਾ) ਸਮਝੋ । ਹੇ ਦਾਸ ਨਾਨਕ ! ਆਪਣਾ ਆਤਮਕ ਜੀਵਨ ਪਰਖਣ ਤੋਂ ਬਿਨਾ (ਮਨ ਉੱਤੇ) ਭਟਕਣਾ ਦਾ ਜਾਲਾ ਦੂਰ ਨਹੀਂ ਹੋ ਸਕਦਾ (ਤੇ, ਉਤਨਾ ਚਿਰ ਸਰਬ-ਵਿਆਪਕ ਪਰਮਾਤਮਾ ਦੀ ਸੂਝ ਨਹੀਂ ਆ ਸਕਦੀ) । ੨।੧।

**ਧਨਾਸਰੀ ਮਹਲਾ ੯ ॥ ਸਾਧੋ ਇਹੁ ਜਗੁ ਭਰਮ ਭੁਲਾਨਾ ॥ ਰਾਮ ਨਾਮ ਕਾ ਸਿਮਰਨੁ ਛੋਡਿਆ ਮਾਇਆ ਹਾਥਿ ਬਿਕਾਨਾ ॥੧॥ ਰਹਾਉ ॥ ਮਾਤ ਪਿਤਾ ਭਾਈ ਸੁਤ ਬਨਿਤਾ ਤਾ ਕੈ ਰਸਿ ਲਪਟਾਨਾ ॥ ਜੋਬਨੁ ਧਨੁ ਪ੍ਰਭਤਾ ਕੈ ਮਦ ਮੈ ਅਹਿਨਿਸਿ ਰਹੈ ਦਿਵਾਨਾ ॥੧॥ ਦੀਨ ਦਇਆਲ ਸਦਾ ਦੁਖਭੰਜਨ ਤਾ ਸਿਉ ਮਨੁ ਨ ਲਗਾਨਾ ॥ ਜਨ ਨਾਨਕ ਕੋਟਨ ਮੈ ਕਿਨਹੂ ਗੁਰਮੁਖਿ ਹੋਇ ਪਛਾਨਾ ॥੨॥੨॥ {ਪੰਨਾ ੬੮੪}**

**ਪਦ ਅਰਥ :**—ਸਾਧੋ—ਹੇ ਸੰਤ ਜਨੋ ! ਭਰਮਿ—(ਮਾਇਆ ਦੀ) ਭਟਕਣਾ ਵਿਚ (ਪੈ ਕੇ) । ਭੁਲਾਨਾ—ਕੁਰਾਹੇ ਪਿਆ ਹੋਇਆ ਹੈ । ਹਾਥਿ—ਹੱਥ ਵਿਚ । ਬਿਕਾਨਾ—ਵਿਕਿਆ ਹੋਇਆ ਹੈ । ੧।ਰਹਾਉ।

ਸੁਤ—ਪੁੱਤਰ । ਬਨਿਤਾ—ਇਸਤ੍ਰੀ । ਤਾ ਕੈ ਰਸਿ—ਉਹਨਾਂ ਦੇ ਮੋਹ ਵਿਚ । ਲਪਟਾਨਾ—ਫਸਿਆ ਰਹਿੰਦਾ ਹੈ । ਜੋਬਨੁ—ਜਵਾਨੀ । ਪ੍ਰਭਤਾ—ਤਾਕਤ, ਹੁਕੂਮਤ । ਮਦ—ਨਸ਼ਾ । ਮੈ—ਵਿਚ । ਅਹਿ—ਦਿਨ । ਨਿਸਿ—ਰਾਤ । ਦਿਵਾਨਾ—ਪਾਗਲ, ਝੱਲਾ । ੧।

ਦੁਖ ਭੰਜਨ—ਦੁੱਖਾਂ ਦਾ ਨਾਸ ਕਰਨ ਵਾਲਾ । ਸਿਉ—ਨਾਲ । ਨਾਨਕ—ਹੇ ਨਾਨਕ ! ਕੋਟਨ ਮੈ—ਕ੍ਰੋੜਾਂ ਵਿਚ । ਕਿਨਹੂ—ਕਿਸੇ ਵਿਰਲੇ ਨੇ । ਗੁਰਮੁਖਿ ਹੋਇ—ਗੁਰੂ ਦੀ ਸਰਨ ਪੈ ਕੇ । ੨।

**ਅਰਥ :**—ਹੇ ਸੰਤ ਜਨੋ ! ਇਹ ਜਗਤ (ਮਾਇਆ ਦੀ) ਭਟਕਣਾ ਵਿਚ (ਪੈ ਕੇ) ਕੁਰਾਹੇ ਪਿਆ ਰਹਿੰਦਾ ਹੈ । ਪ੍ਰਭੂ ਦੇ ਨਾਮ ਦਾ ਸਿਮਰਨ ਛੱਡੀ ਰੱਖਦਾ ਹੈ, ਤੇ, ਮਾਇਆ ਦੇ ਹੱਥ ਵਿਚ ਵਿਕਿਆ ਰਹਿੰਦਾ ਹੈ (ਮਾਇਆ ਦੇ ਵੱਟੇ ਆਤਮਕ ਜੀਵਨ ਗਵਾ ਦੇਂਦਾ ਹੈ) । ੧।ਰਹਾਉ।

ਹੇ ਸੰਤ ਜਨੋ ! ਮਾਂ, ਪਿਉ, ਭਰਾ, ਪੁੱਤਰ, ਇਸਤ੍ਰੀ—(ਭੁੱਲਾ ਹੋਇਆ ਜਗਤ) ਇਹਨਾਂ ਦੇ ਮੋਹ ਵਿਚ ਫਸਿਆ ਰਹਿੰਦਾ ਹੈ । ਜਵਾਨੀ, ਧਨ, ਤਾਕਤ ਦੇ ਨਸ਼ੇ ਵਿਚ ਜਗਤ ਦਿਨ ਰਾਤ ਝੱਲਾ ਹੋਇਆ ਰਹਿੰਦਾ ਹੈ । ੧।

ਜੇਹੜਾ ਪਰਮਾਤਮਾ ਦੀਨਾਂ ਉਤੇ ਦਇਆ ਕਰਨ ਵਾਲਾ ਹੈ, ਜੇਹੜਾ ਸਾਰੇ ਦੁੱਖਾਂ ਦਾ ਨਾਸ ਕਰਨ ਵਾਲਾ ਹੈ, ਜਗਤ ਉਸ ਨਾਲ ਆਪਣਾ ਮਨ ਨਹੀਂ ਜੋੜਦਾ । ਹੇ ਦਾਸ ਨਾਨਕ ! (ਆਖ—) ਕ੍ਰੋੜਾਂ ਵਿਚੋਂ ਕਿਸੇ ਵਿਰਲੇ ਮਨੁੱਖ ਨੇ ਗੁਰੂ ਦੀ ਸਰਨ ਪੈ ਕੇ ਪਰਮਾਤਮਾ ਨਾਲ ਸਾਂਝ ਪਾਈ ਹੈ । ੨।੨।

**ਧਨਾਸਰੀ ਮਹਲਾ ੯ ॥ ਤਿਹ ਜੋਗੀ ਕਉ ਜੁਗਤਿ ਨ ਜਾਨਉ ॥ ਲੋਭ ਮੋਹ ਮਾਇਆ ਮਮਤਾ ਫੁਨਿ ਜਿਹ ਘਟਿ ਮਾਹਿ ਪਛਾਨਉ ॥੧॥ ਰਹਾਉ ॥ ਪਰ ਨਿੰਦਾ ਉਸਤਤਿ ਨਹ ਜਾ ਕੈ ਕੰਚਨ ਲੋਹ ਸਮਾਨੋ ॥ ਹਰਖ ਸੋਗ ਤੇ ਰਹੈ ਅਤੀਤਾ ਜੋਗੀ ਤਾਹਿ ਬਖਾਨੋ ॥੧॥ ਚੰਚਲ ਮਨੁ ਦਹਦਿਸਿ ਕਉ ਧਾਵਤ ਅਚਲ ਜਾਹਿ ਠਹਰਾਨੋ ॥ ਕਹੁ ਨਾਨਕ ਇਹ ਬਿਧਿ ਕੋ ਜੋ ਨਹੁ ਮੁਕਤਿ ਤਾਹਿ ਤੁਮ ਮਾਨੋ ॥੨॥੩॥ {ਪੰਨਾ ੬੮੫}**

**ਪਦ ਅਰਥ :**—ਤਿਹ ਜੋਗੀ ਕਉ—ਉਸ ਜੋਗੀ ਨੂੰ । ਜੁਗਤਿ—ਸਹੀ ਜੀਵਨ-ਜਾਚ । ਜਾਨਉ—ਜਾਨਉਂ, ਮੈਂ ਸਮਝਦਾ ਹਾਂ । ਫੁਨਿ—ਫਿਰ, ਅਤੇ । ਜਿਹ ਘਟ ਮਾਹਿ—ਜਿਸ (ਜੋਗੀ) ਦੇ ਹਿਰਦੇ ਵਿਚ । ਪਛਾਨਉ—ਪਛਾਨਉਂ, ਮੈਂ ਪਛਾਣਦਾ ਹਾਂ । ੧।ਰਹਾਉ।

ਜਾ ਕੈ—ਜਿਸ ਦੇ ਹਿਰਦੇ ਵਿਚ । ਕੰਚਨ—ਸੋਨਾ । ਲੋਹ—ਲੋਹਾ । ਸਮਾਨੋ—ਇਕੋ ਜਿਹਾ । ਹਰਖ—ਖੁਸ਼ੀ । ਸੋਗ—ਗਮ । ਤੇ—ਤੋਂ । ਅਤੀਤਾ—ਵਿਰਕਤ, ਪਰੇ । ਤਾਹਿ—ਉਸ ਨੂੰ ਹੀ । ਬਖਾਨੋ—ਬਖਾਨੁ, ਆਖ । ੧।

ਚੰਚਲ—ਭਟਕਣ ਵਾਲਾ । ਦਹ—ਦਸ । ਦਿਸਿ—ਪਾਸਾ । ਕਉ—ਨੂੰ, ਵਲ । ਜਾਹਿ—ਜਿਸ ਨੇ । ਅਚਲੁ—  
ਅਡੋਲ । ਕੋ—ਦਾ । ਇਹ ਬਿਧਿ ਕੋ—ਇਸ ਕਿਸਮ ਦਾ । ਮੁਕਤਿ—ਵਿਕਾਰਾਂ ਤੋਂ ਖਲਾਸੀ । ਮਾਨੋ—ਮਾਨੁ,  
ਸਮਝ ।੨।

**ਅਰਥ :**—ਹੇ ਭਾਈ ! ਜਿਸ (ਜੋਗੀ) ਦੇ ਹਿਰਦੇ ਵਿਚ ਮੈਂ ਲੋਭ ਮਾਇਆ ਦੇ ਮੋਹ ਅਤੇ ਮਮਤਾ (ਦੀਆਂ ਲਹਰਾਂ ਉੱਠ  
ਰਹੀਆਂ) ਵੇਖਦਾ ਹਾਂ, ਮੈਂ ਸਮਝਦਾ ਹਾਂ ਕਿ ਉਸ ਜੋਗੀ ਨੂੰ (ਸਹੀ) ਜੀਵਨ-ਜਾਚ (ਅਜੇ) ਨਹੀਂ ਆਈ ।੧। ਰਹਾਉ ।

ਹੇ ਭਾਈ ! ਜਿਸ ਮਨੁੱਖ ਦੇ ਹਿਰਦੇ ਵਿਚ ਪਰਾਈ ਨਿੰਦਿਆ ਨਹੀਂ ਹੈ, ਪਰਾਈ ਖੁਸ਼ਾਮਦ ਨਹੀਂ ਹੈ, ਜਿਸ ਨੂੰ ਸੋਨਾ ਲੋਹਾ  
ਇਕੋ ਜਿਹੇ ਦਿੱਸਦੇ ਹਨ, ਜੇਹੜਾ ਮਨੁੱਖ ਖੁਸ਼ੀ ਗ਼ਮੀ ਤੋਂ ਨਿਰਲੇਪ ਰਹਿੰਦਾ ਹੈ; ਉਸ ਨੂੰ ਹੀ ਜੋਗੀ ਆਖ ।੧।

ਹੇ ਨਾਨਕ ! ਆਖ—(ਹੇ ਭਾਈ ! ) ਇਹ ਸਦਾ ਭਟਕਦਾ ਰਹਿਣ ਵਾਲਾ ਮਨ ਦਸੀਂ ਦੌੜਦਾ ਫਿਰਦਾ ਹੈ । ਜਿਸ ਮਨੁੱਖ  
ਨੇ ਇਸ ਨੂੰ ਅਡੋਲ ਕਰ ਕੇ ਟਿਕਾ ਲਿਆ ਹੈ, ਜੇਹੜਾ ਮਨੁੱਖ ਇਸ ਕਿਸਮ ਦਾ ਹੈ, ਸਮਝ ਲੈ ਕਿ ਉਸ ਨੂੰ ਵਿਕਾਰਾਂ ਤੋਂ  
ਖਲਾਸੀ ਮਿਲ ਗਈ ਹੈ ।੨।੩।

**ਧਨਾਸਰੀ ਮਹਲਾ ੯ ॥ ਅਬ ਮੈ ਕਉਨੁ ਉਪਾਉ ਕਰਉ ॥ ਜਿਹ ਬਿਧਿ ਮਨ ਕੋ ਸੰਸਾ ਚੁਕੈ ਭਉ ਨਿਧਿ ਪਾਰਿ ਪਰਉ**  
**॥੧॥ ਰਹਾਉ ॥ ਜਨਮੁ ਪਾਇ ਕਛੁ ਭਲੋ ਨ ਕੀਨੋ ਤਾ ਤੇ ਅਧਿਕ ਡਰਉ ॥ ਮਨ ਬਚ ਕ੍ਰਮ ਹਰਿ ਗੁਨ ਨਹੀ ਗਾਏ ਯਹ**  
**ਜੀਅ ਸੋਚ ਧਰਉ ॥੧॥ ਗੁਰਮਤਿ ਸੁਨਿ ਕਛੁ ਗਿਆਨੁ ਨ ਉਪਜਿਓ ਪਸੁ ਜਿਉ ਉਦਰੁ ਭਰਉ ॥ ਕਹੁ ਨਾਨਕ ਪ੍ਰਭ**  
**ਬਿਰਦੁ ਪਛਾਨਉ ਤਬ ਹਉ ਪਤਿਤ ਤਰਉ ॥੨॥੪॥੯॥੯॥੧੩॥੫੮॥੪॥੯੩॥ {ਪੰਨਾ ੬੮੫}**

**ਪਦ ਅਰਥ :**—ਅਬ—ਹੁਣ । ਕਉਨੁ—ਕੇਹੜਾ ਜਤਨ । ਕਰਉ—ਕਰਉਂ, ਮੈਂ ਕਰਾਂ । ਜਿਹ ਬਿਧਿ—ਜਿਸ ਤਰੀਕੇ  
ਨਾਲ । ਕੋ—ਦਾ । ਸੰਸਾ—ਸਹਮ । ਚੁਕੈ—ਮੁੱਕ ਜਾਏ । ਭਉ ਨਿਧਿ—ਸੰਸਾਰ-ਸਮੁੰਦਰ । ਪਰਉ—ਪਰਉਂ, ਮੈਂ ਲੰਘ  
ਜਾਵਾਂ ।੧। ਰਹਾਉ ।

ਪਾਇ—ਹਾਸਲ ਕਰ ਕੇ । ਭਲੋ—ਭਲਾਈ । ਤਾ ਤੇ—ਇਸ ਤੋਂ, ਇਸ ਵਾਸਤੇ । ਅਧਿਕ—ਬਹੁਤ । ਡਰਉ—ਡਰਉਂ,  
ਮੈਂ ਡਰਦਾ ਹਾਂ । ਮਨਿ—ਮਨ ਦੀ ਰਾਹੀਂ । ਬਚਿ—ਬਚਨ ਦੀ ਰਾਹੀਂ । ਕ੍ਰਮ—ਕਰਮ ਦੀ ਰਾਹੀਂ । ਯਹ ਸੋਚ—ਇਹ  
ਚਿੰਤਾ । ਜੀਅ—ਮਨ ਵਿਚ । ਧਰਉ—ਧਰਉਂ, ਮੈਂ ਧਰਦਾ ਹਾਂ ।੧।

ਸੁਨਿ—ਸੁਣ ਕੇ । ਗਿਆਨੁ—ਆਤਮਕ ਜੀਵਨ ਦੀ ਸੂਝ । ਪਸੁ ਜਿਉ—ਪਸੂ ਵਾਂਗ । ਉਦਰੁ—ਢਿੱਡ । ਭਰਉ—  
ਭਰਉਂ, ਮੈਂ ਭਰਦਾ ਹਾਂ । ਪ੍ਰਭ—ਹੇ ਪ੍ਰਭੂ ! ਬਿਰਦੁ—ਮੁੱਢ-ਕਦੀਮਾਂ ਦਾ (ਪਿਆਰ ਵਾਲਾ) ਸੁਭਾਉ । ਹਉ—ਮੈਂ ।  
ਪਤਿਤ—ਵਿਕਾਰਾਂ ਵਿਚ ਡਿੱਗਾ ਹੋਇਆ, ਵਿਕਾਰੀ । ਤਰਉ—ਤਰਉਂ, ਮੈਂ ਤਰ ਸਕਦਾ ਹਾਂ ।੨।

**ਅਰਥ :**—ਹੇ ਭਾਈ ! ਹੁਣ ਮੈਂ ਕੇਹੜਾ ਜਤਨ ਕਰਾਂ ਜਿਸ ਤਰ੍ਹਾਂ (ਮੇਰੇ) ਮਨ ਦਾ ਸਹਮ ਮੁੱਕ ਜਾਏ, ਅਤੇ, ਮੈਂ ਸੰਸਾਰ-  
ਸਮੁੰਦਰ ਤੋਂ ਪਾਰ ਲੰਘ ਜਾਵਾਂ ।੧। ਰਹਾਉ ।

ਹੇ ਭਾਈ ! ਮਨੁੱਖਾ ਜਨਮ ਪ੍ਰਾਪਤ ਕਰ ਕੇ ਮੈਂ ਕੋਈ ਭਲਾਈ ਨਹੀਂ ਕੀਤੀ, ਇਸ ਵਾਸਤੇ ਮੈਂ ਬਹੁਤ ਡਰਦਾ ਰਹਿੰਦਾ  
ਹਾਂ । ਮੈਂ (ਆਪਣੀ) ਜਿੰਦ ਵਿਚ (ਹਰ ਵੇਲੇ) ਇਹੀ ਚਿੰਤਾ ਕਰਦਾ ਰਹਿੰਦਾ ਹਾਂ ਕਿ ਮੈਂ ਆਪਣੇ ਮਨ ਨਾਲ, ਬਚਨ  
ਨਾਲ, ਕਰਮ ਨਾਲ (ਕਦੇ ਭੀ) ਪਰਮਾਤਮਾ ਦੇ ਗੁਣ ਨਹੀਂ ਗਾਂਦਾ ਰਿਹਾ ।੧।

ਹੇ ਭਾਈ ! ਗੁਰੂ ਦੀ ਮਤਿ ਸੁਣ ਕੇ ਮੇਰੇ ਅੰਦਰ ਆਤਮਕ ਜੀਵਨ ਦੀ ਕੁਝ ਭੀ ਸੂਝ ਪੈਦਾ ਨਹੀਂ ਹੋਈ, ਮੈਂ ਪਸੂ ਵਾਂਗ  
(ਨਿੱਤ) ਆਪਣਾ ਢਿੱਡ ਭਰ ਲੈਂਦਾ ਹਾਂ । ਹੇ ਨਾਨਕ ! ਆਖ—ਹੇ ਪ੍ਰਭੂ ! ਮੈਂ ਵਿਕਾਰੀ ਤਦੋਂ ਹੀ (ਸੰਸਾਰ-ਸਮੁੰਦਰ ਤੋਂ)  
ਪਾਰ ਲੰਘ ਸਕਦਾ ਹਾਂ ਜੇ ਤੂੰ ਆਪਣਾ ਮੁੱਢ-ਕਦੀਮਾਂ ਦਾ (ਪਿਆਰ ਵਾਲਾ) ਸੁਭਾਉ ਚੇਤੇ  
ਰੱਖੇਂ ।੨।੪।੯।੯।੧੩।੫੮।੪।੯੩।

**ਨੋਟ :**—ਅਖੀਰਲੇ ਅੰਕਾਂ ਦਾ ਵੇਰਵਾ :—

੨ — ਇਸ ਸ਼ਬਦ ਦੇ ਦੋ ਬੰਦ ।

੪ — ਮ: ੯ ਦਾ ਚੌਥਾ ਸ਼ਬਦ ।

-----

੯— ਰਾਗ ਧਨਾਸਰੀ ਵਿਚ ਮਹਲਾ ੧ ਦੇ ਸ਼ਬਦ

੯— ਰਾਗ ਧਨਾਸਰੀ ਵਿਚ ਮਹਲਾ ੩ ਦੇ ਸ਼ਬਦ

੧੩—ਰਾਗ ਧਨਾਸਰੀ ਵਿਚ ਮਹਲਾ ੪ ਦੇ ਸ਼ਬਦ

੫੮—ਰਾਗ ਧਨਾਸਰੀ ਵਿਚ ਮਹਲਾ ੫ ਦੇ ਸ਼ਬਦ

੪—ਰਾਗ ਧਨਾਸਰੀ ਵਿਚ ਮਹਲਾ ੯ ਦੇ ਸ਼ਬਦ

-----

੯੩—ਸਾਰੇ ਸ਼ਬਦਾਂ ਦਾ ਜੋੜ

ਨੋਟ :—ਮਹਲਾ ੫ ਦੇ ਸ਼ਬਦ ਖਤਮ ਹੋਣ ਤੇ ੯।੯।੧੩।੫੮। ਵਾਲਾ ਜੋੜ '੮੯' ਨਹੀਂ ਦਿੱਤਾ ਗਿਆ ।

### ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ

੧ੳ ਸਤਿਗੁਰ ਪ੍ਰਸਾਦਿ ॥ ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥ ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ॥੧॥ ਕਿਆ ਬਗੁ ਬਪੁੜਾ ਛਪੜੀ ਨਾਇ ॥ ਕੀਚੜਿ ਡੂਬੈ ਮੈਲੁ ਨ ਜਾਇ ॥੧॥ ਰਹਾਉ ॥ ਰਖਿ ਰਖਿ ਚਰਨ ਧਰੇ ਵੀਚਾਰੀ ॥ ਦੁਬਿਧਾ ਛੋਡਿ ਭਏ ਨਿਰੰਕਾਰੀ ॥ ਮੁਕਤਿ ਪਦਾਰਥੁ ਹਰਿ ਰਸ ਚਾਖੇ ॥ ਆਵਣ ਜਾਣ ਰਹੇ ਗੁਰਿ ਰਾਖੇ ॥੨॥ ਸਰਵਰ ਹੰਸਾ ਛੋਡਿ ਨ ਜਾਇ ॥ ਪ੍ਰੇਮ ਭਗਤਿ ਕਰਿ ਸਹਜਿ ਸਮਾਇ ॥ ਸਰਵਰ ਮਹਿ ਹੰਸੁ ਹੰਸ ਮਹਿ ਸਾਗਰੁ ॥ ਅਕਥ ਕਥਾ ਗੁਰ ਬਚਨੀ ਆਦਰੁ ॥੩॥ ਸੁੰਨ ਮੰਡਲ ਇਕੁ ਜੋਗੀ ਬੈਸੇ ॥ ਨਾਰਿ ਨ ਪੁਰਖੁ ਕਹਹੁ ਕੋਊ ਕੈਸੇ ॥ ਤ੍ਰਿਭਵਣ ਜੋਤਿ ਰਹੇ ਲਿਵ ਲਾਈ ॥ ਸੁਰਿ ਨਰ ਨਾਥ ਸਚੇ ਸਰਣਾਈ ॥੪॥ ਆਨੰਦ ਮੂਲੁ ਅਨਾਥ ਅਧਾਰੀ ॥ ਗੁਰਮੁਖਿ ਭਗਤਿ ਸਹਜਿ ਬੀਚਾਰੀ ॥ ਭਗਤਿ ਵਛਲ ਭੈ ਕਾਟਣਹਾਰੇ ॥ ਹਉਮੈ ਮਾਰਿ ਮਿਲੇ ਪਗੁ ਧਾਰੇ ॥੫॥ ਅਨਿਕ ਜਤਨ ਕਰਿ ਕਾਲੁ ਸੰਤਾਏ ॥ ਮਰਣੁ ਲਿਖਾਇ ਮੰਡਲ ਮਹਿ ਆਏ ॥ ਜਨਮੁ ਪਦਾਰਥੁ ਦੁਬਿਧਾ ਖੋਵੈ ॥ ਆਪੁ ਨ ਚੀਨਸਿ ਭ੍ਰਮਿ ਭ੍ਰਮਿ ਰੋਵੈ ॥੬॥ ਕਹਤਉ ਪੜਤਉ ਸੁਣਤਉ ਏਕ ॥ ਧੀਰਜ ਧਰਮੁ ਧਰਣੀਧਰ ਟੇਕ ॥ ਜਤੁ ਸਤੁ ਸੰਜਮੁ ਰਿਦੈ ਸਮਾਏ ॥ ਚਉਥੇ ਪਦ ਕਉ ਜੇ ਮਨੁ ਪਤੀਆਏ ॥੭॥ ਸਾਚੇ ਨਿਰਮਲ ਮੈਲੁ ਨ ਲਾਗੈ ॥ ਗੁਰ ਕੈ ਸਬਦਿ ਭਰਮ ਭਉ ਭਾਗੈ ॥ ਸੂਰਤਿ ਮੂਰਤਿ ਆਦਿ ਅਨੂਪੁ ॥ ਨਾਨਕੁ ਜਾਚੈ ਸਾਚੁ ਸਰੂਪੁ ॥੮॥੧॥ {ਪੰਨਾ ੬੮੫}

ਪਦ ਅਰਥ :—ਰਤਨੀ—ਰਤਨਾਂ ਨਾਲ, ਸੋਹਣੇ ਜੀਵਨ—ਉਪਦੇਸ਼ । ਭਰਪੂਰੇ—ਨਕਾ ਨਕ ਭਰਿਆ ਹੋਇਆ । ਸੰਤ—ਗੁਰਮੁਖਿ ਬੰਦੇ । ਚੁਗਹਿ—ਚੁਗਦੇ ਹਨ । ਚੋਗ—ਖੁਰਾਕ, ਆਤਮਕ ਜੀਵਨ ਦੀ ਖੁਰਾਕ । ਪ੍ਰਾਨਪਤਿ—ਪਰਮਾਤਮਾ ।੧।

ਬਗੁ—ਬਗਲਾ । ਬਪੁੜਾ—ਵਿਚਾਰਾ । ਨਾਇ—ਨ੍ਹਾਉਂਦਾ ਹੈ । ਕੀਚੜਿ—ਚਿੱਕੜ ਵਿਚ ।੧। ਰਹਾਉ ।

ਰਖਿ ਰਖਿ—ਰੱਖ ਕੇ, ਰੱਖ ਕੇ, ਧਿਆਨ ਨਾਲ । ਵੀਚਾਰੀ—ਵੀਚਾਰ ਦੇ ਆਸਰੇ । ਦੁਬਿਧਾ—ਕਿਸੇ ਹੋਰ ਆਸਰੇ ਦੀ ਭਾਲ । ਰਹੇ—ਮੁੱਕ ਜਾਂਦੇ ਹਨ । ਗੁਰਿ—ਗੁਰੂ ਨੇ ।੨।

ਸਹਜਿ—ਸਹਜ ਵਿਚ, ਅਡੋਲ ਆਤਮਕ ਅਵਸਥਾ ਵਿਚ । ਆਦਰੁ—ਇੱਜ਼ਤ ।੩।

ਸੁੰਨ ਮੰਡਲ—ਅਫੂਰ ਅਵਸਥਾ, ਉਹ ਅਵਸਥਾ ਜਿਥੇ ਮਾਇਆ ਦੇ ਫੁਰਨਿਆਂ ਵਲੋਂ ਸੁੰਢ ਹੈ । ਜੋਗੀ—ਪ੍ਰਭੂ-ਚਰਨਾਂ ਵਿਚ ਜੁੜਿਆ ਹੋਇਆ । ਤ੍ਰਿਭਵਣ ਜੋਤਿ—ਉਹ ਪ੍ਰਭੂ ਜਿਸ ਦੀ ਜੋਤਿ ਤਿੰਨਾਂ ਭਵਨਾਂ ਵਿਚ ਹੈ । ਸੁਰਿ—ਦੇਵਤੇ ।੪।

ਆਨੰਦ ਮੂਲੁ—ਆਨੰਦ ਦਾ ਸੋਮਾ । ਭਗਤਿ ਵਛਲ—ਭਗਤੀ ਨਾਲ ਪਿਆਰ ਕਰਨ ਵਾਲਾ । ਪਗੁ ਧਾਰੇ—(ਸਤਸੰਗ ਵਿਚ) ਪੈਰ ਟਿਕਾ ਕੇ, ਜਾ ਕੇ ।੫।

ਕਰਿ—ਕਰ ਕੇ, ਕਰਨ ਤੇ ਭੀ । ਕਾਲੁ—ਮੌਤ, ਮੌਤ ਦਾ ਡਰ, ਆਤਮਕ ਮੌਤ । ਮੰਡਲ—ਜਗਤ । ਮਰਣੁ—ਮੌਤ, ਆਤਮਕ ਮੌਤ । ਖੋਵੈ—ਗਵਾ ਲੈਂਦਾ ਹੈ । ਆਪੁ—ਆਪਣੇ ਆਪ ਨੂੰ, ਆਪਣੇ ਆਤਮਕ ਜੀਵਨ ਨੂੰ । ੬।

ਏਕ—ਇਕ ਪ੍ਰਭੂ ਦੀ (ਸਿਫਤਿ—ਸਾਲਾਹ) । ਧਰਣੀਧਰ—ਧਰਤੀ ਦਾ ਆਸਰਾ ਪ੍ਰਭੂ । ਚਉਥਾ ਪਦ—ਉਹ ਆਤਮਕ ਅਵਸਥਾ ਜਿਥੇ ਮਾਇਆ ਦੇ ਤਿੰਨ ਗੁਣ ਜ਼ੋਰ ਨਹੀਂ ਪਾ ਸਕਦੇ । ਪਤੀਆਇ—ਗਿਝਾ ਲਏ । ੭।

ਸੂਰਤਿ—ਸ਼ਕਲ । ਮੂਰਤਿ—ਹਸਤੀ, ਵਜ੍ਰਦ, ਹੋਂਦ । ਅਨੂਪੁ—ਜੋ ਉਪਮਾ ਤੋਂ ਪਰੇ ਹੈ, ਜਿਸ ਵਰਗਾ ਹੋਰ ਕੋਈ ਨਹੀਂ । ਸਾਚੁ ਸਰੂਪੁ—ਜਿਸ ਦਾ ਸਰੂਪ ਸਦਾ ਕਾਇਮ ਰਹਿਣ ਵਾਲਾ ਹੈ । ੮।

**ਅਰਥ :**—ਵਿਚਾਰਾ ਬਗਲਾ ਛਪੜੀ ਵਿਚ ਕਾਹਦੇ ਲਈ ਨ੍ਹਾਉਂਦਾ ਹੈ ? (ਕੁੱਝ ਨਹੀਂ ਖੱਟਦਾ, ਸਗੋਂ ਛਪੜੀ ਵਿਚ ਨ੍ਹਾ ਕੇ) ਚਿੱਕੜ ਵਿਚ ਡੁੱਬਦਾ ਹੈ, (ਉਸ ਦੀ ਇਹ) ਮੈਲ ਦੂਰ ਨਹੀਂ ਹੁੰਦੀ (ਜੇਹੜਾ ਮਨੁੱਖ ਗੁਰੂ-ਸਮੁੰਦਰ ਨੂੰ ਛੱਡ ਕੇ ਦੇਵੀ ਦੇਵਤਿਆਂ ਆਦਿਕ ਹੋਰ ਹੋਰ ਦੇ ਆਸਰੇ ਭਾਲਦਾ ਹੈ ਉਹ, ਮਾਨੋ, ਛਪੜੀ ਵਿਚ ਹੀ ਨ੍ਹਾ ਰਿਹਾ ਹੈ । ਉਥੋਂ ਉਹ ਹੋਰ ਮਾਇਆ-ਮੋਹ ਦੀ ਮੈਲ ਸਹੇੜ ਲੈਂਦਾ ਹੈ) । ੧। ਰਹਾਉ।

ਗੁਰੂ (ਮਾਨੋ) ਇਕ ਸਮੁੰਦਰ (ਹੈ ਜੋ ਪ੍ਰਭੂ ਦੀ ਸਿਫਤਿ-ਸਾਲਾਹ ਦੇ) ਰਤਨਾਂ ਨਾਲ ਨਕਾਨਕ ਭਰਿਆ ਹੋਇਆ ਹੈ । ਗੁਰਮੁਖ ਸਿੱਖ (ਉਸ ਸਾਗਰ ਵਿਚੋਂ) ਆਤਮਕ ਜੀਵਨ ਦੇਣ ਵਾਲੀ ਖੁਰਾਕ (ਪ੍ਰਾਪਤ ਕਰਦੇ ਹਨ ਜਿਵੇਂ ਹੰਸ ਮੋਤੀ) ਚੁਗਦੇ ਹਨ, (ਤੇ ਗੁਰੂ ਤੋਂ) ਦੂਰ ਨਹੀਂ ਰਹਿੰਦੇ । ਪ੍ਰਭੂ ਦੀ ਮੇਹਰ ਅਨੁਸਾਰ ਸੰਤ-ਹੰਸ ਹਰਿ-ਨਾਮ ਰਸ (ਦੀ) ਚੋਗ ਚੁਗਦੇ ਹਨ । (ਗੁਰਸਿੱਖ) ਹੰਸ (ਗੁਰੂ-) ਸਰੋਵਰ ਵਿਚ (ਟਿਕਿਆ ਰਹਿੰਦਾ ਹੈ, ਤੇ) ਜਿੰਦ ਦੇ ਮਾਲਕ ਪ੍ਰਭੂ ਨੂੰ ਲੱਭ ਲੈਂਦਾ ਹੈ । ੧।

ਗੁਰਸਿੱਖ ਬੜਾ ਸੁਚੇਤ ਹੋ ਕੇ ਪੂਰੀ ਵੀਚਾਰ ਨਾਲ (ਜੀਵਨ-ਸਫਰ ਵਿਚ) ਪੈਰ ਰੱਖਦਾ ਹੈ । ਪਰਮਾਤਮਾ ਤੋਂ ਬਿਨਾ ਕਿਸੇ ਹੋਰ ਆਸਰੇ ਦੀ ਭਾਲ ਛੱਡ ਕੇ ਪਰਮਾਤਮਾ ਦਾ ਹੀ ਬਣ ਜਾਂਦਾ ਹੈ । ਪਰਮਾਤਮਾ ਦੇ ਨਾਮ ਦਾ ਰਸ ਚੱਖ ਕੇ ਗੁਰਸਿੱਖ ਉਹ ਪਦਾਰਥ ਹਾਸਲ ਕਰ ਲੈਂਦਾ ਹੈ ਜੋ ਮਾਇਆ ਦੇ ਮੋਹ ਤੋਂ ਖਲਾਸੀ ਦਿਵਾ ਦੇਂਦਾ ਹੈ । ਜਿਸ ਦੀ ਗੁਰੂ ਨੇ ਸਹਾਇਤਾ ਕਰ ਦਿੱਤੀ ਉਸ ਦੇ ਜਨਮ ਮਰਨ ਦੇ ਗੇੜ ਮੁੱਕ ਗਏ । ੨।

(ਜਿਵੇਂ) ਹੰਸ ਮਾਨਸਰੋਵਰ ਨੂੰ ਛੱਡ ਕੇ ਨਹੀਂ ਜਾਂਦਾ (ਤਿਵੇਂ ਜੇਹੜਾ ਸਿੱਖ ਗੁਰੂ ਦਾ ਦਰ ਛੱਡ ਕੇ ਨਹੀਂ ਜਾਂਦਾ ਉਹ) ਪ੍ਰੇਮ ਭਗਤੀ ਦੀ ਬਰਕਤਿ ਨਾਲ ਅਡੋਲ ਆਤਮਕ ਅਵਸਥਾ ਵਿਚ ਲੀਨ ਹੋ ਜਾਂਦਾ ਹੈ । ਜੇਹੜਾ ਗੁਰਸਿੱਖ-ਹੰਸ ਗੁਰੂ-ਸਰੋਵਰ ਵਿਚ ਟਿਕਦਾ ਹੈ, ਉਸ ਦੇ ਅੰਦਰ ਗੁਰੂ-ਸਰੋਵਰ ਆਪਣਾ ਆਪ ਪਰਗਟ ਕਰਦਾ ਹੈ (ਉਸ ਸਿੱਖ ਦੇ ਅੰਦਰ ਗੁਰੂ ਵੱਸ ਪੈਂਦਾ ਹੈ)—ਇਹ ਕਥਾ ਅਕੱਥ ਹੈ (ਭਾਵ, ਇਸ ਆਤਮਕ ਅਵਸਥਾ ਦਾ ਬਿਆਨ ਨਹੀਂ ਹੋ ਸਕਦਾ । ਸਿਰਫ ਇਹ ਕਹਿ ਸਕਦੇ ਹਾਂ ਕਿ) ਗੁਰੂ ਦੇ ਬਚਨਾਂ ਉਤੇ ਤੁਰ ਕੇ ਉਹ (ਲੋਕ ਪਰਲੋਕ ਵਿਚ) ਆਦਰ ਪਾਂਦਾ ਹੈ । ੩।

ਜੇਹੜਾ ਕੋਈ ਵਿਰਲਾ ਪ੍ਰਭੂ-ਚਰਨਾਂ ਵਿਚ ਜੁੜਿਆ ਬੰਦਾ ਅਫੁਰ ਅਵਸਥਾ ਵਿਚ ਟਿਕਦਾ ਹੈ, ਉਸ ਦੇ ਅੰਦਰ ਇਸੜੀ ਮਰਦ ਵਾਲੀ ਤਮੀਜ਼ ਨਹੀਂ ਰਹਿੰਦੀ (ਭਾਵ, ਉਸ ਦੇ ਅੰਦਰ ਕਾਮ ਚੇਸ਼ਟਾ ਜ਼ੋਰ ਨਹੀਂ ਪਾਂਦੀ) । ਦੱਸੋ, ਕੋਈ ਇਹ ਸੰਕਲਪ ਕਰ ਭੀ ਕਿਵੇਂ ਸਕਦਾ ਹੈ ? ਕਿਉਂਕਿ ਉਹ ਤਾਂ ਸਦਾ ਉਸ ਪਰਮਾਤਮਾ ਵਿਚ ਸੁਰਤਿ ਜੋੜੀ ਰੱਖਦਾ ਹੈ ਜਿਸ ਦੀ ਜੋਤਿ ਤਿੰਨਾਂ ਭਵਨਾਂ ਵਿਚ ਵਿਆਪਕ ਹੈ ਅਤੇ ਦੇਵਤੇ ਮਨੁੱਖ ਨਾਥ ਆਦਿਕ ਸਭ ਜਿਸ ਸਦਾ-ਥਿਰ ਦੀ ਸਰਨ ਲਈ ਰੱਖਦੇ ਹਨ । ੪।

(ਗੁਰਮੁਖ-ਹੰਸ ਗੁਰੂ-ਸਾਗਰ ਵਿਚ ਟਿਕ ਕੇ ਉਸ ਪ੍ਰਾਨਪਤਿ-ਪ੍ਰਭੂ ਨੂੰ ਮਿਲਦਾ ਹੈ) ਜੋ ਆਤਮਕ ਆਨੰਦ ਦਾ ਸੋਮਾ ਹੈ ਜੋ ਨਿਆਸਰਿਆਂ ਦਾ ਆਸਰਾ ਹੈ । ਗੁਰਮੁਖ ਉਸ ਦੀ ਭਗਤੀ ਦੀ ਰਾਹੀਂ ਅਤੇ ਉਸ ਦੇ ਗੁਣਾਂ ਦੀ ਵਿਚਾਰ ਦੀ ਰਾਹੀਂ ਅਡੋਲ ਆਤਮਕ ਅਵਸਥਾ ਵਿਚ ਟਿਕੇ ਰਹਿੰਦੇ ਹਨ । ਉਹ ਪ੍ਰਭੂ (ਆਪਣੇ ਸੇਵਕਾਂ ਦੀ) ਭਗਤੀ ਨਾਲ ਪ੍ਰੇਮ ਕਰਦਾ ਹੈ, ਉਹਨਾਂ ਦੇ ਸਾਰੇ ਡਰ ਦੂਰ ਕਰਨ ਦੇ ਸਮਰੱਥ ਹੈ । ਗੁਰਮੁਖਿ ਹਉਮੈ ਮਾਰ ਕੇ ਅਤੇ (ਸਾਧ ਸੰਗਤਿ ਵਿਚ) ਟਿਕ ਕੇ ਉਸ ਆਨੰਦ-ਮੂਲ ਪ੍ਰਭੂ (ਦੇ ਚਰਨਾਂ) ਵਿਚ ਜੁੜਦੇ ਹਨ । ੫।



ਜੇਹੜਾ-ਮਨੁੱਖ (ਵਿਚਾਰੇ ਬਗੁਲੇ ਵਾਂਗ ਹਉਮੈ ਦੀ ਛਪੜੀ ਵਿਚ ਹੀ ਨ੍ਹਾਉਂਦਾ ਰਹਿੰਦਾ ਹੈ, ਤੇ) ਆਪਣੇ ਆਤਮਕ ਜੀਵਨ ਨੂੰ ਨਹੀਂ ਪਛਾਣਦਾ, ਉਹ (ਹਉਮੈ ਵਿਚ) ਭਟਕ ਭਟਕ ਕੇ ਦੁਖੀ ਹੁੰਦਾ ਹੈ; ਪਰਮਾਤਮਾ ਤੋਂ ਬਿਨਾ ਕਿਸੇ ਹੋਰ ਆਸਰੇ ਦੀ ਭਾਲ ਵਿਚ ਉਹ ਅਮੋਲਕ ਮਨੁੱਖਾ ਜਨਮ ਨੂੰ ਗਵਾ ਲੈਂਦਾ ਹੈ; ਅਨੇਕਾਂ ਹੋਰ ਹੋਰ ਜਤਨ ਕਰਨ ਕਰਕੇ (ਸਹੇੜੀ ਹੋਈ) ਆਤਮਕ ਮੌਤ ਉਸ ਨੂੰ (ਸਦਾ) ਦੁਖੀ ਕਰਦੀ ਹੈ, ਉਹ (ਪਿਛਲੇ ਕੀਤੇ ਕਰਮਾਂ ਅਨੁਸਾਰ ਧੁਰੋਂ) ਆਤਮਕ ਮੌਤ (ਦਾ ਲੇਖ ਹੀ ਆਪਣੇ ਮੱਥੇ ਉਤੇ) ਲਿਖਾ ਕੇ ਇਸ ਜਗਤ ਵਿਚ ਆਇਆ (ਤੇ ਇਥੇ ਭੀ ਆਤਮਕ ਮੌਤ ਹੀ ਵਿਹਾੜਦਾ ਰਿਹਾ) ।੬।

(ਪਰ) ਜੇਹੜਾ ਮਨੁੱਖ ਇਕ ਪਰਮਾਤਮਾ ਦੀ ਸਿਫਤਿ-ਸਾਲਾਹ ਹੀ (ਨਿੱਤ) ਉਚਾਰਦਾ ਹੈ ਪੜ੍ਹਦਾ ਹੈ ਤੇ ਸੁਣਦਾ ਹੈ ਤੇ ਧਰਤੀ ਦੇ ਆਸਰੇ ਪ੍ਰਭੂ ਦੀ ਟੇਕ ਫੜਦਾ ਹੈ ਉਹ ਗੰਭੀਰ ਸੁਭਾਉ ਗ੍ਰਹਣ ਕਰਦਾ ਹੈ ਉਹ (ਮਨੁੱਖ ਜੀਵਨ ਦੇ) ਫਰਜ਼ ਨੂੰ (ਪਛਾਣਦਾ ਹੈ) ।

ਜੇ ਮਨੁੱਖ (ਗੁਰੂ ਦੀ ਸਰਨ ਵਿਚ ਰਹਿ ਕੇ) ਆਪਣੇ ਮਨ ਨੂੰ ਉਸ ਆਤਮਕ ਅਵਸਥਾ ਵਿਚ ਗਿਝਾ ਲਏ ਜਿਥੇ ਮਾਇਆ ਦੇ ਤਿੰਨੇ ਹੀ ਗੁਣ ਜ਼ੋਰ ਨਹੀਂ ਪਾ ਸਕਦੇ, ਤਾਂ (ਸੁਤੇ ਹੀ) ਜਤ ਸਤ ਤੇ ਸੰਜਮ ਉਸ ਦੇ ਹਿਰਦੇ ਵਿਚ ਲੀਨ ਰਹਿੰਦੇ ਹਨ ।੭।

ਸਦਾ-ਬਿਰ ਪ੍ਰਭੂ ਵਿਚ ਟਿਕ ਕੇ ਪਵਿੱਤ੍ਰ ਹੋਏ ਮਨੁੱਖ ਦੇ ਮਨ ਨੂੰ ਵਿਕਾਰਾਂ ਦੀ ਮੈਲ ਨਹੀਂ ਚੰਬੜਦੀ । ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਉਸ ਦੀ ਭਟਕਣਾ ਦੂਰ ਹੋ ਜਾਂਦੀ ਹੈ ਉਸ ਦਾ (ਦੁਨੀਆ ਵਾਲਾ) ਡਰ-ਸਹਮ ਮੁੱਕ ਜਾਂਦਾ ਹੈ ।

ਨਾਨਕ (ਭੀ) ਉਸ ਸਦਾ-ਬਿਰ ਹਸਤੀ ਵਾਲੇ ਪ੍ਰਭੂ (ਦੇ ਦਰ ਤੋਂ ਨਾਮ ਦੀ ਦਾਤਿ) ਮੰਗਦਾ ਹੈ ਜਿਸ ਵਰਗਾ ਹੋਰ ਕੋਈ ਨਹੀਂ ਹੈ ਜਿਸ ਦੀ (ਸੋਹਣੀ) ਸੂਰਤ ਤੇ ਜਿਸ ਦਾ ਵਜ੍ਹਦ ਆਦਿ ਤੋਂ ਹੀ ਚਲਿਆ ਆ ਰਿਹਾ ਹੈ ।੮।੧।

ਧਨਾਸਰੀ ਮਹਲਾ ੧ ॥ ਸਹਜਿ ਮਿਲੈ ਮਿਲਿਆ ਪਰਵਾਣੁ ॥ ਨਾ ਤਿਸੁ ਮਰਣੁ ਨ ਆਵਣੁ ਜਾਣੁ ॥ ਠਾਕੁਰ ਮਹਿ ਦਾਸੁ ਦਾਸ ਮਹਿ ਸੋਇ ॥ ਜਹ ਦੇਖਾ ਤਹ ਅਵਰੁ ਨ ਕੋਇ ॥੧॥ ਗੁਰਮੁਖਿ ਭਗਤਿ ਸਹਜ ਘਰੁ ਪਾਈਐ ॥ ਬਿਨੁ ਗੁਰ ਭੇਟੇ ਮਰਿ ਆਈਐ ਜਾਈਐ ॥੧॥ ਰਹਾਉ ॥ ਸੋ ਗੁਰੁ ਕਰਉ ਜਿ ਸਾਚੁ ਦ੍ਰਿੜਾਵੈ ॥ ਅਕਥੁ ਕਥਾਵੈ ਸਬਦਿ ਮਿਲਾਵੈ ॥ ਹਰਿ ਕੇ ਲੋਗ ਅਵਰ ਨਹੀ ਕਾਰਾ ॥ ਸਾਚਉ ਠਾਕੁਰੁ ਸਾਚੁ ਪਿਆਰਾ ॥੨॥ ਤਨ ਮਹਿ ਮਨੁਆ ਮਨ ਮਹਿ ਸਾਚਾ ॥ ਸੋ ਸਾਚਾ ਮਿਲਿ ਸਾਚੇ ਰਾਚਾ ॥ ਸੇਵਕੁ ਪ੍ਰਭ ਕੈ ਲਾਗੈ ਪਾਇ ॥ ਸਤਿਗੁਰੁ ਪੂਰਾ ਮਿਲੈ ਮਿਲਾਇ ॥੩॥ ਆਪਿ ਦਿਖਾਵੈ ਆਪੇ ਦੇਖੈ ॥ ਹਠਿ ਨ ਪਤੀਜੈ ਨਾ ਬਹੁ ਭੇਖੈ ॥ ਘੜਿ ਭਾਡੇ ਜਿਨਿ ਅੰਮ੍ਰਿਤੁ ਪਾਇਆ ॥ ਪ੍ਰੇਮ ਭਗਤਿ ਪ੍ਰਭਿ ਮਨੁ ਪਤੀਆਇਆ ॥੪॥ ਪੜਿ ਪੜਿ ਭੂਲਹਿ ਚੋਟਾ ਖਾਹਿ ॥ ਬਹੁਤੁ ਸਿਆਣਪ ਆਵਹਿ ਜਾਹਿ ॥ ਨਾਮੁ ਜਪੈ ਭਉ ਭੋਜਨੁ ਖਾਇ ॥ ਗੁਰਮੁਖਿ ਸੇਵਕ ਰਹੇ ਸਮਾਇ ॥੫॥ ਪੂਜਿ ਸਿਲਾ ਤੀਰਥ ਬਨ ਵਾਸਾ ॥ ਭਰਮਤ ਡੋਲਤ ਭਏ ਉਦਾਸਾ ॥ ਮਨਿ ਮੈਲੈ ਸੂਚਾ ਕਿਉ ਹੋਇ ॥ ਸਾਚਿ ਮਿਲੈ ਪਾਵੈ ਪਤਿ ਸੋਇ ॥੬॥ ਆਚਾਰਾ ਵੀਚਾਰੁ ਸਰੀਰਿ ॥ ਆਦਿ ਜੁਗਾਦਿ ਸਹਜਿ ਮਨੁ ਧੀਰਿ ॥ ਪਲ ਪੰਕਜ ਮਹਿ ਕੋਟਿ ਉਧਾਰੇ ॥ ਕਰਿ ਕਿਰਪਾ ਗੁਰੁ ਮੇਲਿ ਪਿਆਰੇ ॥੭॥ ਕਿਸੁ ਆਗੈ ਪ੍ਰਭ ਤੁਧੁ ਸਾਲਾਹੀ ॥ ਤੁਧੁ ਬਿਨੁ ਦੂਜਾ ਮੈ ਕੇ ਨਾਹੀ ॥ ਜਿਉ ਤੁਧੁ ਭਾਵੈ ਤਿਉ ਰਾਖੁ ਰਜਾਇ ॥ ਨਾਨਕ ਸਹਜਿ ਭਾਇ ਗੁਣ ਗਾਇ ॥੮॥੨॥ {ਪੰਨਾ ੬੮੬}

ਪਦ ਅਰਥ :—ਸਹਜਿ—ਅਡੋਲ ਅਵਸਥਾ ਵਿਚ । ਮਰਣੁ—ਆਤਮਕ ਮੌਤ । ਆਵਣੁ ਜਾਣੁ—ਜਨਮ ਮਰਨ ਦਾ ਗੇੜ । ਸੋਇ—ਉਹ (ਠਾਕੁਰ) ।੧।

ਸਹਜ ਘਰੁ—ਅਡੋਲ ਆਤਮਕ ਅਵਸਥਾ ਦਾ ਘਰ । ਮਰਿ—ਆਤਮਕ ਮੌਤੇ ਮਰ ਕੇ ।੧। ਰਹਾਉ।

ਕਰਉ—ਮੈਂ ਕਰਦਾ ਹਾਂ । ਜਿ—ਜੇਹੜਾ । ਸਾਚੁ—ਸਦਾ-ਬਿਰ ਪ੍ਰਭੂ । ਕਥਾਵੈ—ਸਿਫਤਿ-ਸਾਲਾਹ ਕਰਾਂਦਾ ਹੈ । ਸਾਚਉ—ਸਦਾ-ਬਿਰ ਰਹਿਣ ਵਾਲਾ ।੨।

ਸਾਚਾ—ਸਦਾ-ਬਿਰ ਪ੍ਰਭੂ (ਦਾ ਰੂਪ ਹੋ ਕੇ) । ਪਾਇ—ਚਰਨੀਂ ।੩।

ਦਿਖਾਵੈ—ਆਪਣਾ ਦਰਸਨ ਕਰਾਂਦਾ ਹੈ । ਦੇਖੈ—(ਜੀਵਾਂ ਦੇ ਕਰਮ) ਵੇਖਦਾ ਹੈ । ਹਠਿ—ਹਠ ਨਾਲ (ਕੀਤੇ ਤਪ ਆਦਿਕ) । ਘੜਿ—ਘੜ ਕੇ, ਸਾਜ ਕੇ । ਜਿਨਿ—ਜਿਸ (ਪਰਮਾਤਮਾ) ਨੇ । ਪ੍ਰਭਿ—ਪ੍ਰਭੂ ਨੇ । ੪।

ਭੋਜਨੁ—(ਆਤਮਕ) ਖੁਰਾਕ । {ਨੋਟ :—ਲਫਜ਼ ‘ਖਾਇ’ ਅਤੇ ‘ਖਾਹਿ’ ਦਾ ਫਰਕ ਚੇਤੇ ਰੱਖਣ ਜੋਗ ਹੈ} । ੫।

ਪੂਜਿ—ਪੂਜ ਕੇ । ਸਿਲਾ—ਪੱਥਰ (ਦੀਆਂ ਮੂਰਤੀਆਂ) । ਮਨਿ ਮੈਲੇ—ਮੈਲੇ ਮਨ ਦੀ ਰਾਹੀਂ, ਜੇ ਮਨ ਮੈਲਾ ਹੀ ਰਿਹਾ । ਸੂਚਾ—ਪਵਿਤ੍ਰ । ਪਤਿ—ਇੱਜ਼ਤ । ੬।

ਆਚਾਰਾ—ਆਚਰਨ । ਵੀਚਾਰੁ—ਉੱਚੀ ਵਿਚਾਰ । ਸਰੀਰਿ—ਸਰੀਰ ਵਿਚ, ਮਨੁੱਖ ਵਿਚ । ਸਹਜਿ—ਅਡੋਲ ਆਤਮਕ ਅਵਸਥਾ ਵਿਚ । ਆਦਿ ਜੁਗਾਦਿ—ਸਦਾ ਹੀ । ਧੀਰਿ—ਧੀਰੇ, ਗੰਭੀਰ ਬਣਿਆ ਰਹਿੰਦਾ ਹੈ । ਪੰਕਜ—ਕਮਲ {ਪੰਕ—ਚਿੱਕੜ । ਜ—ਜੰਮਿਆ ਹੋਇਆ} ਨੋਟ :—ਇਥੇ ‘ਕਮਲ’ ਨੂੰ ‘ਅੱਖ’ ਨਾਲ ਉਪਮਾ ਦਿੱਤੀ ਗਈ ਹੈ । ਪਲ ਪੰਕਜ ਮਹਿ—ਅੱਖ ਦੇ ਫਰਕਣ ਜਿਤਨੇ ਸਮੇ ਵਿਚ । ਪਿਆਰੇ—ਹੇ ਪਿਆਰੇ ਪ੍ਰਭੂ ! । ੭।

ਮੈ—ਮੈਨੂੰ । ਕੋ—ਕੋਈ (ਜੀਵ) । ਰਜਾਇ—ਆਪਣੀ ਰਜਾ ਵਿਚ । ੮।

**ਅਰਥ :**—ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦੀ ਭਗਤੀ ਕੀਤਿਆਂ ਉਹ (ਆਤਮਕ) ਟਿਕਾਣਾ ਮਿਲ ਜਾਂਦਾ ਹੈ ਜਿਥੇ ਮਨ ਸਦਾ ਅਡੋਲ ਅਵਸਥਾ ਵਿਚ ਟਿਕਿਆ ਰਹਿੰਦਾ ਹੈ । (ਪਰ) ਗੁਰੂ ਨੂੰ ਮਿਲਣ ਤੋਂ ਬਿਨਾ ਆਤਮਕ ਮੌਤੇ ਮਰ ਕੇ ਜਨਮ ਮਰਨ ਦੇ ਗੇੜ ਵਿਚ ਪਏ ਰਹੀਦਾ ਹੈ । ੧। ਰਹਾਉ।

ਜੇਹੜਾ ਮਨੁੱਖ ਗੁਰੂ ਦੀ ਰਾਹੀਂ ਅਡੋਲ ਅਵਸਥਾ ਵਿਚ ਟਿਕ ਕੇ ਪ੍ਰਭੂ-ਚਰਨਾਂ ਵਿਚ ਜੁੜਦਾ ਹੈ, ਉਸ ਦਾ ਪ੍ਰਭੂ-ਚਰਨਾਂ ਵਿਚ ਜੁੜਨਾ ਕਬੂਲ ਪੈਂਦਾ ਹੈ । ਉਸ ਮਨੁੱਖ ਨੂੰ ਨਾਹ ਆਤਮਕ ਮੌਤ ਆਉਂਦੀ ਹੈ, ਨਾਹ ਹੀ ਜਨਮ ਮਰਨ ਦਾ ਗੇੜ । ਅਜੇਹਾ ਪ੍ਰਭੂ ਦਾ ਦਾਸ ਪ੍ਰਭੂ ਵਿਚ ਲੀਨ ਰਹਿੰਦਾ ਹੈ, ਪ੍ਰਭੂ ਅਜੇਹੇ ਸੇਵਕ ਦੇ ਅੰਦਰ ਪਰਗਟ ਹੋ ਜਾਂਦਾ ਹੈ । ਉਹ ਸੇਵਕ ਜਿੱਧਰ ਤੱਕਦਾ ਹੈ ਉਸ ਨੂੰ ਪਰਮਾਤਮਾ ਤੋਂ ਬਿਨਾ ਹੋਰ ਕੋਈ ਨਹੀਂ ਦਿੱਸਦਾ । ੧।

ਮੈਂ (ਭੀ) ਉਹੀ ਗੁਰੂ ਧਾਰਨਾ ਚਾਹੁੰਦਾ ਹਾਂ ਜੇਹੜਾ ਸਦਾ-ਬਿਰ ਪ੍ਰਭੂ ਨੂੰ (ਮੇਰੇ ਹਿਰਦੇ ਵਿਚ) ਪੱਕੀ ਤਰ੍ਹਾਂ ਟਿਕਾ ਦੇਵੇ, ਜੇਹੜਾ ਮੈਥੋਂ ਅਕੱਥ ਪ੍ਰਭੂ ਦੀ ਸਿਫਤਿ-ਸਾਲਾਹ ਕਰਾਵੇ, ਤੇ ਆਪਣੇ ਸ਼ਬਦ ਦੀ ਰਾਹੀਂ ਮੈਨੂੰ ਪ੍ਰਭੂ-ਚਰਨਾਂ ਵਿਚ ਜੋੜ ਦੇਵੇ ।

ਪਰਮਾਤਮਾ ਦੇ ਭਗਤ ਨੂੰ (ਸਿਫਤਿ-ਸਾਲਾਹ ਤੋਂ ਬਿਨਾ) ਕੋਈ ਹੋਰ ਕਾਰ ਨਹੀਂ (ਸੁੱਝਦੀ) । ਭਗਤ ਸਦਾ-ਬਿਰ ਪ੍ਰਭੂ ਨੂੰ ਹੀ ਸਿਮਰਦਾ ਹੈ, ਸਦਾ-ਬਿਰ ਪ੍ਰਭੂ ਉਸ ਨੂੰ ਪਿਆਰਾ ਲੱਗਦਾ ਹੈ ।

ਜਿਸ ਮਨੁੱਖ ਨੂੰ ਪੂਰਾ ਗੁਰੂ ਮਿਲ ਪੈਂਦਾ ਹੈ ਗੁਰੂ ਉਸ ਨੂੰ ਪ੍ਰਭੂ-ਚਰਨਾਂ ਵਿਚ ਮਿਲਾ ਦੇਂਦਾ ਹੈ, ਉਹ ਸੇਵਕ ਪ੍ਰਭੂ ਦੇ ਚਰਨਾਂ ਵਿਚ ਜੁੜਿਆ ਰਹਿੰਦਾ ਹੈ, ਉਸ ਦਾ ਮਨ ਸਰੀਰ ਦੇ ਅੰਦਰ ਹੀ ਰਹਿੰਦਾ ਹੈ (ਭਾਵ, ਮਾਇਆ-ਮੋਹਿਆ ਦਸੀਂ ਪਾਸੀਂ ਦੌੜਦਾ ਨਹੀਂ (ਫਿਰਦਾ), ਉਸ ਦੇ ਮਨ ਵਿਚ ਸਦਾ-ਬਿਰ ਪ੍ਰਭੂ ਪਰਗਟ ਹੋ ਜਾਂਦਾ ਹੈ, ਉਹ ਸੇਵਕ ਸਦਾ-ਬਿਰ ਪ੍ਰਭੂ ਨੂੰ ਸਿਮਰ ਕੇ ਤੇ ਉਸ ਵਿਚ ਮਿਲ ਕੇ ਉਸ (ਦੀ ਯਾਦ) ਵਿਚ ਲੀਨ ਰਹਿੰਦਾ ਹੈ । ੩।

ਪਰਮਾਤਮਾ ਆਪਣਾ ਦਰਸਨ ਆਪ ਹੀ (ਗੁਰੂ ਦੀ ਰਾਹੀਂ) ਕਰਾਂਦਾ ਹੈ, ਆਪ ਹੀ (ਸਭ ਜੀਵਾਂ ਦੇ) ਦਿਲ ਦੀ ਜਾਣਦਾ ਹੈ (ਇਸ ਵਾਸਤੇ ਉਹ) ਹਠ ਦੀ ਰਾਹੀਂ ਕੀਤੇ ਕਰਮਾਂ ਉਤੇ ਨਹੀਂ ਪਤੀਜਦਾ, ਨਾਹ ਹੀ ਬਹੁਤੇ (ਧਾਰਮਿਕ) ਭੇਖਾਂ ਤੇ ਪ੍ਰਸੰਨ ਹੁੰਦਾ ਹੈ । ਜਿਸ ਪ੍ਰਭੂ ਨੇ (ਸਾਰੇ) ਸਰੀਰ ਸਾਜੇ ਹਨ ਤੇ (ਗੁਰੂ ਦੀ ਸਰਨ ਆਏ ਕਿਸੇ ਵਡਭਾਗੀ ਦੇ ਹਿਰਦੇ ਵਿਚ) ਨਾਮ-ਅੰਮ੍ਰਿਤ ਪਾਇਆ ਹੈ ਉਸੇ ਪ੍ਰਭੂ ਨੇ ਉਸ ਦਾ ਮਨ ਪ੍ਰੇਮਾ ਭਗਤੀ ਵਿਚ ਜੋੜਿਆ ਹੈ । ੪।

ਜੇਹੜੇ ਮਨੁੱਖ (ਵਿੱਦਿਆ) ਪੜ੍ਹ ਪੜ੍ਹ ਕੇ (ਵਿੱਦਿਆ ਦੇ ਮਾਣ ਵਿਚ ਹੀ ਸਿਮਰਨ ਤੋਂ) ਖੁੰਝ ਜਾਂਦੇ ਹਨ ਉਹ (ਆਤਮਕ ਮੌਤ ਦੀਆਂ) ਚੋਟਾਂ ਸਹਿੰਦੇ ਹਨ । (ਵਿੱਦਿਆ ਦੀ) ਬਹੁਤੀ ਚਤੁਰਾਈ ਦੇ ਕਾਰਨ ਜਨਮ ਮਰਨ ਦੇ ਗੇੜ ਵਿਚ ਪੈਂਦੇ

ਹਨ । ਜੇਹੜਾ ਜੇਹੜਾ ਮਨੁੱਖ ਪ੍ਰਭੂ ਦਾ ਨਾਮ ਜਪਦਾ ਹੈ ਤੇ ਪ੍ਰਭੂ ਦੇ ਡਰ-ਅਦਬ ਨੂੰ ਆਪਣੇ ਆਤਮਾ ਦੀ ਖੁਰਾਕ ਬਣਾਂਦਾ ਹੈ, ਉਹ ਸੇਵਕ ਗੁਰੂ ਦੀ ਸਰਨ ਪੈ ਕੇ ਪ੍ਰਭੂ ਵਿਚ ਲੀਨ ਰਹਿੰਦੇ ਹਨ ।੫।

ਜੇਹੜਾ ਮਨੁੱਖ ਪੱਥਰ (ਦੀਆਂ ਮੂਰਤੀਆਂ) ਪੂਜਦਾ ਰਿਹਾ, ਤੀਰਥਾਂ ਦੇ ਇਸ਼ਨਾਨ ਕਰਦਾ ਰਿਹਾ, ਜੰਗਲਾਂ ਵਿਚ ਨਿਵਾਸ ਰੱਖਦਾ ਰਿਹਾ, ਤਿਆਗੀ ਬਣ ਕੇ ਥਾਂ ਥਾਂ ਭਟਕਦਾ ਡੋਲਦਾ ਫਿਰਿਆ (ਤੇ ਇਹਨਾਂ ਹੀ ਕਰਮਾਂ ਨੂੰ ਧਰਮ ਸਮਝਦਾ ਰਿਹਾ), ਜੇ ਉਸ ਦਾ ਮਨ ਮੈਲਾ ਹੀ ਰਿਹਾ ਤਾਂ ਉਹ ਪਵਿੱਤ੍ਰ ਕਿਵੇਂ ਹੋ ਸਕਦਾ ਹੈ ? ਜੇਹੜਾ ਮਨੁੱਖ ਸਦਾ-ਥਿਰ ਪ੍ਰਭੂ ਵਿਚ (ਸਿਮਰਨ ਦੀ ਰਾਹੀਂ) ਲੀਨ ਹੁੰਦਾ ਹੈ (ਉਹੀ ਪਵਿੱਤ੍ਰ ਹੁੰਦਾ ਹੈ, ਤੇ) ਉਹ (ਲੋਕ ਪਰਲੋਕ ਵਿਚ) ਇੱਜ਼ਤ ਪਾਂਦਾ ਹੈ ।੬।

ਹੇ ਪਿਆਰੇ ਪ੍ਰਭੂ ! ਮੇਹਰ ਕਰ ਕੇ ਮੈਨੂੰ ਉਹ ਗੁਰੂ ਮਿਲਾ ਜੋ ਅੱਖ ਝਮਕਣ ਦੇ ਸਮੇਂ ਵਿਚ ਕ੍ਰੋੜਾਂ ਬੰਦਿਆਂ ਨੂੰ (ਵਿਕਾਰਾਂ ਤੋਂ) ਬਚਾ ਲੈਂਦਾ ਹੈ, ਜਿਸ ਦਾ ਮਨ ਸਦਾ ਹੀ ਅਡੋਲ ਅਵਸਥਾ ਵਿਚ ਟਿਕਿਆ ਰਹਿੰਦਾ ਹੈ ਤੇ ਗੰਭੀਰ ਰਹਿੰਦਾ ਹੈ ਜਿਸ ਦੇ ਅੰਦਰ ਉੱਚਾ ਆਚਰਨ ਭੀ ਹੈ ਤੇ ਉੱਚੀ (ਆਤਮਕ) ਸੂਝ ਭੀ ਹੈ ।੭।

ਹੇ ਨਾਨਕ ! ਪ੍ਰਭੂ-ਦਰ ਤੇ ਇਉਂ ਅਰਦਾਸ ਕਰ—ਹੇ ਪ੍ਰਭੂ ! ਮੈਂ ਕਿਸ ਬੰਦੇ ਅੱਗੇ ਤੇਰੀ ਸਿਫਤਿ-ਸਾਲਾਹ ਕਰਾਂ ? ਮੈਨੂੰ ਤਾਂ ਤੈਥੋਂ ਬਿਨਾ ਹੋਰ ਕੋਈ ਕਿਤੇ ਦਿੱਸਦਾ ਹੀ ਨਹੀਂ ।

ਜਿਵੇਂ ਤੇਰੀ ਮੇਹਰ ਹੋਵੇ ਮੈਨੂੰ ਆਪਣੀ ਰਜਾ ਵਿਚ ਰੱਖ, ਤਾ ਕਿ (ਤੇਰਾ ਦਾਸ) ਅਡੋਲ ਆਤਮਕ ਅਵਸਥਾ ਵਿਚ ਟਿਕ ਕੇ ਤੇਰੇ ਪ੍ਰੇਮ ਵਿਚ ਟਿਕ ਕੇ ਤੇਰੇ ਗੁਣ ਗਾਵੇ ।੮।੨।

#### ਧਨਾਸਰੀ ਮਹਲਾ ੫ ਘਰੁ ੬ ਅਸਟਪਦੀ

੧ੳ ਸਤਿਗੁਰ ਪ੍ਰਸਾਦਿ ॥ ਜੋ ਜੋ ਜੂਨੀ ਆਇਓ ਤਿਹ ਤਿਹ ਉਰਝਾਇਓ ਮਾਣਸ ਜਨਮੁ ਸੰਜੋਗਿ ਪਾਇਆ ॥ ਤਾਕੀ ਹੈ ਓਟ ਸਾਧ ਰਾਖਹੁ ਦੇ ਕਰਿ ਹਾਥ ਕਰਿ ਕਿਰਪਾ ਮੇਲਹੁ ਹਰਿ ਰਾਇਆ ॥੧॥ ਅਨਿਕ ਜਨਮ ਭ੍ਰਮਿ ਥਿਤਿ ਨਹੀ ਪਾਈ ॥ ਕਰਉ ਸੇਵਾ ਗੁਰ ਲਾਗਉ ਚਰਨ ਗੋਵਿੰਦ ਜੀ ਕਾ ਮਾਰਗੁ ਦੇਹੁ ਜੀ ਬਤਾਈ ॥੧॥ ਰਹਾਉ ॥ ਅਨਿਕ ਉਪਾਵ ਕਰਉ ਮਾਇਆ ਕਉ ਬਚਿਤਿ ਧਰਉ ਮੇਰੀ ਮੇਰੀ ਕਰਤ ਸਦ ਹੀ ਵਿਹਾਵੈ ॥ ਕੋਈ ਐਸੋ ਰੇ ਭੇਟੈ ਸੰਤੁ ਮੇਰੀ ਲਾਹੈ ਸਗਲ ਚਿੰਤ ਠਾਕੁਰ ਸਿਉ ਮੇਰਾ ਰੰਗੁ ਲਾਵੈ ॥੨॥ {ਪੰਨਾ ੬੮੬}

**ਪਦ ਅਰਥ :**—ਜੋ ਜੋ—ਜੇਹੜਾ ਜੇਹੜਾ (ਜੀਵ) । ਤਿਹ ਤਿਹ—ਉਸੇ ਉਸੇ (ਜੂਨ) ਵਿਚ । ਉਰਝਾਇਓ—(ਮਾਇਆ ਦੇ ਮੋਹ ਵਿਚ) ਫਸਿਆ ਹੋਇਆ ਹੈ । ਸੰਜੋਗਿ—ਚੰਗੀ ਕਿਸਮਤ ਨਾਲ । ਤਾਕੀ ਹੈ—(ਮੈਂ) ਤੱਕੀ ਹੈ । ਸਾਧ—ਹੇ ਗੁਰੂ ! ਦੇ ਕਰਿ—ਦੇ ਕੇ । ਹਾਥ—{ਬਹੁ-ਵਚਨ} ਦੋਵੇਂ ਹੱਥ । ਹਰਿ ਰਾਇਆ—ਪ੍ਰਭੂ ਪਾਤਿਸ਼ਾਹ ।੧।

ਭ੍ਰਮਿ—ਭਟਕ ਕੇ । ਥਿਤਿ—{स्थिति} ਟਿਕਾਉ । ਪਾਈ—ਲੱਭੀ । ਕਰਉ—ਕਰਉਂ, ਮੈਂ ਕਰਦਾ ਹਾਂ । ਗੁਰ—ਹੇ ਗੁਰੂ ! ਲਾਗਉਂ, ਮੈਂ ਲੱਗਦਾ ਹਾਂ । ਮਾਰਗੁ—ਰਸਤਾ । ਬਤਾਈ ਦੇਹੁ—ਬਤਾਇ ਦੇਹੁ ।੧।ਰਹਾਉ।

ਉਪਾਵ—{ਲਫਜ਼ 'ਉਪਾਉ' ਤੋਂ ਬਹੁ-ਵਚਨ} ਹੀਲੇ । ਕਉ—ਦੀ ਖਾਤਰ । ਬਚਿਤਿ—ਚਿੱਤ ਵਿਚ ਚੰਗੀ ਤਰ੍ਹਾਂ । ਚਿਤਿ—ਚਿੱਤ ਵਿਚ । ਧਰਉ—ਧਰਉਂ, ਮੈਂ ਧਰਦਾ ਹਾਂ । ਕਰਤ—ਕਰਦਿਆਂ । ਸਦ—ਸਦਾ । ਰੇ—ਹੇ ਭਾਈ ! ਭੇਟੈ—ਮਿਲ ਪਏ । ਲਾਹੈ—ਦੂਰ ਕਰ ਦੇਵੇ । ਸਿਉ—ਨਾਲ । ਰੰਗੁ—ਪਿਆਰ । ਲਾਵੈ—ਜੋੜ ਦੇਵੇ ।੨।

**ਅਰਥ :**—ਹੇ ਸਤਿਗੁਰੂ ! ਅਨੇਕਾਂ ਜੂਨਾਂ ਵਿਚ ਭਟਕ ਭਟਕ ਕੇ (ਜੂਨਾਂ ਤੋਂ ਬਚਣ ਦਾ ਹੋਰ ਕੋਈ) ਟਿਕਾਉ ਨਹੀਂ ਲੱਭਾ । ਹੁਣ ਮੈਂ ਤੇਰੀ ਚਰਨੀਂ ਆ ਪਿਆ ਹਾਂ, ਮੈਂ ਤੇਰੀ ਹੀ ਸੇਵਾ ਕਰਦਾ ਹਾਂ, ਮੈਨੂੰ ਪਰਮਾਤਮਾ (ਦੇ ਮਿਲਾਪ) ਦਾ ਰਸਤਾ ਦੱਸ ਦੇ ।੧।ਰਹਾਉ।

ਹੇ ਗੁਰੂ ! ਜੇਹੜਾ ਜੇਹੜਾ ਜੀਵ (ਜਿਸ ਕਿਸੇ) ਜੂਨ ਵਿਚ ਆਇਆ ਹੈ, ਉਹ ਉਸ (ਜੂਨ) ਵਿਚ ਹੀ (ਮਾਇਆ ਦੇ ਮੋਹ ਵਿਚ) ਫਸ ਰਿਹਾ ਹੈ । ਮਨੁੱਖਾ ਜਨਮ (ਕਿਸੇ ਨੇ) ਕਿਸਮਤ ਨਾਲ ਪ੍ਰਾਪਤ ਕੀਤਾ ਹੈ । ਹੇ ਗੁਰੂ ! ਮੈਂ ਤਾਂ ਤੇਰਾ ਆਸਰਾ

ਤੱਕਿਆ ਹੈ । ਆਪਣੇ ਹੱਥ ਦੇ ਕੇ (ਮੈਨੂੰ ਮਾਇਆ ਦੇ ਮੋਹ ਤੋਂ) ਬਚਾ ਲੈ । ਮੇਹਰ ਕਰ ਕੇ ਮੈਨੂੰ ਪ੍ਰਭੂ-ਪਾਤਿਸ਼ਾਹ ਨਾਲ ਮਿਲਾ ਦੇ ।੧।

ਹੇ ਭਾਈ ! ਮੈਂ (ਨਿੱਤ) ਮਾਇਆ ਦੀ ਖ਼ਾਤਰ (ਹੀ) ਅਨੇਕਾਂ ਹੀਲੇ ਕਰਦਾ ਰਹਿੰਦਾ ਹਾਂ, ਮੈਂ (ਮਾਇਆ ਨੂੰ ਹੀ) ਉਚੇਰੇ ਤੌਰ ਤੇ ਆਪਣੇ ਮਨ ਵਿਚ ਟਿਕਾਈ ਰੱਖਦਾ ਹਾਂ, ਸਦਾ 'ਮੇਰੀ ਮਾਇਆ, ਮੇਰੀ ਮਾਇਆ' ਕਰਦਿਆਂ ਹੀ (ਮੇਰੀ ਉਮਰ ਬੀਤਦੀ) ਜਾ ਰਹੀ ਹੈ । (ਹੁਣ ਮੇਰਾ ਜੀ ਕਰਦਾ ਹੈ ਕਿ) ਮੈਨੂੰ ਕੋਈ ਅਜੇਹਾ ਸੰਤ ਮਿਲ ਪਏ, ਜੇਹੜਾ (ਮੇਰੇ ਅੰਦਰ ਮਾਇਆ ਵਾਲੀ) ਸਾਰੀ ਸੋਚ ਦੂਰ ਕਰ ਦੇਵੇ, ਤੇ, ਪਰਮਾਤਮਾ ਨਾਲ ਮੇਰਾ ਪਿਆਰ ਬਣਾ ਦੇਵੇ ।੨।

ਪੜੇ ਰੇ ਸਗਲ ਬੇਦ ਨਹ ਚੂਕੈ ਮਨ ਭੇਦ ਇਕੁ ਖਿਨੁ ਨ ਧੀਰਹਿ ਮੇਰੇ ਘਰ ਕੇ ਪੰਚਾ ॥ ਕੋਈ ਐਸੇ ਰੇ ਭਗਤੁ ਜੁ ਮਾਇਆ ਤੇ ਰਹਤੁ ਇਕੁ ਅੰਮ੍ਰਿਤ ਨਾਮੁ ਮੇਰੈ ਰਿਦੈ ਸਿੰਚਾ ॥੩॥ ਜੇਤੇ ਰੇ ਤੀਰਥ ਨਾਏ ਅਹੰਬੁਧਿ ਮੈਲੁ ਲਾਏ ਘਰ ਕੇ ਠਾਕੁਰੁ ਇਕੁ ਤਿਲੁ ਨ ਮਾਨੈ ॥ ਕਦਿ ਪਾਵਉ ਸਾਧ ਸੰਗੁ ਹਰਿ ਹਰਿ ਸਦਾ ਆਨੰਦੁ ਗਿਆਨ ਅੰਜਨਿ ਮੇਰਾ ਮਨੁ ਇਸਨਾਨੈ ॥੪॥ ਸਗਲ ਅਸੂਮ ਕੀਨੇ ਮਨੂਆ ਨਹ ਪਤੀਨੇ ਬਿਬੇਕਹੀਨ ਦੇਹੀ ਧੋਏ ॥ ਕੋਈ ਪਾਈਐ ਰੇ ਪੁਰਖੁ ਬਿਧਾਤਾ ਪਾਰਬ੍ਰਹਮ ਕੈ ਰੰਗਿ ਰਾਤਾ ਮੇਰੇ ਮਨ ਕੀ ਦੁਰਮਤਿ ਮਲੁ ਖੋਏ ॥੫॥ {ਪੰਨਾ ੬੮੭}

**ਪਦ ਅਰਥ :**—ਰੇ—ਹੇ ਭਾਈ ! ਸਗਲ—ਸਾਰੇ । ਚੂਕੈ—ਮੁੱਕਦਾ । ਭੇਦ—ਵਿੱਥ । ਧੀਰਹਿ—ਧੀਰਜ ਕਰਦੇ । ਪੰਚਾ—ਗਿਆਨ—ਇੰਦ੍ਰੇ । ਰਹਤੁ—ਨਿਰਲੇਪ । ਅੰਮ੍ਰਿਤ—ਆਤਮਕ ਜੀਵਨ ਦੇਣ ਵਾਲਾ । ਰਿਦੈ—ਹਿਰਦੇ ਵਿਚ । ਸਿੰਚਾ—ਸਿੰਜ ਦੇਵੇ ।੩।

ਜੇਤੇ—ਜਿਤਨੇ ਹੀ । ਅਹੰਬੁਧਿ—ਹਉਮੈ ਵਾਲੀ ਅਕਲ । ਘਰ ਕੇ ਠਾਕੁਰੁ—ਹਿਰਦੇ ਘਰ ਦਾ ਮਾਲਕ ਪ੍ਰਭੂ । ਮਾਨੈ—ਮੰਨਦਾ, ਪਤੀਜਦਾ । ਪਾਵਉ—ਪਾਵਉਂ, ਮੈਂ ਪ੍ਰਾਪਤ ਕਰਾਂ । ਸੰਗੁ—ਸਾਥ, ਮਿਲਾਪ । ਅੰਜਨਿ—ਸੁਰਮੇ ਨਾਲ ।੪।

ਆਸੂਮ—ਸਾਰੀ ਉਮਰ ਦੇ ਚਾਰ ਹਿੱਸਿਆਂ ਦੇ ਵਖ ਵਖ ਧਰਮ {ਬ੍ਰਹਮ ਚਰਜ, ਗ੍ਰਿਹਸਥ, ਵਾਨਪ੍ਰਸਥ, ਸੰਨਿਆਸ—ਇਹ ਹਨ ਚਾਰ ਆਸੂਮ} । ਬਿਬੇਕਹੀਨ—ਵਿਚਾਰ ਤੋਂ ਸੱਖਣਾ । ਦੇਹੀ—ਸਰੀਰ । ਬਿਧਾਤਾ—ਕਰਤਾਰ । ਕੈ ਰੰਗਿ—ਦੇ ਪ੍ਰੇਮ ਵਿਚ । ਰਾਤਾ—ਰੰਗਿਆ ਹੋਇਆ ।੫।

**ਅਰਥ :**—ਹੇ ਭਾਈ ! ਸਾਰੇ ਵੇਦ ਪੜ੍ਹ ਵੇਖੇ ਹਨ, (ਇਹਨਾਂ ਦੇ ਪੜ੍ਹਨ ਨਾਲ ਪਰਮਾਤਮਾ ਨਾਲੋਂ) ਮਨ ਦੀ ਵਿੱਥ ਨਹੀਂ ਮੁੱਕਦੀ, (ਵੇਦ ਆਦਿਕਾਂ ਦੇ ਪੜ੍ਹਨ ਨਾਲ) ਗਿਆਨ—ਇੰਦ੍ਰੇ ਇਕ ਛਿਨ ਵਾਸਤੇ ਭੀ ਸ਼ਾਂਤ ਨਹੀਂ ਹੁੰਦੇ । ਹੇ ਭਾਈ ! ਕੋਈ ਅਜੇਹਾ ਭਗਤ (ਮਿਲ ਪਏ) ਜੇਹੜਾ (ਆਪ) ਮਾਇਆ ਤੋਂ ਨਿਰਲੇਪ ਹੋਵੇ, (ਉਹੀ ਭਗਤ) ਮੇਰੇ ਹਿਰਦੇ ਵਿਚ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਸਿੰਜ ਸਕਦਾ ਹੈ ।੩।

ਹੇ ਭਾਈ ! ਜਿਤਨੇ ਭੀ ਤੀਰਥ ਹਨ ਜੇ ਉਹਨਾਂ ਉਤੇ ਇਸ਼ਨਾਨ ਕੀਤਾ ਜਾਏ; ਉਹ ਇਸ਼ਨਾਨ ਸਗੋਂ ਮਨ ਨੂੰ ਹਉਮੈ ਦੀ ਮੈਲ ਲਾ ਦੇਂਦੇ ਹਨ, (ਇਹਨਾਂ ਤੀਰਥ-ਇਸ਼ਨਾਨਾਂ ਨਾਲ) ਪਰਮਾਤਮਾ ਰਤਾ ਭਰ ਭੀ ਪ੍ਰਸੰਨ ਨਹੀਂ ਹੁੰਦਾ । (ਮੇਰੀ ਤਾਂ ਇਹ ਤਾਂਘ ਹੈ ਕਿ) ਮੈਂ ਕਦੇ ਸਾਧ ਸੰਗਤਿ ਪ੍ਰਾਪਤ ਕਰ ਸਕਾਂ, (ਸਾਧ ਸੰਗਤਿ ਦੀ ਬਰਕਤਿ ਨਾਲ ਮਨ ਵਿਚ) ਸਦਾ ਆਤਮਕ ਆਨੰਦ ਬਣਿਆ ਰਹੇ, ਤੇ, ਮੇਰਾ ਮਨ ਗਿਆਨ ਦੇ ਸੁਰਮੇ ਨਾਲ (ਆਪਣੇ ਆਪ ਨੂੰ) ਪਵਿੱਤ੍ਰ ਕਰ ਲਏ ।੪।

ਹੇ ਭਾਈ ! ਸਾਰੇ ਹੀ ਆਸੂਮਾਂ ਦੇ ਧਰਮ ਕਮਾਇਆਂ ਭੀ ਮਨ ਨਹੀਂ ਪਤੀਜਦਾ । ਵਿਚਾਰ-ਹੀਨ ਮਨੁੱਖ ਸਿਰਫ ਸਰੀਰ ਨੂੰ ਹੀ ਸਾਫ਼-ਸੁਥਰਾ ਕਰਦੇ ਰਹਿੰਦੇ ਹਨ । ਹੇ ਭਾਈ ! (ਮੇਰੀ ਇਹ ਲਾਲਸਾ ਹੈ ਕਿ) ਪਰਮਾਤਮਾ ਦੇ ਪ੍ਰੇਮ-ਰੰਗ ਵਿਚ ਰੰਗਿਆ ਹੋਇਆ, ਪਰਮਾਤਮਾ ਦਾ ਰੂਪ ਕੋਈ ਮਹਾ ਪੁਰਖ ਲੱਭ ਪਏ, ਤੇ, ਉਹ ਮੇਰੇ ਮਨ ਦੀ ਭੈੜੀ ਮਤਿ ਦੀ ਮੈਲ ਦੂਰ ਕਰ ਦੇਵੇ ।੫।

ਕਰਮ ਧਰਮ ਜੁਗਤਾ ਨਿਮਖ ਨ ਹੇਤੁ ਕਰਤਾ ਗਰਬਿ ਗਰਬਿ ਪੜੈ ਕਹੀ ਨ ਲੇਖੈ ॥ ਜਿਸੁ ਭੇਟੀਐ ਸਫਲ ਮੂਰਤਿ ਕਰੈ ਸਦਾ ਕੀਰਤਿ ਗੁਰ ਪਰਸਾਦਿ ਕੋਊ ਨੇਤ੍ਰੁਹੁ ਪੇਖੈ ॥੬॥ ਮਨ ਹਠਿ ਜੋ ਕਮਾਵੈ ਤਿਲੁ ਨ ਲੇਖੈ ਪਾਵੈ ਬਗੁਲੁ ਜਿਉ ਧਿਆਨੁ ਲਾਵੈ ਮਾਇਆ ਰੇ ਧਾਰੀ ॥ ਕੋਈ ਐਸੇ ਰੇ ਸੁਖਹ ਦਾਈ ਪ੍ਰਭ ਕੀ ਕਥਾ ਸੁਨਾਈ ਤਿਸੁ ਭੇਟੇ ਗਤਿ ਹੋਇ ਹਮਾਰੀ ॥੭॥

ਸੁਪ੍ਰਸੰਨ ਗੋਪਾਲ ਰਾਇ ਕਾਟੈ ਰੇ ਬੰਧਨ ਮਾਇ ਗੁਰ ਕੈ ਸਬਦਿ ਮੇਰਾ ਮਨੁ ਰਾਤਾ ॥ ਸਦਾ ਸਦਾ ਆਨੰਦੁ ਭੇਟਿਓ ਨਿਰਭੈ  
ਗੋਬਿੰਦੁ ਸੁਖ ਨਾਨਕ ਲਾਧੇ ਹਰਿ ਚਰਨ ਪਰਾਤਾ ॥੮॥ ਸਫਲ ਸਫਲ ਭਈ ਸਫਲ ਜਾਤ੍ਰਾ ॥ ਆਵਣ ਜਾਣ ਰਹੇ ਮਿਲੇ  
ਸਾਧਾ ॥੧॥ ਰਹਾਉ ਦੂਜਾ ॥੧॥੩॥ {ਪੰਨਾ ੬੮੭}

**ਪਦ ਅਰਥ** :—ਕਰਮ ਧਰਮ—ਮਿਥੇ ਹੋਏ ਧਾਰਮਿਕ ਕਰਮ । ਕਰਮ ਧਰਮ ਜੁਗਤਾ—(ਤੀਰਥ ਇਸ਼ਨਾਨ ਆਦਿਕ  
ਮਿਥੇ ਹੋਏ) ਧਾਰਮਿਕ ਕੰਮਾਂ ਵਿਚ ਰੁੱਝਾ ਹੋਇਆ । ਨਿਮਖ—ਅੱਖ ਝਮਕਣ ਜਿਤਨਾ ਸਮਾ । ਹੇਤੁ—(ਪ੍ਰਭੂ ਨਾਲ)  
ਪ੍ਰੇਮ । ਗਰਬਿ ਗਰਬਿ—ਮੁੜ ਮੁੜ ਅਹੰਕਾਰ ਵਿਚ । ਪੜੈ—ਪੈਂਦਾ ਹੈ । ਜਿਸੁ—ਜਿਸ ਮਨੁੱਖ ਨੂੰ । ਭੇਟੀਐ—ਮਿਲਦਾ  
ਹੈ । ਸਫਲ ਮੂਰਤਿ—ਉਹ ਗੁਰੂ ਜਿਸ ਦੀ ਹਸਤੀ ਸਾਰੇ ਫਲ ਦੇਂਦੀ ਹੈ । ਕੀਰਤਿ—ਸਿਫਤਿ—ਸਾਲਾਹ । ਪਰਸਾਦਿ—  
ਕਿਰਪਾ ਨਾਲ । ੬।

ਹਠਿ—ਹਠ ਨਾਲ । ਤਿਲ—ਰਤਾ ਭਰ ਭੀ । ਬਗੁਲ—ਬਗੁਲਾ । ਮਾਇਆ ਧਾਰੀ—ਆਪਣੇ ਮਨ ਵਿਚ ਮਾਇਆ ਦਾ  
ਹੀ ਮੋਹ ਟਿਕਾਈ ਰੱਖਣ ਵਾਲਾ । ਸੁਖਹ ਦਾਈ—ਆਤਮਕ ਆਨੰਦ ਦੇਣ ਵਾਲਾ । ਤਿਸੁ ਭੇਟੇ—ਉਸ ਨੂੰ ਮਿਲਿਆਂ ।  
ਗਤਿ—ਉੱਚੀ ਆਤਮਕ ਅਵਸਥਾ । ੭।

ਗੋਪਾਲ ਰਾਇ—ਪ੍ਰਭੂ ਪਾਤਿਸ਼ਾਹ । ਰੇ—ਹੇ ਭਾਈ ! ਮਾਇ—ਮਾਇਆ (ਦੇ) । ਕੈ ਸਬਦਿ—ਦੇ ਸ਼ਬਦ ਵਿਚ ।  
ਰਾਤਾ—ਮਗਨ । ਪਰਾਤਾ—ਪੈ ਕੇ । ੮।

ਜਾਤ੍ਰਾ—ਮਨੁੱਖਾ ਜੀਵਨ ਦਾ ਸਫਰ । ਰਹੇ—ਮੁੱਕ ਗਏ । ਮਿਲੇ—ਮਿਲਿ, ਮਿਲ ਕੇ । ਸਾਧਾ—ਸਾਧ, ਗੁਰੂ (ਨੂੰ) । ੧।

**ਅਰਥ** :—ਹੇ ਭਾਈ ! ਜੇਹੜਾ ਮਨੁੱਖ (ਤੀਰਥ-ਇਸ਼ਨਾਨ ਆਦਿਕ ਮਿਥੇ ਹੋਏ) ਧਾਰਮਿਕ ਕਰਮਾਂ ਵਿਚ ਹੀ ਰੁੱਝਾ  
ਰਹਿੰਦਾ ਹੈ, ਰਤਾ-ਭਰ ਸਮੇਂ ਲਈ ਭੀ ਪਰਮਾਤਮਾ ਨਾਲ ਪਿਆਰ ਨਹੀਂ ਕਰਦਾ, (ਉਹ ਇਹਨਾਂ ਕੀਤੇ ਕਰਮਾਂ ਦੇ  
ਆਸਰੇ) ਮੁੜ ਮੁੜ ਅਹੰਕਾਰ ਵਿਚ ਟਿਕਿਆ ਰਹਿੰਦਾ ਹੈ, (ਇਹਨਾਂ ਕੀਤੇ ਧਾਰਮਿਕ ਕਰਮਾਂ ਵਿਚੋਂ ਕੋਈ ਭੀ ਕਰਮ)  
ਕਿਸੇ ਕੰਮ ਨਹੀਂ ਆਉਂਦਾ । ਹੇ ਭਾਈ ! ਜਿਸ ਮਨੁੱਖ ਨੂੰ ਉਹ ਗੁਰੂ ਮਿਲ ਪੈਂਦਾ ਹੈ ਜੋ ਸਾਰੀਆਂ ਮੁਰਾਦਾਂ ਪੂਰੀਆਂ  
ਕਰਨ ਵਾਲਾ ਹੈ ਅਤੇ ਜਿਸ ਦੀ ਕਿਰਪਾ ਨਾਲ ਮਨੁੱਖ ਸਦਾ ਪਰਮਾਤਮਾ ਦੀ ਸਿਫਤਿ-ਸਾਲਾਹ ਕਰਦਾ ਹੈ, ਉਸ ਗੁਰੂ ਦੀ  
ਕਿਰਪਾ ਨਾਲ ਕੋਈ ਭਾਗਾਂ ਵਾਲਾ ਮਨੁੱਖ ਪਰਮਾਤਮਾ ਨੂੰ ਆਪਣੀਆਂ ਅੱਖਾਂ ਨਾਲ (ਹਰ ਥਾਂ ਵੱਸਦਾ) ਵੇਖ ਲੈਂਦਾ  
ਹੈ । ੬।

ਹੇ ਭਾਈ ! ਜੇਹੜਾ ਮਨੁੱਖ ਮਨ ਦੇ ਹਠ ਨਾਲ (ਤਪ ਆਦਿਕ ਘਾਲ) ਕਰਦਾ ਹੈ, (ਪਰਮਾਤਮਾ ਉਸਦੀ ਇਸ ਮੇਹਨਤ  
ਨੂੰ) ਰਤਾ ਭਰ ਭੀ ਪਰਵਾਨ ਨਹੀਂ ਕਰਦਾ (ਕਿਉਂਕਿ) ਹੇ ਭਾਈ ! ਉਹ ਮਨੁੱਖ ਤਾਂ ਬਗੁਲੇ ਵਾਂਗ ਹੀ ਸਮਾਧੀ ਲਾ ਰਿਹਾ  
ਹੁੰਦਾ ਹੈ; ਆਪਣੇ ਮਨ ਵਿਚ ਉਹ ਮਾਇਆ ਦਾ ਮੋਹ ਹੀ ਟਿਕਾਈ ਰੱਖਦਾ ਹੈ । ਹੇ ਭਾਈ ! ਜੇ ਕੋਈ ਅਜੇਹਾ ਆਤਮਕ  
ਆਨੰਦ-ਦਾਤਾ ਮਿਲ ਪਏ, ਜੇਹੜਾ ਸਾਨੂੰ ਪਰਮਾਤਮਾ ਦੀ ਸਿਫਤਿ-ਸਾਲਾਹ ਦੀ ਗੱਲ ਸੁਣਾਏ, ਤਾਂ ਉਸ ਨੂੰ ਮਿਲ ਕੇ  
ਸਾਡੀ ਆਤਮਕ ਅਵਸਥਾ ਉੱਚੀ ਹੋ ਸਕਦੀ ਹੈ । ੭।

ਹੇ ਭਾਈ ! ਜਿਸ ਮਨੁੱਖ ਉਤੇ ਪ੍ਰਭੂ-ਪਾਤਿਸ਼ਾਹ ਦਇਆਲ ਹੁੰਦਾ ਹੈ, (ਗੁਰੂ ਉਸ ਦੇ) ਮਾਇਆ ਦੇ ਬੰਧਨ ਕੱਟ ਦੇਂਦਾ  
ਹੈ । ਹੇ ਭਾਈ ! ਮੇਰਾ ਮਨ (ਭੀ) ਗੁਰੂ ਦੇ ਸ਼ਬਦ ਵਿਚ (ਹੀ) ਮਗਨ ਰਹਿੰਦਾ ਹੈ । ਹੇ ਨਾਨਕ ! (ਗੁਰੂ ਦੀ ਕਿਰਪਾ  
ਨਾਲ ਜਿਸ ਮਨੁੱਖ ਨੂੰ) ਸਾਰੇ ਡਰਾਂ ਤੋਂ ਰਹਿਤ ਗੋਬਿੰਦ ਮਿਲ ਪੈਂਦਾ ਹੈ, ਉਸ ਦੇ ਅੰਦਰ ਸਦਾ ਆਨੰਦ ਬਣਿਆ ਰਹਿੰਦਾ  
ਹੈ, ਪਰਮਾਤਮਾ ਦੇ ਚਰਨਾਂ ਵਿਚ ਲੀਨ ਰਹਿ ਕੇ ਉਹ ਮਨੁੱਖ ਸਾਰੇ ਸੁਖ ਪ੍ਰਾਪਤ ਕਰ ਲੈਂਦਾ ਹੈ । ੮।

(ਹੇ ਭਾਈ ! ਗੁਰੂ ਦੇ ਦਰ ਤੇ ਪਿਆਂ) ਮਨੁੱਖਾ ਜੀਵਨ ਵਾਲਾ ਸਫਰ ਕਾਮਯਾਬ ਹੋ ਜਾਂਦਾ ਹੈ । ਗੁਰੂ ਨੂੰ ਮਿਲ ਕੇ ਜਨਮ  
ਮਰਨ ਦੇ ਗੇੜ ਮੁੱਕ ਜਾਂਦੇ ਹਨ । ੧। ਰਹਾਉ ਦੂਜਾ । ੧। ੩।

ਨੋਟ :—ਇਹ ੧ ਅਸ਼ਟਪਦੀ ਮਹਲਾ ੫ ਦੀ ਹੈ । ਮਹਲਾ ੧ ਦੀਆਂ ਦੋ ਅਸ਼ਟਪਦੀਆਂ ਹਨ । ਕੁੱਲ ਜੋੜ ੩ ਬਣਿਆ ।

### ਧਨਾਸਰੀ ਮਹਲਾ ੧ ਛੰਤ

੧ੳ ਸਤਿਗੁਰ ਪ੍ਰਸਾਦਿ ॥ ਤੀਰਥਿ ਨਾਵਣ ਜਾਉ ਤੀਰਥੁ ਨਾਮੁ ਹੈ ॥ ਤੀਰਥੁ ਸਬਦ ਬੀਚਾਰੁ ਅੰਤਰਿ ਗਿਆਨੁ ਹੈ ॥ ਗੁਰ ਗਿਆਨੁ ਸਾਚਾ ਥਾਨੁ ਤੀਰਥੁ ਦਸ ਪੁਰਬ ਸਦਾ ਦਸਾਹਰਾ ॥ ਹਉ ਨਾਮੁ ਹਰਿ ਕਾ ਸਦਾ ਜਾਚਉ ਦੇਹੁ ਪ੍ਰਭ ਧਰਣੀਧਰਾ ॥ ਸੰਸਾਰੁ ਰੋਗੀ ਨਾਮੁ ਦਾਰੁ ਮੈਲੁ ਲਾਗੈ ਸਚ ਬਿਨਾ ॥ ਗੁਰ ਵਾਕੁ ਨਿਰਮਲੁ ਸਦਾ ਚਾਨਣੁ ਨਿਤ ਸਾਚੁ ਤੀਰਥੁ ਮਜਨਾ ॥੧॥ ਸਾਚਿ ਨ ਲਾਗੈ ਮੈਲੁ ਕਿਆ ਮਲੁ ਧੋਈਐ ॥ ਗੁਣਹਿ ਹਾਰੁ ਪਰੋਇ ਕਿਸ ਕਉ ਰੋਈਐ ॥ ਵੀਚਾਰਿ ਮਾਰੈ ਤਰੈ ਤਾਰੈ ਉਲਟਿ ਜੋਨਿ ਨ ਆਵਏ ॥ ਆਪਿ ਪਾਰਸੁ ਪਰਮ ਧਿਆਨੀ ਸਾਚੁ ਸਾਚੇ ਭਾਵਏ ॥ ਆਨੰਦੁ ਅਨਦਿਨੁ ਹਰਖੁ ਸਾਚਾ ਦੂਖ ਕਿਲਵਿਖ ਪਰਹਰੇ ॥ ਸਚੁ ਨਾਮੁ ਪਾਇਆ ਗੁਰਿ ਦਿਖਾਇਆ ਮੈਲੁ ਨਾਹੀ ਸਚ ਮਨੇ ॥੨॥ ਸੰਗਤਿ ਮੀਤ ਮਿਲਾਪੁ ਪੂਰਾ ਨਾਵਣੋ ॥ ਗਾਵੈ ਗਾਵਣਹਾਰੁ ਸਬਦਿ ਸੁਹਾਵਣੋ ॥ ਸਾਲਾਹਿ ਸਾਚੇ ਮੰਨਿ ਸਤਿਗੁਰੁ ਪੁੰਨ ਦਾਨ ਦਇਆ ਮਤੇ ॥ ਪਿਰ ਸੰਗਿ ਭਾਵੈ ਸਹਜਿ ਨਾਵੈ ਬੇਣੀ ਤ ਸੰਗਮੁ ਸਤ ਸਤੇ ॥ ਆਰਾਧਿ ਏਕੰਕਾਰੁ ਸਾਚਾ ਨਿਤ ਦੇਇ ਚੜੈ ਸਵਾਇਆ ॥ ਗਤਿ ਸੰਗਿ ਮੀਤਾ ਸੰਤ ਸੰਗਤਿ ਕਰਿ ਨਦਰਿ ਮੇਲਿ ਮਿਲਾਇਆ ॥੩॥ ਕਹਣੁ ਕਹੈ ਸਭੁ ਕੋਇ ਕੇਵਡੁ ਆਖੀਐ ॥ ਹਉ ਮੂਰਖੁ ਨੀਚੁ ਅਜਾਣੁ ਸਮਝਾ ਸਾਖੀਐ ॥ ਸਚੁ ਗੁਰ ਕੀ ਸਾਖੀ ਅੰਮ੍ਰਿਤ ਭਾਖੀ ਤਿਤੁ ਮਨੁ ਮਾਨਿਆ ਮੇਰਾ ॥ ਕੂਚੁ ਕਰਹਿ ਆਵਹਿ ਬਿਖੁ ਲਾਏ ਸਬਦਿ ਸਚੈ ਗੁਰੁ ਮੇਰਾ ॥ ਆਖਣਿ ਤੋਟਿ ਨ ਭਗਤਿ ਭੰਡਾਰੀ ਭਰਿਪੁਰਿ ਰਹਿਆ ਸੋਈ ॥ ਨਾਨਕ ਸਾਚੁ ਕਹੈ ਬੇਨੰਤੀ ਮਨੁ ਮਾਂਜੈ ਸਚੁ ਸੋਈ ॥੪॥੧॥ {ਪੰਨਾ ੬੮੭}

**ਪਦ ਅਰਥ :**—ਤੀਰਥਿ—ਤੀਰਥ ਉਤੇ । ਜਾਉ—ਮੈਂ ਜਾਂਦਾ ਹਾਂ । ਸਬਦ ਬੀਚਾਰੁ—ਸ਼ਬਦ ਦੀ ਵਿਚਾਰ । ਅੰਤਰਿ—ਅੰਦਰ, ਮਨ ਵਿਚ । ਗਿਆਨੁ—ਪਰਮਾਤਮਾ ਨਾਲ ਜਾਣ-ਪਛਾਣ । ਸਾਚਾ—ਸਦਾ-ਥਿਰ ਰਹਿਣ ਵਾਲਾ । ਦਸ ਪੁਰਬ—ਦਸ ਪਵਿਤ੍ਰ ਦਿਹਾੜੇ {ਮੱਸਿਆ, ਸੰਗ੍ਰਾਂਦ, ਪੂਰਨਮਾਸੀ, ਚਾਨਣਾ ਐਤਵਾਰ, ਸੂਰਜ ਗ੍ਰਹਣ, ਚੰਦ ਗ੍ਰਹਣ, ਦੋ ਅਸ਼ਟਮੀਆਂ, ਦੋ ਚੌਦੇ} । ਦਸਾਹਰਾ—ਦਸ ਪਾਪ ਹਰਨ ਵਾਲਾ ਦਿਨ, ਜੇਠ ਸੁਦੀ ਦਸਮੀ, ਗੰਗਾ ਦਾ ਜਨਮ ਦਿਨ । ਹਉ—ਮੈਂ । ਜਾਚਉ—ਮੰਗਦਾ ਹਾਂ । ਧਰਣੀਧਰਾ—{ਧਰਣੀ—ਧਰਤੀ । ਧਰ—ਆਸਰਾ} ਹੇ ਧਰਤੀ ਦੇ ਆਸਰੇ ਪ੍ਰਭੂ ! ਸਾਚੁ—ਸਦਾ-ਥਿਰ ਰਹਿਣ ਵਾਲਾ । ਮਜਨਾ—ਇਸ਼ਨਾਨ ।੧।

ਸਾਚਿ—ਸਦਾ-ਥਿਰ ਪ੍ਰਭੂ ਦੇ ਨਾਮ ਵਿਚ (ਜੁੜਿਆਂ) । ਕਿਆ ਧੋਈਐ—(ਤੀਰਥ ਆਦਿਕਾਂ ਤੇ ਜਾ ਕੇ) ਧੋਣ ਦੀ ਲੋੜ ਨਹੀਂ ਪੈਂਦੀ । ਗੁਣਹਿ ਹਾਰੁ—ਗੁਣਾਂ ਦਾ ਹਾਰ । ਪਰੋਇ—ਪ੍ਰੋ ਕੇ । ਕਿਸ ਕਉ ਰੋਈਐ—ਕਿਸੇ ਅੱਗੇ ਪੁਕਾਰ ਕਰਨ ਦੀ ਲੋੜ ਨਹੀਂ ਰਹਿੰਦੀ । ਵੀਚਾਰਿ—ਗੁਰੂ ਦੇ ਸ਼ਬਦ ਦੀ ਵਿਚਾਰ ਰਾਹੀਂ । ਉਲਟਿ—ਮੁੜ । ਆਵਏ—ਆਵੈ, ਆਉਂਦਾ । ਪਾਰਸੁ—ਧਾਤਾਂ ਨੂੰ ਸੋਨਾ ਬਣਾ ਦੇਣ ਵਾਲੀ ਪੱਥਰੀ । ਪਰਮ ਧਿਆਨੀ—ਬਹੁਤ ਉੱਚੀ ਸੁਰਤਿ ਦਾ ਮਾਲਕ । ਸਾਚੁ—ਸਦਾ-ਥਿਰ ਪ੍ਰਭੂ ਦਾ ਰੂਪ । ਭਾਵਏ—ਭਾਵੈ, ਪਸੰਦ ਆ ਜਾਂਦਾ ਹੈ । ਅਨਦਿਨੁ—ਹਰ ਰੋਜ਼ । ਹਰਖੁ—ਖੁਸ਼ੀ । ਕਿਲਵਿਖ—ਪਾਪ । ਪਰਹਰੇ—ਦੂਰ ਕਰ ਲੈਂਦਾ ਹੈ । ਗੁਰਿ—ਗੁਰੂ ਨੇ । ਸਚ ਮਨੇ—ਸਦਾ-ਥਿਰ ਨਾਮ ਨੂੰ ਜਪਣ ਵਾਲੇ ਮਨ ਨੂੰ ।੨।

ਮੀਤ ਮਿਲਾਪੁ—ਮਿੱਤ੍ਰ ਪ੍ਰਭੂ ਦਾ ਮਿਲਾਪ । ਨਾਵਣੋ—ਨਾਵਣੁ, ਇਸ਼ਨਾਨ । ਗਾਵਣਹਾਰੁ—ਗਾਵਣ-ਜੋਗ ਪ੍ਰਭੂ । ਸਬਦਿ—ਗੁਰੂ ਦੇ ਸ਼ਬਦ ਵਿਚ (ਜੁੜ ਕੇ) । ਸੁਹਾਵਣੋ—ਸੋਹਣੇ ਜੀਵਨ ਵਾਲਾ । ਸਾਲਾਹਿ—ਸਿਫਤਿ-ਸਾਲਾਹ ਕਰ ਕੇ । ਮੰਨਿ—ਮੰਨ ਕੇ, ਸਰਧਾ ਰੱਖ ਕੇ । ਮਤੇ—ਮਤਿ । ਪਿਰ ਸੰਗਿ—ਪਤੀ ਪ੍ਰਭੂ ਦੀ ਸੰਗਤਿ ਵਿਚ । ਭਾਵੈ—(ਪ੍ਰਭੂ ਨੂੰ) ਪਿਆਰਾ ਲੱਗਦਾ ਹੈ । ਸਹਜਿ—ਆਤਮਕ ਅਡੋਲਤਾ ਵਿਚ । ਬੇਣੀ ਸੰਗਮੁ—ਤ੍ਰਿਬੇਣੀ ਜੰਗਮ, ਤਿੰਨ ਨਦੀਆਂ (ਗੰਗਾ, ਜਮਨਾ, ਸਰਸੂਤੀ) ਦਾ ਮਿਲਾਪ-ਥਾਂ, ਪ੍ਰਯਾਗ (ਅਲਾਹਾਬਾਦ ਦੇ ਨਜ਼ਦੀਕ) । ਸਤ ਸਤੇ—ਸੁੱਚੇ ਤੋਂ ਸੁੱਚਾ । ਸਾਚਾ—ਸਦਾ-ਥਿਰ ਰਹਿਣ ਵਾਲਾ । ਦੇਇ—ਦੇਂਦਾ ਹੈ (ਜੋ ਪ੍ਰਭੂ) । ਚੜੈ ਸਵਾਇਆ—(ਉਸ ਦਾ ਦਿੱਤਾ) ਦਿਨੋ ਦਿਨ ਵਧਦਾ ਹੈ । ਕਰਿ—ਕਰ ਕੇ । ਮੇਲਿ—ਸੰਗਤਿ ਵਿਚ ।੩।



ਕਹਣੁ—ਕਥਨ । ਕਹਣੁ ਕਹੈ—ਕਥਨ ਕਥੈ । ਸਭੁ ਕੋਇ—ਹਰੇਕ ਜੀਵ । ਕੇਵਡੁ—ਕਿਤਨਾ ਵੱਡਾ । ਕੇਵਡੁ ਆਖੀਐ—ਕਿਤਨਾ ਵੱਡਾ ਆਖਿਆ ਜਾ ਸਕਦਾ ਹੈ, ਇਹ ਨਹੀਂ ਦੱਸਿਆ ਜਾ ਸਕਦਾ ਕਿ ਪਰਮਾਤਮਾ ਕੇਡਾ ਵੱਡਾ ਹੈ । ਹਉ—ਮੈਂ । ਸਮਝਾ—ਮੈਂ ਸਮਝ ਸਕਦਾ ਹਾਂ । ਸਾਖੀਐ—ਗੁਰੂ ਦੇ ਉਪਦੇਸ਼ ਨਾਲ । ਸਾਖੀ—ਸਿੱਖਿਆ, ਉਪਦੇਸ਼, ਸ਼ਬਦ । ਅੰਮ੍ਰਿਤ ਸਾਖੀ—ਆਤਮਕ ਜੀਵਨ ਦੇਣ ਵਾਲਾ ਉਪਦੇਸ਼ । ਗੁਰ ਕੀ ਭਾਖੀ ਸਾਖੀ—ਗੁਰੂ ਦਾ ਉਚਾਰਿਆ ਹੋਇਆ ਸ਼ਬਦ । ਸਚੁ ਸਾਖੀ—ਸਦਾ-ਥਿਰ ਪ੍ਰਭੂ ਦੀ ਸਿਫਤਿ-ਸਾਲਾਹ ਦਾ ਸ਼ਬਦ । ਤਿਤੁ—ਉਸ ਸ਼ਬਦ ਵਿਚ । ਬਿਖੁ—(ਮਾਇਆ-ਮੋਹ ਦਾ) ਜ਼ਹਰ । ਸਬਦਿ ਸਚੈ—ਸਦਾ-ਥਿਰ ਪ੍ਰਭੂ ਦੀ ਸਿਫਤਿ-ਸਾਲਾਹ ਦੇ ਸ਼ਬਦ ਦੀ ਰਾਹੀਂ । ਆਖਣਿ—ਆਖਣ ਨਾਲ, ਬਿਆਨ ਕਰਨ ਨਾਲ । ਤੋਟਿ—ਖਾਤਮਾ । ਭੰਡਾਰੀ—ਭੰਡਾਰੀ, ਭੰਡਾਰਿਆਂ ਵਿਚ । ਭਰਿਪੁਰਿ ਰਹਿਆ—ਹਰ ਥਾਂ ਮੌਜੂਦ ਹੈ । ਸੋਈ—ਉਹ (ਪ੍ਰਭੂ) ਹੀ । ਸਾਚੁ ਕਹੈ—ਸਦਾ-ਥਿਰ ਪ੍ਰਭੂ ਦਾ ਨਾਮ ਸਿਮਰਦਾ ਹੈ । ਕਹੈ ਬੇਨੰਤੀ—ਅਰਦਾਸਾਂ ਕਰਦਾ ਹੈ । ਮਾਜੈ—ਸਾਫ਼ ਕਰਦਾ ਹੈ । ਸਚੁ—ਸਦਾ-ਥਿਰ ਪ੍ਰਭੂ । ਸਚੁ ਸੋਈ—ਸਦਾ-ਥਿਰ ਪ੍ਰਭੂ ਹੀ (ਹਰ ਥਾਂ ਦਿੱਸਦਾ ਹੈ) । ੪।

**ਅਰਥ** :—ਮੈਂ (ਭੀ) ਤੀਰਥ ਉਤੇ ਇਸ਼ਨਾਨ ਕਰਨ ਜਾਂਦਾ ਹਾਂ (ਪਰ ਮੇਰੇ ਵਾਸਤੇ ਪਰਮਾਤਮਾ ਦਾ) ਨਾਮ (ਹੀ) ਤੀਰਥ ਹੈ । ਗੁਰੂ ਦੇ ਸ਼ਬਦ ਨੂੰ ਵਿਚਾਰ-ਮੰਡਲ ਵਿਚ ਟਿਕਾਣਾ (ਮੇਰੇ ਵਾਸਤੇ) ਤੀਰਥ ਹੈ (ਕਿਉਂਕਿ ਇਸ ਦੀ ਬਰਕਤਿ ਨਾਲ) ਮੇਰੇ ਅੰਦਰ ਪਰਮਾਤਮਾ ਨਾਲ ਡੂੰਘੀ ਸਾਂਝ ਬਣਦੀ ਹੈ । ਸਤਿਗੁਰੂ ਦਾ ਬਖਸ਼ਿਆ ਇਹ ਗਿਆਨ ਮੇਰੇ ਵਾਸਤੇ ਸਦਾ ਕਾਇਮ ਰਹਿਣ ਵਾਲਾ ਤੀਰਥ-ਅਸਥਾਨ ਹੈ, ਮੇਰੇ ਵਾਸਤੇ ਦਸ ਪਵਿਤ੍ਰ ਦਿਹਾੜੇ ਹੈ, ਮੇਰੇ ਵਾਸਤੇ ਗੰਗਾ ਦਾ ਜਨਮ-ਦਿਨ ਹੈ । ਮੈਂ ਤਾਂ ਸਦਾ ਪ੍ਰਭੂ ਦਾ ਨਾਮ ਹੀ ਮੰਗਦਾ ਹਾਂ ਤੇ (ਅਰਦਾਸ ਕਰਦਾ ਹਾਂ—) ਹੇ ਧਰਤੀ ਦੇ ਆਸਰੇ ਪ੍ਰਭੂ ! (ਮੈਨੂੰ ਆਪਣਾ ਨਾਮ) ਦੇਹ । ਜਗਤ (ਵਿਕਾਰਾਂ ਵਿਚ) ਰੋਗੀ ਹੋਇਆ ਪਿਆ ਹੈ, ਪਰਮਾਤਮਾ ਦਾ ਨਾਮ (ਇਹਨਾਂ ਰੋਗਾਂ ਦਾ) ਇਲਾਜ ਹੈ । ਸਦਾ-ਥਿਰ ਪ੍ਰਭੂ ਦੇ ਨਾਮ ਤੋਂ ਬਿਨਾ (ਮਨ ਨੂੰ ਵਿਕਾਰਾਂ ਦੀ) ਮੈਲ ਲੱਗ ਜਾਂਦੀ ਹੈ । ਗੁਰੂ ਦਾ ਪਵਿਤ੍ਰ ਸ਼ਬਦ (ਮਨੁੱਖ ਨੂੰ) ਸਦਾ (ਆਤਮਕ) ਚਾਨਣ (ਦੇਂਦਾ ਹੈ, ਇਹੀ) ਨਿੱਤ ਸਦਾ ਕਾਇਮ ਰਹਿਣ ਵਾਲਾ ਤੀਰਥ ਹੈ, ਇਹੀ ਤੀਰਥ-ਇਸ਼ਨਾਨ ਹੈ । ੧।

ਸਦਾ-ਥਿਰ ਪ੍ਰਭੂ ਦੇ ਨਾਮ ਵਿਚ ਜੁੜਿਆਂ ਮਨ ਨੂੰ (ਵਿਕਾਰਾਂ ਦੀ) ਮੈਲ ਨਹੀਂ ਲੱਗਦੀ, (ਫਿਰ ਤੀਰਥ ਆਦਿਕਾਂ ਤੇ ਜਾ ਕੇ) ਕੋਈ ਮੈਲ ਧੋਣ ਦੀ ਲੋੜ ਹੀ ਨਹੀਂ ਪੈਂਦੀ । ਪਰਮਾਤਮਾ ਦੇ ਗੁਣਾਂ ਦਾ ਹਾਰ (ਹਿਰਦੇ ਵਿਚ) ਪ੍ਰੇ ਕੇ ਕਿਸੇ ਅੱਗੇ ਪੁਕਾਰ ਕਰਨ ਦੀ ਭੀ ਲੋੜ ਨਹੀਂ ਪੈਂਦੀ ।

ਜੇਹੜਾ ਮਨੁੱਖ ਗੁਰੂ ਦੇ ਸ਼ਬਦ ਦੀ ਵਿਚਾਰ ਰਾਹੀਂ (ਆਪਣੇ ਮਨ ਨੂੰ ਵਿਕਾਰਾਂ ਵਲੋਂ) ਮਾਰ ਲੈਂਦਾ ਹੈ, ਉਹ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦਾ ਹੈ, (ਹੋਰਨਾਂ ਨੂੰ ਭੀ) ਪਾਰ ਲੰਘਾ ਲੈਂਦਾ ਹੈ, ਉਹ ਮੁੜ ਜੂਨਾਂ (ਦੇ ਚੱਕਰ) ਵਿਚ ਨਹੀਂ ਆਉਂਦਾ । ਉਹ ਮਨੁੱਖ ਆਪ ਪਾਰਸ ਬਣ ਜਾਂਦਾ ਹੈ, ਬੜੀ ਹੀ ਉੱਚੀ ਸੁਰਤਿ ਦਾ ਮਾਲਕ ਹੋ ਜਾਂਦਾ ਹੈ, ਉਹ ਸਦਾ-ਥਿਰ ਪ੍ਰਭੂ ਦਾ ਰੂਪ ਬਣ ਜਾਂਦਾ ਹੈ, ਉਹ ਸਦਾ-ਥਿਰ ਪ੍ਰਭੂ ਨੂੰ ਪਿਆਰਾ ਲੱਗਣ ਲੱਗ ਪੈਂਦਾ ਹੈ । ਉਸ ਦੇ ਅੰਦਰ ਹਰ ਵੇਲੇ ਆਨੰਦ ਬਣਿਆ ਰਹਿੰਦਾ ਹੈ, ਸਦਾ-ਥਿਰ ਰਹਿਣ ਵਾਲੀ ਖੁਸ਼ੀ ਪੈਦਾ ਹੋ ਜਾਂਦੀ ਹੈ, ਉਹ ਮਨੁੱਖ ਆਪਣੇ (ਸਾਰੇ) ਦੁੱਖ ਪਾਪ ਦੂਰ ਕਰ ਲੈਂਦਾ ਹੈ ।

ਜਿਸ ਮਨੁੱਖ ਨੇ ਸਦਾ-ਥਿਰ ਪ੍ਰਭੂ-ਨਾਮ ਪ੍ਰਾਪਤ ਕਰ ਲਿਆ, ਜਿਸ ਨੂੰ ਗੁਰੂ ਨੇ (ਪ੍ਰਭੂ) ਵਿਖਾ ਦਿੱਤਾ, ਉਸ ਦੇ ਸਦਾ-ਥਿਰ ਨਾਮ ਜਪਦੇ ਮਨ ਨੂੰ ਕਦੇ ਵਿਕਾਰਾਂ ਦੀ ਮੈਲ ਨਹੀਂ ਲੱਗਦੀ । ੨।

ਸਾਧ ਸੰਗਤਿ ਵਿਚ ਮਿੱਤਰ-ਪ੍ਰਭੂ ਦਾ ਮਿਲਾਪ ਹੋ ਜਾਣਾ—ਇਹੀ ਉਹ ਤੀਰਥ-ਇਸ਼ਨਾਨ ਹੈ ਜਿਸ ਵਿਚ ਕੋਈ ਉਕਾਈ ਨਹੀਂ ਰਹਿ ਜਾਂਦੀ । ਜੇਹੜਾ ਮਨੁੱਖ ਗੁਰੂ ਦੇ ਸ਼ਬਦ ਵਿਚ ਜੁੜ ਕੇ ਗਾਵਣ-ਜੋਗ ਪ੍ਰਭੂ (ਦੇ ਗੁਣ) ਗਾਂਦਾ ਹੈ ਉਸ ਦਾ ਜੀਵਨ ਸੋਹਣਾ ਬਣ ਜਾਂਦਾ ਹੈ । ਸਤਿਗੁਰੂ ਨੂੰ (ਜੀਵਨ-ਦਾਤਾ) ਮੰਨ ਕੇ ਸਦਾ-ਥਿਰ ਪ੍ਰਭੂ ਦੀ ਸਿਫਤਿ-ਸਾਲਾਹ ਕਰ ਕੇ ਮਨੁੱਖ ਦੀ ਮਤਿ ਦੂਜਿਆਂ ਦੀ ਸੇਵਾ ਕਰਨ ਵਾਲੀ ਸਭ ਤੋਂ ਦਇਆ ਕਰਨ ਵਾਲੀ ਬਣ ਜਾਂਦੀ ਹੈ । (ਸਿਫਤਿ-ਸਾਲਾਹ ਦੀ ਬਰਕਤਿ ਨਾਲ ਮਨੁੱਖ) ਪਤੀ-ਪ੍ਰਭੂ ਦੀ ਸੰਗਤਿ ਵਿਚ ਰਹਿ ਕੇ ਉਸ ਨੂੰ ਪਿਆਰਾ ਲੱਗਣ ਲੱਗ ਪੈਂਦਾ ਹੈ ਆਤਮਕ

ਅਡੋਲਤਾ ਵਿਚ (ਮਾਨੋ, ਆਤਮਕ) ਇਸ਼ਨਾਨ ਕਰਦਾ ਹੈ; ਇਹੀ ਉਸ ਦੇ ਵਾਸਤੇ ਸੁੱਚੇ ਤੋਂ ਸੁੱਚਾ ਤ੍ਰਿਬੇਣੀ ਸੰਗਮ (ਦਾ ਇਸ਼ਨਾਨ) ਹੈ ।

(ਹੇ ਭਾਈ ! ) ਉਸ ਸਦਾ-ਥਿਰ ਰਹਿਣ ਵਾਲੇ ਇੱਕ ਅਕਾਲ ਪੁਰਖ ਨੂੰ ਸਿਮਰ, ਜੋ ਸਦਾ (ਸਭ ਜੀਵਾਂ ਨੂੰ ਦਾਤਾਂ) ਦੇਂਦਾ ਹੈ ਤੇ (ਜਿਸ ਦੀਆਂ ਦਿੱਤੀਆਂ ਦਾਤਾਂ ਦਿਨੋ ਦਿਨ) ਵਧਦੀਆਂ ਹਨ । ਮਿੱਤਰ-ਪ੍ਰਭੂ ਦੀ ਸੰਗਤਿ ਵਿਚ, ਗੁਰੂ ਸੰਤ ਦੀ ਸੰਗਤਿ ਵਿਚ ਆਤਮਕ ਅਵਸਥਾ ਉੱਚੀ ਹੋ ਜਾਂਦੀ ਹੈ, ਪ੍ਰਭੂ ਮੇਹਰ ਦੀ ਨਜ਼ਰ ਕਰ ਕੇ ਆਪਣੀ ਸੰਗਤਿ ਵਿਚ ਮਿਲਾ ਲੈਂਦਾ ਹੈ ।੩।

ਹਰੇਕ ਜੀਵ (ਪਰਮਾਤਮਾ ਬਾਰੇ) ਕਥਨ ਕਰਦਾ ਹੈ (ਤੇ ਆਖਦਾ ਹੈ ਕਿ ਪਰਮਾਤਮਾ ਬਹੁਤ ਵੱਡਾ ਹੈ, ਪਰ) ਕੋਈ ਨਹੀਂ ਦੱਸ ਸਕਦਾ ਕਿ ਉਹ ਕੇਡਾ ਵੱਡਾ ਹੈ । (ਮੈਂ ਇਤਨੇ ਜੋਗਾ ਨਹੀਂ ਕਿ ਪਰਮਾਤਮਾ ਦਾ ਸਰੂਪ ਬਿਆਨ ਕਰ ਸਕਾਂ) ਮੈਂ (ਤਾਂ) ਮੂਰਖ ਹਾਂ, ਨੀਵੇਂ ਸੁਭਾਵ ਦਾ ਹਾਂ, ਅੰਞਾਣ ਹਾਂ, ਮੈਂ ਤਾਂ ਗੁਰੂ ਦੇ ਉਪਦੇਸ਼ ਨਾਲ ਹੀ (ਕੁਝ) ਸਮਝ ਸਕਦਾ ਹਾਂ (ਭਾਵ, ਮੈਂ ਤਾਂ ਉਤਨਾ ਕੁਝ ਹੀ ਮਸਾਂ ਸਮਝ ਸਕਦਾ ਹਾਂ ਜਿਤਨਾ ਗੁਰੂ ਆਪਣੇ ਸ਼ਬਦ ਦੀ ਰਾਹੀਂ ਸਮਝਾਏ) । ਮੇਰਾ ਮਨ ਤਾਂ ਉਸ ਗੁਰ-ਸ਼ਬਦ ਵਿਚ ਹੀ ਪਤੀਜ ਗਿਆ ਹੈ ਜੋ ਸਦਾ-ਥਿਰ ਪ੍ਰਭੂ ਦੀ ਸਿਫਤਿ-ਸਾਲਾਹ ਕਰਦਾ ਹੈ ਤੇ ਜੋ ਆਤਮਕ ਜੀਵਨ ਦੇਣ ਵਾਲਾ ਹੈ ।

ਜੇਹੜੇ ਜੀਵ (ਮਾਇਆ-ਮੋਹ ਦੇ) ਜ਼ਹਰ ਨਾਲ ਲੱਦੇ ਹੋਏ ਜਗਤ ਵਿਚ ਆਉਂਦੇ ਹਨ (ਗੁਰੂ ਦੇ ਸ਼ਬਦ ਨੂੰ ਵਿਸਾਰ ਕੇ ਤੇ ਤੀਰਥ-ਇਸ਼ਨਾਨ ਆਦਿਕ ਦੀ ਟੇਕ ਰੱਖ ਕੇ, ਉਸੇ ਜ਼ਹਰ ਨਾਲ ਲੱਦੇ ਹੋਏ ਹੀ ਜਗਤ ਤੋਂ) ਕੂਚ ਕਰ ਜਾਂਦੇ ਹਨ, ਪਰ ਜੇਹੜੇ ਮਨੁੱਖ ਸਦਾ-ਥਿਰ ਪ੍ਰਭੂ ਦੀ ਸਿਫਤਿ-ਸਾਲਾਹ ਦੇ ਸ਼ਬਦ ਵਿਚ ਜੁੜਦੇ ਹਨ, ਉਹਨਾਂ ਨੂੰ ਮੇਰਾ ਗੁਰੂ ਉਸ ਜ਼ਹਰ ਦੇ ਭਾਰ ਤੋਂ ਬਚਾ ਲੈਂਦਾ ਹੈ ।

(ਪਰਮਾਤਮਾ ਦੇ ਗੁਣ ਬੇਅੰਤ ਹਨ, ਗੁਣ) ਬਿਆਨ ਕਰਨ ਨਾਲ ਮੁੱਕਦੇ ਨਹੀਂ, (ਪਰਮਾਤਮਾ ਦੀ ਭਗਤੀ ਦੇ ਖਜ਼ਾਨੇ ਭਰੇ ਪਏ ਹਨ, ਜੀਵਾਂ ਨੂੰ ਭਗਤੀ ਦੀ ਦਾਤਿ ਵੰਡਿਆਂ) ਭਗਤੀ ਦੇ ਖਜ਼ਾਨਿਆਂ ਵਿਚ ਕੋਈ ਕਮੀ ਨਹੀਂ ਹੁੰਦੀ, (ਪਰ ਭਗਤੀ ਕਰਨ ਨਾਲ ਤੇ ਪ੍ਰਭੂ ਦੀ ਸਿਫਤਿ-ਸਾਲਾਹ ਕਰਨ ਨਾਲ ਮਨੁੱਖ ਨੂੰ ਇਹ ਨਿਸ਼ਚਾ ਬਣ ਜਾਂਦਾ ਹੈ ਕਿ) ਪਰਮਾਤਮਾ ਹੀ ਹਰ ਥਾਂ ਵਿਆਪਕ ਹੈ । ਹੇ ਨਾਨਕ ! ਜੇਹੜਾ ਮਨੁੱਖ ਸਦਾ-ਥਿਰ ਪ੍ਰਭੂ ਦਾ ਸਿਮਰਨ ਕਰਦਾ ਹੈ, ਜੋ ਪ੍ਰਭੂ-ਦਰ ਤੇ ਅਰਦਾਸਾਂ ਕਰਦਾ ਹੈ (ਤੇ ਇਸ ਤਰ੍ਹਾਂ) ਆਪਣੇ ਮਨ ਨੂੰ ਵਿਕਾਰਾਂ ਦੀ ਮੈਲ ਤੋਂ ਸਾਫ਼ ਕਰ ਲੈਂਦਾ ਹੈ ਉਸ ਨੂੰ ਹਰ ਥਾਂ ਉਹ ਸਦਾ-ਥਿਰ ਪ੍ਰਭੂ ਹੀ ਦਿੱਸਦਾ ਹੈ (ਤੀਰਥ-ਇਸ਼ਨਾਨਾਂ ਨਾਲ ਇਹ ਆਤਮਕ ਅਵਸਥਾ ਪ੍ਰਾਪਤ ਨਹੀਂ ਹੁੰਦੀ) ।੪।੧।

ਧਨਾਸਰੀ ਮਹਲਾ ੧ ॥ ਜੀਵਾ ਤੇਰੈ ਨਾਇ ਮਨਿ ਆਨੰਦੁ ਹੈ ਜੀਉ ॥ ਸਾਚੇ ਸਾਚਾ ਨਾਉ ਗੁਣ ਗੋਵਿੰਦੁ ਹੈ ਜੀਉ ॥ ਗੁਰ ਗਿਆਨੁ ਅਪਾਰਾ ਸਿਰਜਣਹਾਰਾ ਜਿਨਿ ਸਿਰਜੀ ਤਿਨਿ ਗੋਈ ॥ ਪਰਵਾਣਾ ਆਇਆ ਹੁਕਮਿ ਪਠਾਇਆ ਫੇਰਿ ਨ ਸਕੈ ਕੋਈ ॥ ਆਪੇ ਕਰਿ ਵੇਖੈ ਸਿਰਿ ਸਿਰਿ ਲੇਖੈ ਆਪੇ ਸੁਰਤਿ ਬੁਝਾਈ ॥ ਨਾਨਕ ਸਾਹਿਬੁ ਅਗਮ ਅਗੋਚਰੁ ਜੀਵਾ ਸਚੀ ਨਾਈ ॥੧॥ ਤੁਮ ਸਰਿ ਅਵਰੁ ਨ ਕੋਇ ਆਇਆ ਜਾਇਸੀ ਜੀਉ ॥ ਹੁਕਮੀ ਹੋਇ ਨਿਬੇੜੁ ਭਰਮੁ ਚੁਕਾਇਸੀ ਜੀਉ ॥ ਗੁਰੁ ਭਰਮੁ ਚੁਕਾਏ ਅਕਥੁ ਕਹਾਏ ਸਚ ਮਹਿ ਸਾਚੁ ਸਮਾਣਾ ॥ ਆਪਿ ਉਪਾਏ ਆਪਿ ਸਮਾਏ ਹੁਕਮੀ ਹੁਕਮੁ ਪਛਾਣਾ ॥ ਸਚੀ ਵਡਿਆਈ ਗੁਰ ਤੇ ਪਾਈ ਤੂ ਮਨਿ ਅੰਤਿ ਸਖਾਈ ॥ ਨਾਨਕ ਸਾਹਿਬੁ ਅਵਰੁ ਨ ਦੂਜਾ ਨਾਮਿ ਤੇਰੈ ਵਡਿਆਈ ॥੨॥ ਤੂ ਸਚਾ ਸਿਰਜਣਹਾਰੁ ਅਲਖ ਸਿਰੰਦਿਆ ਜੀਉ ॥ ਏਕੁ ਸਾਹਿਬੁ ਦੁਇ ਰਾਹ ਵਾਦ ਵਧੰਦਿਆ ਜੀਉ ॥ ਦੁਇ ਰਾਹ ਚਲਾਏ ਹੁਕਮਿ ਸਬਾਏ ਜਨਮਿ ਮੁਆ ਸੰਸਾਰਾ ॥ ਨਾਮ ਬਿਨਾ ਨਾਹੀ ਕੋ ਬੇਲੀ ਬਿਖੁ ਲਾਦੀ ਸਿਰਿ ਭਾਰਾ ॥ ਹੁਕਮੀ ਆਇਆ ਹੁਕਮੁ ਨ ਬੂਝੈ ਹੁਕਮਿ ਸਵਾਰਣਹਾਰਾ ॥ ਨਾਨਕ ਸਾਹਿਬੁ ਸਬਦਿ ਸਿਵਾਪੈ ਸਾਚਾ ਸਿਰਜਣਹਾਰਾ ॥੩॥ ਭਗਤ ਸੋਹਹਿ ਦਰਵਾਰਿ ਸਬਦਿ ਸੁਹਾਇਆ ਜੀਉ ॥ ਬੋਲਹਿ ਅੰਮ੍ਰਿਤ ਬਾਣਿ ਰਸਨ ਰਸਾਇਆ ਜੀਉ ॥ ਰਸਨ ਰਸਾਏ ਨਾਮਿ ਤਿਸਾਏ ਗੁਰ ਕੈ ਸਬਦਿ ਵਿਕਾਣੇ ॥ ਪਾਰਸਿ ਪਰਸਿਐ ਪਾਰਸੁ ਹੋਏ ਜਾ ਤੇਰੈ ਮਨਿ ਭਾਣੇ ॥ ਅਮਰਾ ਪਦੁ ਪਾਇਆ ਆਪੁ ਗਵਾਇਆ ਵਿਰਲਾ ਗਿਆਨ ਵੀਚਾਰੀ ॥ ਨਾਨਕ ਭਗਤ ਸੋਹਨਿ ਦਰਿ ਸਾਚੈ ਸਾਚੇ ਕੇ ਵਾਪਾਰੀ ॥੪॥ ਭੂਖ ਪਿਆਸੇ ਆਥਿ ਕਿਉ ਦਰਿ ਜਾਇਸਾ ਜੀਉ ॥ ਸਤਿਗੁਰ ਪੂਛੁ ਜਾਇ ਨਾਮੁ ਧਿਆਇਸਾ ਜੀਉ ॥ ਸਚੁ ਨਾਮੁ ਧਿਆਈ ਸਾਚੁ

ਚਵਾਈ ਗੁਰਮੁਖਿ ਸਾਚੁ ਪਛਾਣਾ ॥ ਦੀਨਾ ਨਾਥੁ ਦਇਆਲੁ ਨਿਰੰਜਨੁ ਅਨਦਿਨੁ ਨਾਮੁ ਵਖਾਣਾ ॥ ਕਰਣੀ ਕਾਰ ਧੁਰਹੁ  
ਫੁਰਮਾਈ ਆਪਿ ਮੁਆ ਮਨੁ ਮਾਰੀ ॥ ਨਾਨਕ ਨਾਮੁ ਮਹਾ ਰਸੁ ਮੀਠਾ ਤ੍ਰਿਸਨਾ ਨਾਮਿ ਨਿਵਾਰੀ ॥੫॥੨॥ {ਪੰਨਾ ੬੮੮}

**ਪਦ ਅਰਥ :**—ਜੀਵਾ—ਜੀਵਾਂ, ਮੈਂ ਜੀਉ ਪੈਂਦਾ ਹਾਂ, ਮੇਰੇ ਅੰਦਰ ਆਤਮਕ ਜੀਵਨ ਪੈਦਾ ਹੋ ਜਾਂਦਾ ਹੈ । ਤੇਰੇ ਨਾਇ—  
ਤੇਰੇ ਨਾਮ ਵਿਚ (ਜੁੜ ਕੇ) । ਮਨਿ—ਮਨ ਵਿਚ । ਜੀਉ—ਹੇ ਪ੍ਰਭੂ ਜੀ ! ਸਾਚੇ ਸਾਚਾ—ਸਦਾ ਹੀ ਥਿਰ ਰਹਿਣ  
ਵਾਲਾ । ਗੁਰ ਗਿਆਨੁ—ਗੁਰੂ ਦਾ ਦਿੱਤਾ ਹੋਇਆ ਗਿਆਨ (ਦੱਸਦਾ ਹੈ ਕਿ) । ਜਿਨਿ—ਜਿਸ (ਪ੍ਰਭੂ) ਨੇ ।  
ਸਿਰਜੀ—ਪੈਦਾ ਕੀਤੀ ਹੈ । ਤਿਨਿ—ਉਸੇ (ਪ੍ਰਭੂ) ਨੇ । ਗੋਈ—ਨਾਸ ਕੀਤੀ ਹੈ । ਪਰਵਾਣਾ—ਸੱਦਾ । ਹੁਕਮਿ—  
ਹੁਕਮ ਅਨੁਸਾਰ । ਪਠਾਇਆ—ਭੇਜਿਆ ਹੋਇਆ । ਫੇਰਿ ਨ ਸਕੈ—ਮੌਤ ਨਹੀਂ ਸਕਦਾ । ਕਰਿ—ਪੈਦਾ ਕਰ ਕੇ ।  
ਵੇਖੈ—ਸੰਭਾਲ ਕਰਦਾ ਹੈ । ਸਿਰਿ ਸਿਰਿ—ਹਰੇਕ ਜੀਵ ਦੇ ਸਿਰ ਉਤੇ । ਲੇਖੈ—ਲੇਖ ਲਿਖਦਾ ਹੈ । ਬੁਝਾਈ—  
ਸਮਝਾਂਦਾ ਹੈ । ਅਗਮ—ਅਪਹੁੰਚ । ਅਗੋਚਰੁ—{ਅ-ਗੋ-ਚਰੁ । ਗੋ-ਇੰਦ੍ਰੇ ।} ਜਿਸ ਤਕ ਗਿਆਨ-ਇੰਦ੍ਰਿਆਂ ਦੀ  
ਪਹੁੰਚ ਨਹੀਂ ਹੋ ਸਕਦੀ । ਸਚੀ ਨਾਈ—ਸਦਾ-ਥਿਰ ਰਹਿਣ ਵਾਲੀ ਵਡਿਆਈ (ਕਰ ਕੇ) । ਨਾਈ—  
ਵਡਿਆਈ । ੧।

ਸਰਿ—ਬਰਾਬਰ । ਜਾਇਸੀ—ਚਲਾ ਜਾਇਗਾ । ਨਿਬੇੜੁ—ਫੈਸਲਾ, ਖਾਤਮਾ (ਜਨਮ ਮਰਨ ਦੇ ਗੇੜ ਦਾ) । ਭਰਮੁ—  
ਭਟਕਣਾ । ਚੁਕਾਏ—ਦੂਰ ਕਰਦਾ ਹੈ । ਕਹਾਏ—ਸਿਫਤਿ-ਸਾਲਾਹ ਕਰਾਂਦਾ ਹੈ । ਅਕਥੁ—ਉਹ ਪ੍ਰਭੂ ਜਿਸ ਦੇ ਗੁਣ  
ਬਿਆਨ ਨਾਹ ਕੀਤੇ ਜਾ ਸਕਣ । ਸਚ ਮਹਿ—ਸਦਾ-ਥਿਰ ਪ੍ਰਭੂ ਵਿਚ । ਸਚੁ—ਸਦਾ-ਥਿਰ ਪ੍ਰਭੂ । ਹੁਕਮੀ ਹੁਕਮੁ—  
ਹੁਕਮ ਦੇ ਮਾਲਕ ਦਾ ਹੁਕਮ । ਸਾਚੀ—ਸਦਾ-ਥਿਰ ਰਹਿਣ ਵਾਲੀ । ਤੇ—ਤੋਂ । ਮਨਿ—ਮਨ ਵਿਚ । ਅੰਤਿ—ਅਖੀਰ  
ਵੇਲੇ । ਸਖਾਈ—ਸਾਥੀ । ਵਡਿਆਈ—ਆਦਰ । ੨।

ਅਲਖ—ਹੇ ਅਦ੍ਰਿਸ਼ਟ ! ਸਿਰੰਦਿਆ—ਹੇ ਸਿਰੰਦੇ ! ਹੇ ਪੈਦਾ ਕਰਨ ਵਾਲੇ ! ਵਾਦ—ਝਗੜੇ । ਦੁਇ ਰਾਹ—ਦੋ ਰਸਤੇ  
(ਭਗਤੀ ਤੇ ਮਾਇਆ) । ਹੁਕਮਿ—ਹੁਕਮ ਵਿਚ । ਸਬਾਏ—ਸਾਰੇ ਜੀਵ । ਸਿਰਿ—ਸਿਰ ਉਤੇ । ਸਿਵਾਪੈ—  
ਪਛਾਣਿਆ ਜਾਂਦਾ ਹੈ । ੩।

ਸੋਹਹਿ—ਸੋਭਦੇ ਹਨ । ਦਰਵਾਰਿ—ਦਰਬਾਰ ਵਿਚ, ਪ੍ਰਭੂ ਦੀ ਹਜ਼ੂਰੀ ਵਿਚ । ਸਬਦਿ—ਗੁਰੂ ਦੇ ਸ਼ਬਦ ਦੀ ਰਾਹੀਂ ।  
ਸੁਹਾਇਆ—ਸੋਹਣੇ ਜੀਵਨ ਵਾਲੇ । ਅੰਮ੍ਰਿਤ ਬਾਣਿ—ਆਤਮਕ ਜੀਵਨ ਦੇਣ ਵਾਲੀ ਬਾਣੀ । ਰਸਨ—ਜੀਭ ।  
ਰਸਾਇਆ—ਇਕ-ਸੁਰ । ਰਸਾਏ—ਇਕ-ਸੁਰ ਕਰ ਲੈਂਦੇ ਹਨ । ਨਾਮਿ—ਨਾਮ ਦੀ ਰਾਹੀਂ । ਤਿਸਾਏ—ਪਿਆਸੇ,  
ਤਿਹਾਏ । ਸਬਦਿ—ਸ਼ਬਦ ਦੀ ਰਾਹੀਂ । ਵਿਕਾਣੇ—ਪ੍ਰਭੂ-ਨਾਮ ਤੋਂ ਸਦਕੇ ਹੁੰਦੇ ਹਨ । ਪਾਰਸਿ ਪਰਸਿਐ—ਗੁਰੂ-  
ਪਾਰਸ ਨੂੰ ਛੋਹਣ ਨਾਲ । ਪਾਰਸੁ—ਇਕ ਪੱਥਰੀ ਜੋ ਸਭ ਧਾਤਾਂ ਨੂੰ ਸੋਨਾ ਕਰ ਸਕਣ ਵਾਲੀ ਮਿਥੀ ਗਈ ਹੈ । ਮਨਿ—  
ਮਨ ਵਿਚ । ਅਮਰਾ ਪਦੁ—ਉਹ ਆਤਮਕ ਅਵਸਥਾ ਜਿਥੇ ਆਤਮਕ ਮੌਤ ਨਹੀਂ ਪੋਂਦੀ । ਆਪੁ—ਆਪਾ-ਭਾਵ ।  
ਵਾਪਾਰੀ—ਵਣਜਾਰੇ । ੪।

ਭੂਖ ਪਿਆਸੋ—ਭੁੱਖਾ-ਪਿਆਸਾ । ਆਥਿ—ਮਾਇਆ । ਕਿਉ ਜਾਇਸਾ—ਕਿਉ ਜਾਇਸਾਂ, ਮੈਂ ਕਿਵੇਂ ਜਾ ਸਕਦਾ ਹਾਂ ?  
ਪੂਛਉ—ਮੈਂ ਪੁੱਛਾਂਗਾ । ਜਾਇ—ਜਾ ਕੇ । ਧਿਆਇਸਾ—ਧਿਆਇਸਾਂ, ਮੈਂ ਸਿਮਰਾਂਗਾ । ਧਿਆਈ—ਮੈਂ  
ਧਿਆਵਾਂਗਾ । ਚਵਾਈ—ਮੈਂ ਉਚਾਰਾਂਗਾ । ਗੁਰਮੁਖਿ—ਗੁਰੂ ਦੀ ਸਰਨ ਪੈ ਕੇ । ਅਨਦਿਨੁ—ਹਰ ਰੋਜ਼ । ਵਖਾਣਾ—ਮੈਂ  
ਉਚਾਰਾਂਗਾ । ਕਰਣੀ ਕਾਰ—ਕਰਨ ਜੋਗ ਕੰਮ । ਧੁਰਹੁ—ਪਰਮਾਤਮਾ ਨੇ ਆਪਣੀ ਹਜ਼ੂਰੀ ਤੋਂ । ਆਪਿ—ਉਹ ਬੰਦਾ  
ਆਪ । ਮੁਆ—ਮਾਇਆ ਦੇ ਮੋਹ ਵਲੋਂ ਮਰ ਜਾਂਦਾ ਹੈ । ਮਨੁ ਮਾਰੀ—ਮਨੁ ਮਾਰਿ, ਆਪਣੇ ਮਨ ਨੂੰ ਮਾਰ ਕੇ । ਮਹਾ  
ਰਸੁ—ਸਭ ਤੋਂ ਸ਼੍ਰੇਸ਼ਟ ਸੁਆਦ ਵਾਲਾ । ਨਾਮਿ—ਨਾਮਿ ਦੀ ਰਾਹੀਂ । ੫।

**ਅਰਥ :**—ਹੇ ਪ੍ਰਭੂ ਜੀ ! ਤੇਰੇ ਨਾਮ ਵਿਚ (ਜੁੜ ਕੇ) ਮੇਰੇ ਅੰਦਰ ਆਤਮਕ ਜੀਵਨ ਪੈਦਾ ਹੁੰਦਾ ਹੈ, ਮੇਰੇ ਮਨ ਵਿਚ  
ਖੁਸ਼ੀ ਪੈਦਾ ਹੁੰਦੀ ਹੈ ।

ਹੇ ਭਾਈ ! ਪਰਮਾਤਮਾ ਦਾ ਨਾਮ ਸਦਾ-ਬਿਰ ਰਹਿਣ ਵਾਲਾ ਹੈ, ਪ੍ਰਭੂ ਗੁਣਾਂ (ਦਾ ਖਜ਼ਾਨਾ) ਹੈ ਤੇ ਧਰਤੀ ਦੇ ਜੀਵਾਂ ਦੇ ਦਿਲ ਦੀ ਜਾਣਨ ਵਾਲਾ ਹੈ । ਗੁਰੂ ਦਾ ਬਖਸ਼ਿਆ ਗਿਆਨ ਦੱਸਦਾ ਹੈ ਕਿ ਸਿਰਜਣਹਾਰ ਪ੍ਰਭੂ ਬੇਅੰਤ ਹੈ, ਜਿਸ ਨੇ ਇਹ ਸ੍ਰਿਸ਼ਟੀ ਪੈਦਾ ਕੀਤੀ ਹੈ, ਉਹੀ ਇਸ ਨੂੰ ਨਾਸ ਕਰਦਾ ਹੈ । ਜਦੋਂ ਉਸ ਦੇ ਹੁਕਮ ਵਿਚ ਭੇਜਿਆ ਹੋਇਆ (ਮੌਤ ਦਾ) ਸੱਦਾ ਆਉਂਦਾ ਹੈ ਤਾਂ ਕੋਈ ਜੀਵ (ਉਸ ਸੱਦੇ ਨੂੰ) ਮੌਤ ਨਹੀਂ ਸਕਦਾ । ਪਰਮਾਤਮਾ ਆਪ ਹੀ (ਜੀਵਾਂ ਨੂੰ) ਪੈਦਾ ਕਰ ਕੇ ਆਪ ਹੀ ਸੰਭਾਲ ਕਰਦਾ ਹੈ, ਆਪ ਹੀ ਹਰੇਕ ਜੀਵ ਦੇ ਸਿਰ ਉਤੇ (ਉਸ ਦੇ ਕੀਤੇ ਕਰਮਾਂ ਅਨੁਸਾਰ) ਲੇਖ ਲਿਖਦਾ ਹੈ, ਆਪ ਹੀ (ਜੀਵ ਨੂੰ ਸਹੀ ਜੀਵਨ-ਰਾਹ ਦੀ) ਸੂਝ ਬਖਸ਼ਦਾ ਹੈ । ਮਾਲਕ-ਪ੍ਰਭੂ ਅਪਹੁੰਚ ਹੈ, ਜੀਵਾਂ ਦੇ ਗਿਆਨ-ਇੰਦ੍ਰਿਆਂ ਦੀ ਉਸ ਤਕ ਪਹੁੰਚ ਨਹੀਂ ਹੋ ਸਕਦੀ ।

ਹੇ ਨਾਨਕ ! (ਉਸ ਦੇ ਦਰ ਤੇ ਅਰਦਾਸ ਕਰ, ਤੇ ਆਖ—ਹੇ ਪ੍ਰਭੂ ! ) ਤੇਰੀ ਸਦਾ ਕਾਇਮ ਰਹਿਣ ਵਾਲੀ ਸਿਫਤਿ-ਸਾਲਾਹ ਕਰ ਕੇ ਮੇਰੇ ਅੰਦਰ ਆਤਮਕ ਜੀਵਨ ਪੈਦਾ ਹੁੰਦਾ ਹੈ (ਮੈਨੂੰ ਆਪਣੀ ਸਿਫਤਿ-ਸਾਲਾਹ ਬਖਸ਼) । ੧।

ਹੇ ਪ੍ਰਭੂ ਜੀ ! ਤੇਰੇ ਬਰਾਬਰ ਦਾ ਹੋਰ ਕੋਈ ਨਹੀਂ ਹੈ, (ਹੋਰ ਜੇਹੜਾ ਭੀ ਜਗਤ ਵਿਚ) ਆਇਆ ਹੈ, (ਉਹ ਇਥੋਂ ਆਖਰ) ਚਲਾ ਜਾਇਗਾ (ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈ) ।

ਜਿਸ ਮਨੁੱਖ ਦੀ ਭਟਕਣਾ (ਗੁਰੂ) ਦੂਰ ਕਰਦਾ ਹੈ, ਪ੍ਰਭੂ ਦੇ ਹੁਕਮ ਅਨੁਸਾਰ ਉਸ ਦੇ ਜਨਮ ਮਰਨ ਦੇ ਗੇੜ ਦਾ ਖਾਤਮਾ ਹੋ ਜਾਂਦਾ ਹੈ । ਗੁਰੂ ਜਿਸ ਦੀ ਭਟਕਣਾ ਦੂਰ ਕਰਦਾ ਹੈ, ਉਸ ਪਾਸੋਂ ਉਸ ਪਰਮਾਤਮਾ ਦੀ ਸਿਫਤਿ-ਸਾਲਾਹ ਕਰਾਂਦਾ ਹੈ ਜਿਸ ਦੇ ਗੁਣ ਬਿਆਨ ਤੋਂ ਪਰੇ ਹਨ ।

ਉਹ ਮਨੁੱਖ ਸਦਾ-ਬਿਰ ਪ੍ਰਭੂ (ਦੀ ਯਾਦ) ਵਿਚ ਰਹਿੰਦਾ ਹੈ, ਸਦਾ-ਬਿਰ ਪ੍ਰਭੂ (ਉਸ ਦੇ ਹਿਰਦੇ ਵਿਚ) ਪਰਗਟ ਹੋ ਜਾਂਦਾ ਹੈ । ਉਹ ਮਨੁੱਖ ਰਜਾ ਦੇ ਮਾਲਕ-ਪ੍ਰਭੂ ਦਾ ਹੁਕਮ ਪਛਾਣ ਲੈਂਦਾ ਹੈ (ਤੇ ਸਮਝ ਲੈਂਦਾ ਹੈ ਕਿ) ਪ੍ਰਭੂ ਆਪ ਹੀ ਪੈਦਾ ਕਰਦਾ ਹੈ ਤੇ ਆਪ ਹੀ (ਆਪਣੇ ਵਿਚ) ਲੀਨ ਕਰ ਲੈਂਦਾ ਹੈ ।

ਹੇ ਪ੍ਰਭੂ ! ਜਿਸ ਮਨੁੱਖ ਨੇ ਤੇਰੀ ਸਿਫਤਿ-ਸਾਲਾਹ (ਦੀ ਦਾਤਿ) ਗੁਰੂ ਤੋਂ ਪ੍ਰਾਪਤ ਕਰ ਲਈ ਹੈ, ਤੂੰ ਉਸ ਦੇ ਮਨ ਵਿਚ ਆ ਵੱਸਦਾ ਹੈਂ ਤੇ ਅੰਤ ਸਮੇਂ ਭੀ ਉਸ ਦਾ ਸਾਥੀ ਬਣਦਾ ਹੈਂ ।

ਹੇ ਨਾਨਕ ! ਮਾਲਕ-ਪ੍ਰਭੂ ਸਦਾ ਕਾਇਮ ਰਹਿਣ ਵਾਲਾ ਹੈ, ਉਸ ਵਰਗਾ ਹੋਰ ਕੋਈ ਨਹੀਂ । (ਉਸ ਦੇ ਦਰ ਤੇ ਅਰਦਾਸ ਕਰ ਤੇ ਆਖ—) ਹੇ ਪ੍ਰਭੂ ! ਤੇਰੇ ਨਾਮ ਵਿਚ ਜੁੜਿਆਂ (ਲੋਕ ਪਰਲੋਕ ਵਿਚ) ਆਦਰ ਮਿਲਦਾ ਹੈ । ੨।

ਹੇ ਅਦ੍ਰਿਸ਼ਟ ਰਚਨਹਾਰ ! ਤੂੰ ਸਦਾ-ਬਿਰ ਰਹਿਣ ਵਾਲਾ ਹੈਂ ਤੇ ਸਭ ਜੀਵਾਂ ਦਾ ਪੈਦਾ ਕਰਨ ਵਾਲਾ ਹੈਂ ।

ਇਕੋ ਸਿਰਜਣਹਾਰ ਹੀ (ਸਾਰੇ ਜਗਤ ਦਾ) ਮਾਲਕ ਹੈ, ਉਸ ਨੇ (ਜੰਮਣਾ ਤੇ ਮਰਨਾ) ਦੋ ਰਸਤੇ ਚਲਾਏ ਹਨ । (ਉਸੇ ਦੀ ਰਜਾ ਅਨੁਸਾਰ ਜਗਤ ਵਿਚ) ਝਗੜੇ ਵਧਦੇ ਹਨ । ਦੋਵੇਂ ਰਸਤੇ ਪ੍ਰਭੂ ਨੇ ਹੀ ਤੋਰੇ ਹਨ, ਸਾਰੇ ਜੀਵ ਉਸੇ ਦੇ ਹੁਕਮ ਵਿਚ ਹਨ, (ਉਸੇ ਦੇ ਹੁਕਮ ਅਨੁਸਾਰ) ਜਗਤ ਜੰਮਦਾ ਤੇ ਮਰਦਾ ਰਹਿੰਦਾ ਹੈ । (ਜੀਵ ਨਾਮ ਨੂੰ ਭੁਲਾ ਕੇ ਮਾਇਆ ਦੇ ਮੋਹ ਦਾ) ਜ਼ਹਰ-ਰੂਪ ਭਾਰ ਆਪਣੇ ਸਿਰ ਉਤੇ ਇਕੱਠਾ ਕਰੀ ਜਾਂਦਾ ਹੈ, (ਤੇ ਇਹ ਨਹੀਂ ਸਮਝਦਾ ਕਿ) ਪਰਮਾਤਮਾ ਦੇ ਨਾਮ ਤੋਂ ਬਿਨਾ ਹੋਰ ਕੋਈ ਭੀ ਸਾਥੀ-ਮਿੱਤਰ ਨਹੀਂ ਬਣ ਸਕਦਾ । ਜੀਵ (ਪਰਮਾਤਮਾ ਦੇ) ਹੁਕਮ ਅਨੁਸਾਰ (ਜਗਤ ਵਿਚ) ਆਉਂਦਾ ਹੈ, (ਪਰ ਮਾਇਆ ਦੇ ਮੋਹ ਵਿਚ ਫਸ ਕੇ ਉਸ) ਹੁਕਮ ਨੂੰ ਸਮਝਦਾ ਨਹੀਂ । ਪ੍ਰਭੂ ਆਪ ਹੀ ਜੀਵ ਨੂੰ ਆਪਣੇ ਹੁਕਮ ਅਨੁਸਾਰ (ਸਿੱਧੇ ਰਾਹ ਪਾ ਕੇ) ਸਵਾਰਨ ਦੇ ਸਮਰਥ ਹੈ ।

ਹੇ ਨਾਨਕ ! ਗੁਰੂ ਦੇ ਸ਼ਬਦ ਵਿਚ ਜੁੜਿਆਂ ਇਹ ਪਛਾਣ ਆਉਂਦੀ ਹੈ ਕਿ ਜਗਤ ਦਾ ਮਾਲਕ ਸਦਾ-ਬਿਰ ਰਹਿਣ ਵਾਲਾ ਹੈ ਤੇ ਸਭ ਦਾ ਪੈਦਾ ਕਰਨ ਵਾਲਾ ਹੈ । ੩।

ਹੇ ਭਾਈ ! ਪਰਮਾਤਮਾ ਦੀ ਭਗਤੀ ਕਰਨ ਵਾਲੇ ਬੰਦੇ ਪਰਮਾਤਮਾ ਦੀ ਹਜ਼ੂਰੀ ਵਿਚ ਸੋਭਦੇ ਹਨ, ਕਿਉਂਕਿ ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਉਹ ਆਪਣੇ ਜੀਵਨ ਨੂੰ ਸੋਹਣਾ ਬਣਾ ਲੈਂਦੇ ਹਨ । ਉਹ ਬੰਦੇ ਆਤਮਕ ਜੀਵਨ ਦੇਣ ਵਾਲੀ

ਬਾਣੀ ਆਪਣੀ ਜੀਭ ਨਾਲ ਉਚਾਰਦੇ ਰਹਿੰਦੇ ਹਨ, ਜੀਵ ਨੂੰ ਉਸ ਬਾਣੀ ਨਾਲ ਇਕ-ਰਸ ਕਰ ਲੈਂਦੇ ਹਨ । ਭਗਤ-ਜਨ ਪ੍ਰਭੂ ਦੇ ਨਾਮ ਨਾਲ ਜੀਭ ਨੂੰ ਰਸਾ ਲੈਂਦੇ ਹਨ, ਨਾਮ ਵਿਚ ਜੁੜ ਕੇ (ਨਾਮ ਵਾਸਤੇ ਉਹਨਾਂ ਦੀ) ਪਿਆਸ ਵਧਦੀ ਹੈ, ਗੁਰੂ ਦੇ ਸ਼ਬਦ ਦੀ ਰਾਹੀਂ ਉਹ ਪ੍ਰਭੂ-ਨਾਮ ਤੋਂ ਸਦਕੇ ਹੁੰਦੇ ਹਨ (ਨਾਮ ਦੀ ਖਾਤਰ ਹੋਰ ਸਭ ਸਰੀਰਕ ਸੁਖ ਕੁਰਬਾਨ ਕਰਦੇ ਹਨ) ।

ਹੇ ਪ੍ਰਭੂ ! ਜਦੋਂ (ਭਗਤ ਜਨ) ਤੇਰੇ ਮਨ ਵਿਚ ਪਿਆਰੇ ਲੱਗਦੇ ਹਨ, ਤਾਂ ਉਹ ਗੁਰੂ-ਪਾਰਸ ਨਾਲ ਛੁਹ ਕੇ ਆਪ ਭੀ ਪਾਰਸ ਹੋ ਜਾਂਦੇ ਹਨ (ਹੋਰਨਾਂ ਨੂੰ ਪਵਿਤ੍ਰ ਜੀਵਨ ਦੇਣ ਜੋਗੇ ਹੋ ਜਾਂਦੇ ਹਨ) ।

ਜੇਹੜੇ ਬੰਦੇ ਆਪਾ-ਭਾਵ ਦੂਰ ਕਰਦੇ ਹਨ ਉਹਨਾਂ ਨੂੰ ਉਹ ਆਤਮਕ ਦਰਜਾ ਮਿਲ ਜਾਂਦਾ ਹੈ ਜਿਥੇ ਆਤਮਕ ਮੌਤ ਅਸਰ ਨਹੀਂ ਕਰ ਸਕਦੀ । ਪਰ ਅਜੇਹਾ ਕੋਈ ਵਿਰਲਾ ਹੀ ਗੁਰੂ ਦੇ ਦਿੱਤੇ ਗਿਆਨ ਦੀ ਵਿਚਾਰ ਕਰਨ ਵਾਲਾ ਬੰਦਾ ਹੁੰਦਾ ਹੈ ।

ਹੇ ਨਾਨਕ ! ਪਰਮਾਤਮਾ ਦੀ ਭਗਤੀ ਕਰਨ ਵਾਲੇ ਬੰਦੇ ਸਦਾ-ਬਿਰ ਪ੍ਰਭੂ ਦੇ ਦਰ ਤੇ ਸੋਭਾ ਪਾਂਦੇ ਹਨ, ਉਹ (ਆਪਣੇ ਸਾਰੇ ਜੀਵਨ ਵਿਚ) ਸਦਾ-ਬਿਰ ਪ੍ਰਭੂ ਦੇ ਨਾਮ ਦਾ ਹੀ ਵਣਜ ਕਰਦੇ ਹਨ ।੪।

ਜਦੋਂ ਤਕ ਮੈਂ ਮਾਇਆ ਵਾਸਤੇ ਭੁੱਖਾ ਪਿਆਸਾ ਰਹਿੰਦਾ ਹਾਂ, ਤਦ ਤਕ ਮੈਂ ਕਿਸੇ ਭੀ ਤਰ੍ਹਾਂ ਪ੍ਰਭੂ ਦੇ ਦਰ ਤੇ ਪਹੁੰਚ ਨਹੀਂ ਸਕਦਾ । (ਮਾਇਆ ਦੀ ਤ੍ਰਿਸ਼ਨਾ ਦੂਰ ਕਰਨ ਦਾ ਇਲਾਜ) ਮੈਂ ਜਾ ਕੇ ਆਪਣੇ ਗੁਰੂ ਤੋਂ ਪੁੱਛਦਾ ਹਾਂ (ਤੇ ਉਸ ਦੀ ਸਿੱਖਿਆ ਅਨੁਸਾਰ) ਮੈਂ ਪਰਮਾਤਮਾ ਦਾ ਨਾਮ ਸਿਮਰਦਾ ਹਾਂ (ਨਾਮ ਹੀ ਤ੍ਰਿਸ਼ਨਾ ਦੂਰ ਕਰਦਾ ਹੈ) ।

ਗੁਰੂ ਦੀ ਸਰਨ ਪੈ ਕੇ ਮੈਂ ਸਦਾ-ਬਿਰ ਨਾਮ ਸਿਮਰਦਾ ਹਾਂ ਸਦਾ-ਬਿਰ ਪ੍ਰਭੂ (ਦੀ ਸਿਫਤਿ-ਸਾਲਾਹ) ਉਚਾਰਦਾ ਹਾਂ, ਤੇ ਸਦਾ-ਬਿਰ ਪ੍ਰਭੂ ਨਾਲ ਸਾਂਝ ਪਾਂਦਾ ਹਾਂ । ਮੈਂ ਹਰ ਰੋਜ਼ ਉਸ ਪ੍ਰਭੂ ਦਾ ਨਾਮ ਮੂੰਹੋਂ ਬੋਲਦਾ ਹਾਂ ਜੋ ਦੀਨਾਂ ਦਾ ਸਹਾਰਾ ਹੈ ਜੋ ਦਇਆ ਦਾ ਸੋਮਾ ਹੈ ਤੇ ਜਿਸ ਉਤੇ ਮਾਇਆ ਦਾ ਪ੍ਰਭਾਵ ਨਹੀਂ ਪੈ ਸਕਦਾ ।

ਪਰਮਾਤਮਾ ਨੇ ਜਿਸ ਮਨੁੱਖ ਨੂੰ ਆਪਣੀ ਹਜ਼ੂਰੀ ਤੋਂ ਹੀ ਨਾਮ ਸਿਮਰਨ ਦੀ ਕਰਨ-ਜੋਗ ਕਾਰ ਕਰਨ ਦਾ ਹੁਕਮ ਦੇ ਦਿੱਤਾ, ਉਹ ਮਨੁੱਖ ਆਪਣੇ ਮਨ ਨੂੰ (ਮਾਇਆ ਵਲੋਂ) ਮਾਰ ਕੇ ਤ੍ਰਿਸ਼ਨਾ ਦੇ ਪ੍ਰਭਾਵ ਤੋਂ ਬਚ ਜਾਂਦਾ ਹੈ । ਹੇ ਨਾਨਕ ! ਉਸ ਮਨੁੱਖ ਨੂੰ ਪ੍ਰਭੂ ਦਾ ਨਾਮ ਹੀ ਮਿੱਠਾ ਤੇ ਹੋਰ ਸਭ ਰਸਾਂ ਨਾਲੋਂ ਸ੍ਰੇਸ਼ਟ ਲੱਗਦਾ ਹੈ, ਉਸ ਨੇ ਨਾਮ ਸਿਮਰਨ ਦੀ ਬਰਕਤਿ ਨਾਲ ਮਾਇਆ ਦੀ ਤ੍ਰਿਸ਼ਨਾ (ਆਪਣੇ ਅੰਦਰੋਂ) ਦੂਰ ਕਰ ਲਈ ਹੁੰਦੀ ਹੈ ।੫।੨।

ਧਨਾਸਰੀ ਛੰਤ ਮਹਲਾ ੧ ॥ ਪਿਰ ਸੰਗਿ, ਮੂਠੜੀਏ, ਖਬਰਿ ਨ ਪਾਈਆ ਜੀਉ ॥ ਮਸਤਕਿ ਲਿਖਿਅੜਾ ਲੇਖੁ ਪੁਰਬਿ ਕਮਾਇਆ ਜੀਉ ॥ ਲੇਖੁ ਨ ਮਿਟਈ ਪੁਰਬਿ ਕਮਾਇਆ ਕਿਆ ਜਾਣਾ ਕਿਆ ਹੋਸੀ ॥ ਗੁਣੀ ਅਚਾਰਿ ਨਹੀ ਰੰਗਿ ਰਾਤੀ ਅਵਗੁਣ ਬਹਿ ਬਹਿ ਰੋਸੀ ॥ ਧਨੁ ਜੋਬਨੁ ਆਕ ਕੀ ਛਾਇਆ ਬਿਰਧਿ ਭਏ ਦਿਨ ਪੁੰਨਿਆ ॥ ਨਾਨਕ ਨਾਮ ਬਿਨਾ ਦੋਹਾਗਣਿ ਛੂਟੀ ਝੂਠਿ ਵਿਛੁੰਨਿਆ ॥੧॥ ਬੂਡੀ ਘਰੁ ਘਾਲਿਓ ਗੁਰ ਕੈ ਭਾਇ ਚਲੇ ॥ ਸਾਚਾ ਨਾਮੁ ਧਿਆਇ ਪਾਵਹਿ ਸੁਖਿ ਮਹਲੇ ॥ ਹਰਿ ਨਾਮੁ ਧਿਆਏ ਤਾ ਸੁਖੁ ਪਾਏ ਪੇਈਅੜੈ ਦਿਨ ਚਾਰੇ ॥ ਨਿਜ ਘਰਿ ਜਾਇ ਬਹੈ ਸਚੁ ਪਾਏ ਅਨਦਿਨੁ ਨਾਲਿ ਪਿਆਰੇ ॥ ਵਿਣੁ ਭਗਤੀ ਘਰਿ ਵਾਸੁ ਨ ਹੋਵੀ ਸੁਣਿਅਹੁ ਲੋਕ ਸਬਾਏ ॥ ਨਾਨਕ ਸਰਸੀ ਤਾ ਪਿਰੁ ਪਾਏ ਰਾਤੀ ਸਾਚੈ ਨਾਏ ॥੨॥ ਪਿਰੁ ਧਨ ਭਾਵੈ ਤਾ ਪਿਰ ਭਾਵੈ ਨਾਰੀ ਜੀਉ ॥ ਰੰਗਿ ਪ੍ਰੀਤਮ ਰਾਤੀ ਗੁਰ ਕੈ ਸਬਦਿ ਵੀਚਾਰੀ ਜੀਉ ॥ ਗੁਰ ਸਬਦਿ ਵੀਚਾਰੀ ਨਾਹ ਪਿਆਰੀ ਨਿਵਿ ਨਿਵਿ ਭਗਤਿ ਕਰੇਈ ॥ ਮਾਇਆ ਮੋਹੁ ਜਲਾਏ ਪ੍ਰੀਤਮੁ ਰਸ ਮਹਿ ਰੰਗੁ ਕਰੇਈ ॥ ਪ੍ਰਭ ਸਾਚੇ ਸੇਤੀ ਰੰਗਿ ਰੰਗੇਤੀ ਲਾਲ ਭਈ ਮਨੁ ਮਾਰੀ ॥ ਨਾਨਕ ਸਾਚਿ ਵਸੀ ਸੋਹਾਗਣਿ ਪਿਰ ਸਿਉ ਪ੍ਰੀਤਿ ਪਿਆਰੀ ॥੩॥ ਪਿਰ ਘਰਿ ਸੋਹੈ ਨਾਰਿ ਜੇ ਪਿਰ ਭਾਵਏ ਜੀਉ ॥ ਝੂਠੇ ਵੈਣ ਚਵੇ ਕਾਮਿ ਨ ਆਵਏ ਜੀਉ ॥ ਝੂਠੁ ਅਲਾਵੈ ਕਾਮਿ ਨ ਆਵੈ ਨਾ ਪਿਰੁ ਦੇਖੈ ਨੈਣੀ ॥ ਅਵਗੁਣਿਆਰੀ ਕੰਤਿ ਵਿਸਾਰੀ ਛੂਟੀ ਵਿਧਣ ਰੈਣੀ ॥ ਗੁਰ ਸਬਦੁ ਨ ਮਾਨੈ ਫਾਹੀ ਫਾਥੀ ਸਾ ਧਨ ਮਹਲੁ ਨ ਪਾਏ ॥ ਨਾਨਕ ਆਪੇ ਆਪੁ ਪਛਾਣੈ ਗੁਰਮੁਖਿ ਸਹਜਿ ਸਮਾਏ ॥੪॥ ਧਨ ਸੋਹਾਗਣਿ ਨਾਰਿ ਜਿਨਿ ਪਿਰੁ ਜਾਣਿਆ ਜੀਉ ॥ ਨਾਮ ਬਿਨਾ ਕੂੜਿਆਰਿ ਕੂੜੁ ਕਮਾਣਿਆ ਜੀਉ ॥ ਹਰਿ ਭਗਤਿ ਸੁਹਾਵੀ ਸਾਚੇ ਭਾਵੀ ਭਾਇ ਭਗਤਿ



ਪ੍ਰਭ ਰਾਤੀ ॥ ਪਿਰੁ ਰਲੀਆਲਾ ਜੋਬਨਿ ਬਾਲਾ ਤਿਸੁ ਰਾਵੇ ਰੰਗਿ ਰਾਤੀ ॥ ਗੁਰ ਸਬਦਿ ਵਿਗਾਸੀ ਸਹੁ ਰਾਵਾਸੀ ਫਲੁ  
ਪਾਇਆ ਗੁਣਕਾਰੀ ॥ ਨਾਨਕ ਸਾਚੁ ਮਿਲੈ ਵਡਿਆਈ ਪਿਰ ਘਰਿ ਸੋਹੈ ਨਾਰੀ ॥੫॥੩॥ {ਪੰਨਾ ੬੮੯}

**ਪਦ ਅਰਥ :**—ਪਿਰੁ—ਪਤੀ—ਪ੍ਰਭੂ । ਸੰਗਿ—(ਤੇਰੇ) ਨਾਲ । ਮੂਠੜੀਏ—ਹੇ ਠੱਗੀ ਹੋਈ ਜੀਵ-ਇਸੜੀ ! ਮਸਤਕਿ—  
ਮੱਥੇ ਉਤੇ । ਪੁਰਬਿ—ਪੂਰਬਲੇ ਸਮੇ ਵਿਚ, ਪਹਿਲੇ ਜਨਮਾਂ ਵਿਚ । ਕਿਆ ਜਾਣਾ—ਮੈਂ ਕੀਹ ਜਾਣਾਂ ? ਮੈਨੂੰ ਪਤਾ  
ਨਹੀਂ । ਗੁਣੀ—ਗੁਣਾਂ ਵਾਲੀ । ਅਚਾਰਿ—ਉੱਚੇ ਆਚਰਨ ਵਾਲੀ । ਰੰਗਿ—ਪ੍ਰਭੂ ਦੇ ਪ੍ਰੇਮ-ਰੰਗ ਵਿਚ । ਬਹਿ ਬਹਿ—  
ਬੈਠ ਕੇ ਬੈਠ ਕੇ, ਮੁੜ ਮੁੜ । ਰੋਸੀ—ਰੋਵੇਗੀ । ਜੋਬਨੁ—ਜਵਾਨੀ । ਪੁੰਨਿਆ—ਪੁੱਗ ਗਏ, ਮੁੱਕ ਗਏ । ਦੋਹਾਗਣਿ—  
{ਦੁਖਾਘਿਨੀ} ਭੈੜੀ ਕਿਸਮਤ ਵਾਲੀ । ਛੂਟੀ—ਇਕੱਲੀ ਰਹਿ ਗਈ, ਛੁੱਟੜ ਹੋ ਗਈ । ਝੂਠਿ—ਝੂਠ ਵਿਚ ਫਸਣ ਦੇ  
ਕਾਰਨ, ਕੂੜੇ ਮੋਹ ਵਿਚ ਫਸ ਕੇ ।੧।

ਬੂਡੀ—ਹੇ ਡੁੱਬੀ ਹੋਈਏ ! ਘਾਲਿਓ—ਬਰਬਾਦ ਕਰ ਲਿਆ ਹੈ । ਭਾਇ—ਪ੍ਰੇਮ ਵਿਚ । ਚਲੇ—ਚਲ, ਚੱਲ । ਸੁਖਿ—  
ਆਤਮਕ ਆਨੰਦ ਵਿਚ ਟਿਕ ਕੇ । ਮਹਲੇ—ਮਹਲੁ, ਪਰਮਾਤਮਾ ਦਾ ਟਿਕਾਣਾ । ਪੇਈਅੜੈ—ਪੇਕੇ ਘਰ ਵਿਚ, ਜਗਤ  
ਵਿਚ । ਚਾਰੇ—ਚਾਰਿ ਹੀ, ਚਾਰ ਹੀ । ਜਾਇ—ਜਾ ਕੇ । ਸਚੁ—ਸਦਾ-ਥਿਰ ਰਹਿਣ ਵਾਲਾ ਪ੍ਰਭੂ । ਅਨਦਿਨੁ—ਹਰ  
ਰੋਜ਼ । ਲੋਕ ਸਬਾਏ—ਹੇ ਸਾਰੇ ਲੋਕੋ ! ਸਰਸੀ—ਸ-ਰਸੀ, ਆਤਮਕ ਰਸ ਮਾਣਨ ਵਾਲੀ । ਤਾ—ਤਦੋਂ । ਨਾਏ—  
ਨਾਇ, ਨਾਮ ਵਿਚ । ਸਾਚੈ ਨਾਏ—ਸਦਾ-ਥਿਰ ਨਾਮ ਵਿਚ ।੨।

ਪਿਰੁ ਧਨ ਭਾਵੈ—ਪਤੀ ਇਸੜੀ ਨੂੰ ਪਿਆਰਾ ਲੱਗੇ । ਧਨ ਪਿਰ ਭਾਵੈ—ਇਸੜੀ ਪਤੀ ਨੂੰ ਪਿਆਰੀ ਲੱਗਦੀ ਹੈ  
{ਨੋਟ :—“ਪਿਰੁ ਭਾਵੈ” ਅਤੇ “ਪਿਰ ਭਾਵੈ” ਦਾ ਫ਼ਰਕ ਖਾਸ ਧਿਆਨ-ਜੋਗ ਹੈ} । ਰੰਗਿ—ਰੰਗ ਵਿਚ । ਨਾਹ  
ਪਿਆਰੀ—ਖਸਮ ਦੀ ਪਿਆਰੀ । ਕਰੇਈ—ਕਰਦੀ ਹੈ । ਰਸ—ਚਾਉ । ਰੰਗੁ—ਪ੍ਰੇਮ, ਪਿਆਰ । ਸੇਤੀ—ਨਾਲ ।  
ਲਾਲ—ਸੋਹਣੀ । ਮਾਰਿ—ਮਾਰ ਕੇ । ਸਾਚਿ—ਸਦਾ-ਥਿਰ ਪ੍ਰਭੂ ਵਿਚ ।੩।

ਪਿਰ ਘਰਿ—ਪਿਰ ਦੇ ਘਰ ਵਿਚ, ਪ੍ਰਭੂ-ਪਤੀ ਦੇ ਦਰ ਤੇ । ਸੋਹੈ—ਸੋਭਦੀ ਹੈ, ਸੋਭਾ ਪਾਂਦੀ ਹੈ । ਪਿਰ ਭਾਵਏ—ਪਿਰ  
ਨੂੰ ਭਾਵੈ, ਪ੍ਰਭੂ-ਪਤੀ ਨੂੰ ਚੰਗੀ ਲੱਗੇ । ਵੈਣ—ਬਚਨ, ਬੋਲ । ਚਵੈ—ਬੋਲੇ । ਕਾਮਿ ਨ ਆਵਏ—ਕੰਮ ਨਹੀਂ  
ਆਉਂਦਾ । ਅਲਾਵੈ—ਬੋਲਦੀ ਹੈ । ਨੈਣੀ—ਅੱਖਾਂ ਨਾਲ । ਅਵਗੁਣਿਆਰੀ—ਅੰਗੁਣਾਂ ਨਾਲ ਭਰੀ ਹੋਈ । ਕੰਤਿ—ਕੰਤ  
ਨੇ । ਵਿਸਾਰੀ—ਤਿਆਗੀ ਹੋਈ । ਛੂਟੀ—ਛੁੱਟੜ ਹੋ ਜਾਂਦੀ ਹੈ । ਵਿਧਣ—{ਧਣੀ ਤੋਂ ਬਿਨਾ, ਨਿਖਸਮੀ} ਦੁੱਖੀ ।  
ਰੈਣੀ—ਜ਼ਿੰਦਗੀ ਦੀ ਰਾਤ । ਸਾ ਧਨ—ਜੀਵ-ਇਸੜੀ । ਮਹਲੁ—ਪ੍ਰਭੂ ਦਾ ਦਰ-ਘਰ । ਆਪੇ ਆਪੁ—ਆਪਣੇ ਆਪੇ  
ਨੂੰ, ਆਪਣੇ ਅਸਲੇ ਨੂੰ । ਗੁਰਮੁਖਿ—ਗੁਰੂ ਦੀ ਸਰਨ ਪੈ ਕੇ । ਸਹਜਿ—ਆਤਮਕ ਅਡੋਲਤਾ ਵਿਚ ।੪।

ਧਨੁ—{ਧਨੁ} ਮੁਬਾਰਕ, ਕਿਸਮਤ ਵਾਲੀ । ਸੋਹਾਗਣਿ—{ਸੁਖਾਘਿਨੀ} ਚੰਗੇ ਭਾਗਾਂ ਵਾਲੀ । ਨਾਰਿ—ਇਸੜੀ ।  
ਜਿਨਿ—ਜਿਸ (ਨਾਰਿ) ਨੇ । ਕੂੜਿਆਰਿ—ਕੂੜ ਦੀ ਵਣਜਾਰਨ । ਸੁਹਾਵੀ—ਸੋਹਣੀ । ਭਾਵੀ—ਪਿਆਰੀ ਲੱਗੀ ।  
ਭਾਇ—ਪ੍ਰੇਮ ਵਿਚ । ਭਾਇ ਭਗਤਿ ਪ੍ਰਭ—ਪ੍ਰਭੂ ਦੇ ਪ੍ਰੇਮ ਵਿਚ, ਪ੍ਰਭੂ ਦੀ ਭਗਤੀ ਵਿਚ । ਰਲੀਆਲਾ—ਰਲੀਆਂ ਦਾ  
ਘਰ, ਆਨੰਦ ਦਾ ਸੋਮਾ । ਜੋਬਨਿ ਬਾਲਾ—ਜਵਾਨੀ ਵਿਚ ਜਵਾਨ, ਚੜ੍ਹਦੀ ਜਵਾਨੀ ਵਾਲਾ । ਤਿਸੁ—ਉਸ (ਪਿਰ)  
ਨੂੰ । ਰੰਗਿ—ਰੰਗ ਵਿਚ, ਪ੍ਰੇਮ ਵਿਚ । ਵਿਗਾਸੀ—ਖਿੜੇ ਹਿਰਦੇ ਵਾਲੀ । ਸਹੁ—ਖਸਮ (ਨੂੰ) । ਰਾਵਾਸੀ—ਮਾਣਦੀ  
ਹੈ, ਮਿਲਾਪ ਪ੍ਰਾਪਤ ਕਰਦੀ ਹੈ । ਗੁਣਕਾਰੀ—ਗੁਣ ਪੈਦਾ ਕਰਨ ਵਾਲਾ । ਸਾਚੁ—ਸਦਾ-ਥਿਰ ਪ੍ਰਭੂ ।੫।

**ਅਰਥ :**—ਹੇ (ਮਾਇਆ ਦੇ ਮੋਹ ਵਿਚ) ਠੱਗੀ ਗਈ ਜੀਵ-ਇਸੜੀਏ ! (ਤੇਰਾ) ਪਤੀ-ਪ੍ਰਭੂ ਤੇਰੇ ਨਾਲ ਹੈ, ਪਰ ਤੈਨੂੰ  
ਇਸ ਗੱਲ ਦੀ ਸਮਝ ਨਹੀਂ ਆਈ । (ਤੇਰੇ ਭੀ ਕੀਹ ਵੱਸ ?) ਜੇ ਕੁਝ ਤੂੰ ਪਹਿਲੇ ਜਨਮਾਂ ਵਿਚ ਕਰਮ ਕਮਾਏ, ਉਹਨਾਂ  
ਦੇ ਅਨੁਸਾਰ ਤੇਰੇ ਮੱਥੇ ਉਤੇ (ਪ੍ਰਭੂ ਦੀ ਰਜਾ ਵਿਚ) ਲੇਖ ਹੀ ਅਜੇਹਾ ਲਿਖਿਆ ਗਿਆ (ਕਿ ਤੂੰ ਸੰਗ-ਵੱਸਦੇ ਪ੍ਰਭੂ-ਪਤੀ  
ਨੂੰ ਪਛਾਣ ਨਹੀਂ ਸਕਦੀ) ।



ਪਹਿਲੇ ਜਨਮਾਂ ਵਿਚ ਕੀਤੇ ਕਰਮਾਂ ਅਨੁਸਾਰ (ਮੱਥੇ ਤੇ ਲਿਖਿਆ) ਲੇਖ (ਕਿਸੇ ਪਾਸੇ) ਮਿਟ ਨਹੀਂ ਸਕਦਾ । ਕਿਸੇ ਨੂੰ ਇਹ ਸਮਝ ਨਹੀਂ ਆ ਸਕਦੀ ਕਿ (ਉਸ ਲਿਖੇ ਲੇਖ ਅਨੁਸਾਰ ਸਾਡੇ ਆਉਣ ਵਾਲੇ ਜੀਵਨ ਵਿਚ) ਕੀਹ ਵਾਪਰੇਗੀ । (ਪੂਰਬਲੀ ਕਮਾਈ ਅਨੁਸਾਰ) ਜੇਹੜੀ ਜੀਵ-ਇਸ਼ਤੀ ਗੁਣਾਂ ਵਾਲੀ ਨਹੀਂ, ਉੱਚੇ ਆਚਰਣ ਵਾਲੀ ਨਹੀਂ, ਪ੍ਰਭੂ ਦੇ ਪ੍ਰੇਮ-ਰੰਗ ਵਿਚ ਰੰਗੀ ਨਹੀਂ, ਉਹ (ਕੀਤੇ) ਔਗੁਣਾਂ ਦੇ ਕਾਰਨ ਮੁੜ ਮੁੜ ਦੁਖੀ (ਹੀ) ਹੋਵੇਗੀ ।

(ਜੀਵ ਧਨ ਜੋਬਨ ਆਦਿਕ ਦੇ ਮਾਣ ਵਿਚ ਪ੍ਰਭੂ ਨੂੰ ਭੁਲਾ ਬੈਠਦਾ ਹੈ, ਪਰ ਇਹ) ਧਨ ਤੇ ਜਵਾਨੀ ਅੱਕ (ਦੇ ਬੂਟੇ) ਦੀ ਛਾਂ (ਵਰਗੇ ਹੀ) ਹਨ, ਜਦੋਂ ਬੁੱਢਾ ਹੋ ਜਾਂਦਾ ਹੈ, ਤੇ ਉਮਰ ਦੇ ਦਿਨ ਆਖਰ ਮੁੱਕ ਜਾਂਦੇ ਹਨ (ਤਾਂ ਇਹ ਧਨ ਜਵਾਨੀ ਸਾਥ ਤੋੜ ਜਾਂਦੇ ਹਨ) ।

ਹੇ ਨਾਨਕ ! ਪਰਮਾਤਮਾ ਦੇ ਨਾਮ ਤੋਂ ਖੁੰਝ ਕੇ ਅਭਾਗਣ ਜੀਵ-ਇਸ਼ਤੀ ਛੁੱਟੜ ਹੋ ਜਾਂਦੀ ਹੈ, ਕੂੜੇ ਮੋਹ ਵਿਚ ਫਸ ਕੇ ਪ੍ਰਭੂ-ਪਤੀ ਤੋਂ ਵਿਛੁੜ ਜਾਂਦੀ ਹੈ । ੧।

ਹੇ (ਮਾਇਆ ਦੇ ਮੋਹ ਵਿਚ) ਡੁੱਬੀ ਹੋਈਏ ! ਤੂੰ ਆਪਣਾ ਘਰ ਬਰਬਾਦ ਕਰ ਲਿਆ ਹੈ, (ਹੁਣ ਤਾਂ ਜੀਵਨ-ਸਫ਼ਰ ਵਿਚ) ਗੁਰੂ ਦੇ ਪ੍ਰੇਮ ਵਿਚ ਰਹਿ ਕੇ ਤੁਰ । ਸਦਾ-ਥਿਰ ਪ੍ਰਭੂ ਦਾ ਨਾਮ ਸਿਮਰ ਕੇ ਤੂੰ ਆਤਮਕ ਆਨੰਦ ਵਿਚ ਟਿਕ ਕੇ ਪਰਮਾਤਮਾ ਦਾ ਦਰ ਲੱਭ ਲਏਂਗੀ ।

ਜੀਵ-ਇਸ਼ਤੀ ਤਦੋਂ ਹੀ ਆਤਮਕ ਆਨੰਦ ਮਾਣ ਸਕਦੀ ਹੈ ਜਦੋਂ ਪਰਮਾਤਮਾ ਦਾ ਨਾਮ ਸਿਮਰਦੀ ਹੈ (ਇਸ ਜਗਤ ਦਾ ਕੀਹ ਮਾਣ ?) ਜਗਤ ਵਿਚ ਤਾਂ ਚਾਰ ਦਿਨਾਂ ਦਾ ਹੀ ਵਾਸਾ ਹੈ । (ਸਿਮਰਨ ਦੀ ਬਰਕਤਿ ਨਾਲ ਜੀਵ-ਇਸ਼ਤੀ) ਆਪਣੇ ਅਸਲੀ ਘਰ ਵਿਚ ਪਹੁੰਚ ਕੇ ਟਿਕੀ ਰਹਿੰਦੀ ਹੈ, ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਨੂੰ ਮਿਲ ਪੈਂਦੀ ਹੈ, ਤੇ ਹਰ ਰੋਜ਼ (ਭਾਵ, ਸਦਾ ਹੀ) ਉਸ ਪਿਆਰੇ ਨਾਲ ਮਿਲੀ ਰਹਿੰਦੀ ਹੈ ।

ਹੇ ਸਾਰੇ ਲੋਕੋ ! ਸੁਣ ਲਵੋ, ਭਗਤੀ ਤੋਂ ਬਿਨਾ (ਮਨ ਭਟਕਦਾ ਹੀ ਰਹਿੰਦਾ ਹੈ) ਅੰਤਰ ਆਤਮੇ ਟਿਕਾਉ ਨਹੀਂ ਲੈ ਸਕਦਾ । ਹੇ ਨਾਨਕ ! ਜਦੋਂ ਜੀਵ-ਇਸ਼ਤੀ ਸਦਾ-ਥਿਰ ਪ੍ਰਭੂ ਦੇ ਨਾਮ-ਰੰਗ ਵਿਚ ਰੰਗੀ ਜਾਂਦੀ ਹੈ ਤਦੋਂ ਉਹ ਆਤਮਕ ਰਸ ਮਾਣਨ ਵਾਲੀ ਪ੍ਰਭੂ-ਪਤੀ ਦਾ ਮਿਲਾਪ ਹਾਸਲ ਕਰ ਲੈਂਦੀ ਹੈ । ੨।

ਜਦੋਂ ਜੀਵ-ਇਸ਼ਤੀ ਨੂੰ ਪ੍ਰਭੂ-ਪਤੀ ਪਿਆਰਾ ਲੱਗਣ ਲੱਗ ਪੈਂਦਾ ਹੈ ਤਦੋਂ ਉਹ ਜੀਵ ਇਸ਼ਤੀ ਪ੍ਰਭੂ-ਪਤੀ ਨੂੰ ਪਿਆਰੀ ਲੱਗਣ ਲੱਗ ਪੈਂਦੀ ਹੈ । ਪ੍ਰਭੂ-ਪ੍ਰੀਤਮ ਦੇ ਪ੍ਰੇਮ-ਰੰਗ ਵਿਚ ਰੰਗੀ ਹੋਈ ਉਹ ਗੁਰੂ ਦੇ ਸ਼ਬਦ ਵਿਚ ਜੁੜ ਕੇ ਵਿਚਾਰਵਾਨ ਹੋ ਜਾਂਦੀ ਹੈ । ਗੁਰੂ ਦੇ ਸ਼ਬਦ ਦਾ ਵਿਚਾਰ ਕਰਨ ਵਾਲੀ ਉਹ ਜੀਵ-ਇਸ਼ਤੀ ਖਸਮ-ਪ੍ਰਭੂ ਦੀ ਪਿਆਰੀ ਹੋ ਜਾਂਦੀ ਹੈ ਤੇ ਨਿਊਂ ਨਿਊਂ ਕੇ (ਭਾਵ, ਪੂਰਨ ਨਿਮ੍ਰਤਾ-ਸਰਧਾ ਨਾਲ) ਪ੍ਰਭੂ ਦੀ ਭਗਤੀ ਕਰਦੀ ਹੈ । ਪ੍ਰਭੂ-ਪ੍ਰੀਤਮ (ਉਸ ਦੇ ਅੰਦਰੋਂ) ਮਾਇਆ ਦਾ ਮੋਹ ਸਾੜ ਦੇਂਦਾ ਹੈ, ਤੇ ਉਹ ਉਸ ਦੇ ਨਾਮ-ਰਸ ਵਿਚ (ਭਿੱਜ ਕੇ) ਉਸ ਦੇ ਮਿਲਾਪ ਦਾ ਆਨੰਦ ਲੈਂਦੀ ਹੈ ।

ਸਦਾ-ਥਿਰ ਪ੍ਰਭੂ ਦੇ ਨਾਲ (ਜੁੜ ਕੇ) ਉਸ ਦੇ ਨਾਮ-ਰੰਗ ਵਿਚ ਰੰਗੀਜ ਕੇ ਜੀਵ-ਇਸ਼ਤੀ ਆਪਣੇ ਮਨ ਨੂੰ ਮਾਰ ਕੇ ਸੋਹਣੇ ਜੀਵਨ ਵਾਲੀ ਬਣ ਜਾਂਦੀ ਹੈ । ਹੇ ਨਾਨਕ ! ਸਦਾ-ਥਿਰ ਪ੍ਰਭੂ ਦੀ ਯਾਦ ਵਿਚ ਟਿਕੀ ਹੋਈ ਸੁਭਾਗ ਜੀਵ-ਇਸ਼ਤੀ ਪ੍ਰਭੂ-ਪਤੀ ਨਾਲ ਪ੍ਰੀਤਿ ਕਰਦੀ ਹੈ, ਪਤੀ ਦੀ ਪਿਆਰੀ ਹੋ ਜਾਂਦੀ ਹੈ । ੩।

ਜੀਵ-ਇਸ਼ਤੀ ਪ੍ਰਭੂ-ਪਤੀ ਦੇ ਦਰ ਤੇ ਤਦੋਂ ਹੀ ਸੋਭਾ ਪਾਂਦੀ ਹੈ ਜਦੋਂ ਉਹ ਪ੍ਰਭੂ-ਪਤੀ ਨੂੰ ਪਸੰਦ ਆ ਜਾਂਦੀ ਹੈ । (ਪਰ ਜੇਹੜੀ ਜੀਵ-ਇਸ਼ਤੀ ਅੰਦਰੋਂ ਪਿਆਰ ਤੋਂ ਸੱਖਣੀ ਹੋਵੇ ਤੇ ਬਾਹਰੋਂ ਪ੍ਰੇਮ ਦੱਸਣ ਲਈ) ਝੂਠੇ ਬੋਲ ਬੋਲੇ, (ਉਸ ਦਾ ਕੋਈ ਵੀ ਬੋਲ ਪ੍ਰਭੂ-ਪਤੀ ਦਾ ਪਿਆਰ ਜਿੱਤਣ ਲਈ) ਕੰਮ ਨਹੀਂ ਆ ਸਕਦਾ । (ਜੇਹੜੀ ਜੀਵ-ਇਸ਼ਤੀ) ਝੂਠਾ ਬੋਲ ਹੀ ਬੋਲਦੀ ਹੈ (ਉਹ ਬੋਲ) ਉਸ ਦੇ ਕੰਮ ਨਹੀਂ ਆਉਂਦਾ, ਪ੍ਰਭੂ-ਪਤੀ ਉਸ ਵਲ ਤੱਕਦਾ ਭੀ ਨਹੀਂ । ਉਸ ਔਗੁਣ-ਭਰੀ ਨੂੰ ਖਸਮ-ਪ੍ਰਭੂ ਨੇ ਤਿਆਗ ਦਿੱਤਾ ਹੁੰਦਾ ਹੈ, ਉਹ ਛੁੱਟੜ ਹੋ ਜਾਂਦੀ ਹੈ, ਉਸ ਦੀ ਜ਼ਿੰਦਗੀ ਦੀ ਰਾਤ ਦੁੱਖਾਂ ਵਿਚ ਲੰਘਦੀ ਹੈ ।

ਜੇਹੜੀ ਜੀਵ-ਇਸੜੀ ਗੁਰੂ ਦੇ ਸ਼ਬਦ ਨੂੰ ਹਿਰਦੇ ਵਿਚ ਨਹੀਂ ਵਸਾਂਦੀ, ਉਹੀ ਮਾਇਆ-ਮੋਹ ਦੀ ਫਾਹੀ ਵਿਚ ਫਸੀ ਰਹਿੰਦੀ ਹੈ, ਉਹ ਪ੍ਰਭੂ-ਪਤੀ ਦਾ ਦਰ-ਘਰ ਨਹੀਂ ਲੱਭ ਸਕਦੀ । ਹੇ ਨਾਨਕ ! ਗੁਰੂ ਦੀ ਸਰਨ ਪੈ ਕੇ ਜੇਹੜੀ ਜੀਵ-ਇਸੜੀ ਆਪਣੇ ਅਸਲੇ ਨੂੰ ਪਛਾਣਦੀ ਹੈ, ਉਹ ਆਤਮਕ ਅਡੋਲਤਾ ਵਿਚ ਲੀਨ ਰਹਿੰਦੀ ਹੈ ।੪।

ਉਹ ਜੀਵ-ਇਸੜੀ ਮੁਬਾਰਕ ਹੈ ਚੰਗੇ ਭਾਗਾਂ ਵਾਲੀ ਹੈ ਜਿਸ ਨੇ ਖਸਮ-ਪ੍ਰਭੂ ਨਾਲ ਡੂੰਘੀ ਸਾਂਝ ਪਾ ਲਈ ਹੈ । ਪਰ ਜਿਸ ਨੇ ਉਸ ਦੀ ਯਾਦ ਭੁਲਾ ਦਿੱਤੀ ਹੈ, ਉਹ ਕੂੜ ਦੀ ਵਣਜਾਰਨ ਹੈ ਉਹ ਕੂੜ ਹੀ ਕਮਾਂਦੀ ਹੈ (ਭਾਵ, ਉਹ ਨਾਸਵੰਤ ਪਦਾਰਥਾਂ ਦੀ ਦੌੜ-ਭੱਜ ਹੀ ਕਰਦੀ ਰਹਿੰਦੀ ਹੈ) । ਜੇਹੜੀ ਜੀਵ-ਇਸੜੀ ਪ੍ਰਭੂ ਦੀ ਭਗਤੀ ਨਾਲ ਆਪਣਾ ਜੀਵਨ ਸੋਹਣਾ ਬਣਾ ਲੈਂਦੀ ਹੈ, ਉਹ ਸਦਾ-ਥਿਰ ਪ੍ਰਭੂ ਨੂੰ ਪਿਆਰੀ ਲੱਗਦੀ ਹੈ, ਉਹ ਪ੍ਰਭੂ ਦੇ ਪ੍ਰੇਮ ਵਿਚ ਪ੍ਰਭੂ ਦੀ ਭਗਤੀ ਵਿਚ ਮਸਤ ਰਹਿੰਦੀ ਹੈ । ਆਨੰਦ ਦਾ ਸੋਮਾ ਤੇ ਸਦਾ ਹੀ ਜਵਾਨ ਰਹਿਣ ਵਾਲਾ ਪ੍ਰਭੂ-ਪਤੀ ਉਸ ਪ੍ਰੇਮ-ਰੰਗ ਵਿਚ ਰੰਗੀ ਹੋਈ ਜੀਵ-ਇਸੜੀ ਨੂੰ ਆਪਣੇ ਨਾਲ ਮਿਲਾ ਲੈਂਦਾ ਹੈ ।

ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਖਿੜੇ ਹਿਰਦੇ ਵਾਲੀ ਜੀਵ-ਇਸੜੀ ਪ੍ਰਭੂ-ਪਤੀ ਦੇ ਮਿਲਾਪ ਦਾ ਆਨੰਦ ਮਾਣਦੀ ਹੈ, ਗੁਰੂ ਦੇ ਸ਼ਬਦ ਵਿਚ ਜੁੜਨ ਦਾ (ਇਹ) ਫਲ ਉਸ ਨੂੰ ਮਿਲਦਾ ਹੈ ਕਿ ਉਸ ਦੇ ਅੰਦਰ ਆਤਮਕ ਗੁਣ ਪੈਦਾ ਹੋ ਜਾਂਦੇ ਹਨ ।

ਹੇ ਨਾਨਕ ! ਉਸ ਨੂੰ ਸਦਾ-ਥਿਰ ਪ੍ਰਭੂ ਮਿਲ ਪੈਂਦਾ ਹੈ, ਉਸ ਨੂੰ (ਪ੍ਰਭੂ-ਦਰ ਤੇ) ਆਦਰ ਮਿਲਦਾ ਹੈ, ਉਹ ਪ੍ਰਭੂ-ਪਤੀ ਦੇ ਦਰ ਤੇ ਸੋਭਾ ਪਾਂਦੀ ਹੈ ।੫।੩।

#### ਧਨਾਸਰੀ ਛੰਤ ਮਹਲਾ ੪ ਘਰੁ ੧

੧੬ ਸਤਿਗੁਰ ਪ੍ਰਸਾਦਿ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥ ਸਤਿਗੁਰੁ ਮਿਲੈ ਸੁਭਾਇ ਸਹਜਿ ਗੁਣ ਗਾਈਐ ਜੀਉ ॥ ਗੁਣ ਗਾਇ ਵਿਗਸੈ ਸਦਾ ਅਨਦਿਨੁ ਜਾ ਆਪਿ ਸਾਚੇ ਭਾਵਏ ॥ ਅਹੰਕਾਰੁ ਹਉਮੈ ਤਜੈ ਮਾਇਆ ਸਹਜਿ ਨਾਮਿ ਸਮਾਵਏ ॥ ਆਪਿ ਕਰਤਾ ਕਰੇ ਸੋਈ ਆਪਿ ਦੇਇ ਤ ਪਾਈਐ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥੧॥ {ਪੰਨਾ ੬੮੦}

**ਪਦ ਅਰਥ :**—ਧਿਆਈਐ—ਸਿਮਰਿਆ ਜਾ ਸਕਦਾ ਹੈ । ਸੁਭਾਇ—ਪ੍ਰੇਮ ਵਿਚ । ਸਹਜਿ—ਆਤਮਕ ਅਡੋਲਤਾ ਵਿਚ । ਗਾਈਐ—ਗਾ ਸਕੀਦਾ ਹੈ । ਵਿਗਸੈ—ਖਿੜਿਆ ਰਹਿੰਦਾ ਹੈ । ਗਾਇ—ਗਾ ਕੇ । ਅਨਦਿਨੁ—ਹਰ ਰੋਜ਼, ਹਰ ਵੇਲੇ {ਅਨੁਦਿਨ} । ਸਾਚੇ ਭਾਵਏ—ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਨੂੰ ਚੰਗਾ ਲੱਗੇ । ਭਾਵਏ—ਭਾਵੈ, ਚੰਗਾ ਲੱਗੇ । ਨਾਮਿ—ਨਾਮ ਵਿਚ । ਸਮਾਵਏ—ਸਮਾਵੈ, ਸਮਾ ਜਾਂਦਾ ਹੈ । ਦੇਇ—ਦੇਂਦਾ ਹੈ । ਤ—ਤਾਂ, ਤਦੋਂ ।੧।

**ਅਰਥ :**—ਹੇ ਭਾਈ ! ਜੇ ਪਰਮਾਤਮਾ ਆਪ ਕਿਰਪਾ ਕਰੇ, ਤਾਂ ਉਸ ਦਾ ਨਾਮ ਸਿਮਰਿਆ ਜਾ ਸਕਦਾ ਹੈ । ਜੇ ਗੁਰੂ ਮਿਲ ਪਏ, ਤਾਂ (ਪ੍ਰਭੂ ਦੇ) ਪ੍ਰੇਮ ਵਿਚ (ਲੀਨ ਹੋ ਕੇ) ਆਤਮਕ ਅਡੋਲਤਾ ਵਿਚ (ਟਿਕ ਕੇ) ਪਰਮਾਤਮਾ ਦੇ ਗੁਣਾਂ ਨੂੰ ਗਾ ਸਕੀਦਾ ਹੈ । (ਪਰਮਾਤਮਾ ਦੇ) ਗੁਣ ਗਾ ਕੇ (ਮਨੁੱਖ) ਸਦਾ ਹਰ ਵੇਲੇ ਖਿੜਿਆ ਰਹਿੰਦਾ ਹੈ, (ਪਰ ਇਹ ਤਦੋਂ ਹੀ ਹੋ ਸਕਦਾ ਹੈ) ਜਦੋਂ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਨੂੰ ਆਪ (ਇਹ ਮੇਹਰ ਕਰਨੀ) ਪਸੰਦ ਆਵੇ । (ਗੁਣ ਗਾਣ ਦੀ ਬਰਕਤਿ ਨਾਲ ਮਨੁੱਖ) ਅਹੰਕਾਰ, ਹਉਮੈ, ਮਾਇਆ (ਦਾ ਮੋਹ) ਤਿਆਗ ਦੇਂਦਾ ਹੈ, ਅਤੇ, ਆਤਮਕ ਅਡੋਲਤਾ ਵਿਚ ਹਰਿ-ਨਾਮ ਵਿਚ ਲੀਨ ਹੋ ਜਾਂਦਾ ਹੈ । (ਨਾਮ ਸਿਮਰਨ ਦੀ ਦਾਤਿ) ਉਹ ਪਰਮਾਤਮਾ ਆਪ ਹੀ ਕਰਦਾ ਹੈ, ਜਦੋਂ ਉਹ (ਇਹ ਦਾਤਿ) ਦੇਂਦਾ ਹੈ ਤਦੋਂ ਮਿਲਦੀ ਹੈ । ਹੇ ਭਾਈ ! ਪਰਮਾਤਮਾ ਕਿਰਪਾ ਕਰੇ, ਤਾਂ ਉਸ ਦਾ ਨਾਮ ਸਿਮਰਿਆ ਜਾ ਸਕਦਾ ਹੈ ।੧।

ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ਜੀਉ ॥ ਹਉ ਤਿਸੁ ਸੇਵੀ ਦਿਨੁ ਰਾਤਿ ਮੈ ਕਦੇ ਨ ਵੀਸਰੈ ਜੀਉ ॥ ਕਦੇ ਨ ਵਿਸਾਰੀ ਅਨਦਿਨੁ ਸਮਾਰੀ ਜਾ ਨਾਮੁ ਲਈ ਤਾ ਜੀਵਾ ॥ ਸ੍ਰਵਣੀ ਸੁਣੀ ਤ ਇਹੁ ਮਨੁ ਤ੍ਰਿਪਤੈ ਗੁਰਮੁਖਿ ਅੰਮ੍ਰਿਤੁ ਪੀਵਾ ॥ ਨਦਰਿ ਕਰੇ ਤਾ ਸਤਿਗੁਰੁ ਮੇਲੇ ਅਨਦਿਨੁ ਬਿਬੇਕ ਬੁਧਿ ਬਿਚਰੈ ॥ ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ॥੨॥ {ਪੰਨਾ ੬੯੦}

ਪਦ ਅਰਥ :—ਸਾਚਾ—ਸਦਾ—ਬਿਰ ਰਹਿਣ ਵਾਲਾ । ਨੇਹੁ—ਪ੍ਰੇਮ । ਪੂਰੇ ਸਤਿਗੁਰੈ—ਪੂਰੇ ਗੁਰੂ ਦੀ ਰਾਹੀਂ । ਹਉ—ਮੈਂ । ਤਿਸੁ—ਉਸ (ਪ੍ਰਭੂ) ਨੂੰ । ਸੇਵੀ—ਸੇਵੀਂ, ਮੈਂ ਸੇਵਦਾ ਹਾਂ । ਵੀਸਰੈ—ਭੁੱਲਦਾ । ਮੈ—ਮੈਨੂੰ । ਵਿਸਾਰੀ—ਵਿਸਾਰੀਂ, ਮੈਂ ਭੁਲਾਂਦਾ । ਸਮਾਰੀ—ਸਮਾਰੀਂ, ਮੈਂ ਸੰਭਾਲਦਾ । ਲਈ—ਲਈਂ । ਜੀਵਾ—ਜੀਵਾਂ । ਸ੍ਵਣੀ—ਕੰਨਾਂ ਨਾਲ । ਸੁਣੀ—ਸੁਣੀਂ । ਤ੍ਰਿਪਤੈ—ਰੱਜ ਜਾਂਦਾ ਹੈ । ਗੁਰਮੁਖਿ—ਗੁਰੂ ਦੀ ਸਰਨ ਪੈ ਕੇ । ਅੰਮ੍ਰਿਤੁ—ਆਤਮਕ ਜੀਵਨ ਦੇਣ ਵਾਲਾ ਨਾਮ-ਜਲ । ਪੀਵਾ—ਪੀਵਾਂ । ਬਿਬੇਕ—(ਚੰਗੇ ਮੰਦੇ ਦੀ) ਪਰਖ । ਬਿਚਰੈ—ਵਿਚਰਦੀ ਹੈ, ਵਰਤਦੀ ਹੈ । ੨।

ਅਰਥ :—ਹੇ ਭਾਈ ! ਪੂਰੇ ਗੁਰੂ ਦੀ ਰਾਹੀਂ (ਮੇਰੇ) ਮਨ ਵਿਚ (ਪਰਮਾਤਮਾ ਨਾਲ) ਸਦਾ-ਬਿਰ ਰਹਿਣ ਵਾਲਾ ਪਿਆਰ ਬਣ ਗਿਆ ਹੈ । (ਗੁਰੂ ਦੀ ਕਿਰਪਾ ਨਾਲ) ਮੈਂ ਉਸ (ਪ੍ਰਭੂ) ਨੂੰ ਦਿਨ ਰਾਤ ਸਿਮਰਦਾ ਰਹਿੰਦਾ ਹਾਂ, ਮੈਨੂੰ ਉਹ ਕਦੇ ਭੀ ਨਹੀਂ ਭੁੱਲਦਾ । ਮੈਂ ਉਸ ਨੂੰ ਕਦੇ ਭੁਲਾਂਦਾ ਨਹੀਂ, ਮੈਂ ਹਰ ਵੇਲੇ (ਉਸ ਪ੍ਰਭੂ ਨੂੰ) ਹਿਰਦੇ ਵਿਚ ਵਸਾਈ ਰੱਖਦਾ ਹਾਂ । ਜਦੋਂ ਮੈਂ ਉਸ ਦਾ ਨਾਮ ਜਪਦਾ ਹਾਂ, ਤਦੋਂ ਮੈਨੂੰ ਆਤਮਕ ਜੀਵਨ ਪ੍ਰਾਪਤ ਹੁੰਦਾ ਹੈ । ਜਦੋਂ ਮੈਂ ਆਪਣੇ ਕੰਨਾਂ ਨਾਲ (ਹਰਿ-ਨਾਮ) ਸੁਣਦਾ ਹਾਂ ਤਦੋਂ (ਮੇਰਾ) ਇਹ ਮਨ (ਮਾਇਆ ਵਲੋਂ) ਰੱਜ ਜਾਂਦਾ ਹੈ । ਹੇ ਭਾਈ ! ਮੈਂ ਗੁਰੂ ਦੀ ਸਰਨ ਪੈ ਕੇ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪੀਂਦਾ ਰਹਿੰਦਾ ਹਾਂ (ਜਦੋਂ ਪ੍ਰਭੂ ਮਨੁੱਖ ਉਤੇ ਮੇਹਰ ਦੀ) ਨਿਗਾਹ ਕਰਦਾ ਹੈ, ਤਦੋਂ (ਉਸ ਨੂੰ) ਗੁਰੂ ਮਿਲਾਂਦਾ ਹੈ (ਤਦੋਂ ਹਰ ਵੇਲੇ ਉਸ ਮਨੁੱਖ ਦੇ ਅੰਦਰ) ਚੰਗੇ ਮੰਦੇ ਦੀ ਪਰਖ ਕਰ ਸਕਣ ਵਾਲੀ ਅਕਲ ਕੰਮ ਕਰਦੀ ਹੈ । ਹੇ ਭਾਈ ! ਪੂਰੇ ਗੁਰੂ ਦੀ ਕਿਰਪਾ ਨਾਲ ਮੇਰੇ ਅੰਦਰ (ਪ੍ਰਭੂ ਨਾਲ) ਸਦਾ ਕਾਇਮ ਰਹਿਣ ਵਾਲਾ ਪਿਆਰ ਬਣ ਗਿਆ ਹੈ । ੨।

**ਸਤਸੰਗਤਿ ਮਿਲੈ ਵਡਭਾਗਿ ਤਾ ਹਰਿ ਰਸੁ ਆਵਏ ਜੀਉ ॥ ਅਨਦਿਨੁ ਰਹੈ ਲਿਵ ਲਾਇ ਤ ਸਹਜਿ ਸਮਾਵਏ ਜੀਉ ॥ ਸਹਜਿ ਸਮਾਵੈ ਤਾ ਹਰਿ ਮਨਿ ਭਾਵੈ ਸਦਾ ਅਤੀਤੁ ਬੈਰਾਗੀ ॥ ਹਲਤਿ ਪਲਤਿ ਸੋਭਾ ਜਗ ਅੰਤਰਿ ਰਾਮ ਨਾਮਿ ਲਿਵ ਲਾਗੀ ॥ ਹਰਖ ਸੋਗ ਦੁਹਾ ਤੇ ਮੁਕਤਾ ਜੋ ਪ੍ਰਭੁ ਕਰੇ ਸੁ ਭਾਵਏ ॥ ਸਤਸੰਗਤਿ ਮਿਲੈ ਵਡਭਾਗਿ ਤਾ ਹਰਿ ਰਸੁ ਆਵਏ ਜੀਉ ॥੩॥ {ਪੰਨਾ ੬੯੦}**

ਪਦ ਅਰਥ :—ਭਾਗਿ—ਭਾਗ ਨਾਲ, ਕਿਸਮਤ ਨਾਲ । ਰਸੁ—ਸੁਆਦ । ਆਵਏ—ਆਉਂਦਾ ਹੈ, ਆਵੈ । ਅਨਦਿਨੁ—ਹਰ ਰੋਜ਼, ਹਰ ਵੇਲੇ । ਲਿਵ—ਲਗਨ । ਸਮਾਵਏ—ਸਮਾਵੈ । ਮਨਿ—ਮਨ ਵਿਚ । ਭਾਵੈ—ਪਿਆਰਾ ਲੱਗਦਾ ਹੈ । ਅਤੀਤੁ—ਵਿਰਕਤ, ਮਾਇਆ ਦੇ ਮੋਹ ਤੋਂ ਪਾਰ ਲੰਘਿਆ ਹੋਇਆ । ਬੈਰਾਗੀ—ਨਿਰਮੋਹ । ਹਲਤਿ—ਇਸ ਲੋਕ ਵਿਚ {ਅਕ੍ਰ} । ਪਲਤਿ—{ਧਕ੍ਰ} ਪਰਲੋਕ ਵਿਚ । ਅੰਤਰਿ—ਵਿਚ । ਨਾਮਿ—ਨਾਮ ਵਿਚ । ਹਰਖ—ਖੁਸ਼ੀ । ਸੋਗ—ਗਮ । ਤੇ—ਤੋਂ । ਮੁਕਤਾ—ਸੁਤੰਤਰ । ਭਾਵਏ—ਭਾਵੈ । ੩।

ਅਰਥ :—(ਜਿਸ ਮਨੁੱਖ ਨੂੰ) ਵੱਡੀ ਕਿਸਮਤ ਨਾਲ ਸਾਧ ਸੰਗਤਿ ਪ੍ਰਾਪਤ ਹੋ ਜਾਂਦੀ ਹੈ, ਤਾਂ ਉਸ ਨੂੰ ਪਰਮਾਤਮਾ ਦੇ ਨਾਮ ਦਾ ਸੁਆਦ ਆਉਣ ਲੱਗ ਪੈਂਦਾ ਹੈ, ਉਹ ਹਰ ਵੇਲੇ (ਪ੍ਰਭੂ ਦੀ ਯਾਦ ਵਿਚ) ਸੁਰਤਿ ਜੋੜੀ ਰੱਖਦਾ ਹੈ, ਆਤਮਕ ਅਡੋਲਤਾ ਵਿਚ ਟਿਕਿਆ ਰਹਿੰਦਾ ਹੈ । ਜਦੋਂ ਮਨੁੱਖ ਆਤਮਕ ਅਡੋਲਤਾ ਵਿਚ ਲੀਨ ਹੋ ਜਾਂਦਾ ਹੈ, ਤਦੋਂ ਪਰਮਾਤਮਾ ਦੇ ਮਨ ਵਿਚ ਪਿਆਰਾ ਲੱਗਣ ਲੱਗ ਪੈਂਦਾ ਹੈ, ਤਦੋਂ ਮਾਇਆ ਦੇ ਮੋਹ ਤੋਂ ਪਰੇ ਲੰਘ ਜਾਂਦਾ ਹੈ, ਨਿਰਲੇਪ ਹੋ ਜਾਂਦਾ ਹੈ । ਇਸ ਲੋਕ ਵਿਚ, ਪਰਲੋਕ ਵਿਚ, ਸਾਰੇ ਸੰਸਾਰ ਵਿਚ ਉਸ ਦੀ ਸੋਭਾ ਹੋਣ ਲੱਗ ਪੈਂਦੀ ਹੈ, ਪਰਮਾਤਮਾ ਦੇ ਨਾਮ ਵਿਚ ਉਸ ਦੀ ਲਗਨ ਲੱਗੀ ਰਹਿੰਦੀ ਹੈ । ਉਹ ਮਨੁੱਖ ਖੁਸ਼ੀ ਗਮੀ ਦੋਹਾਂ ਤੋਂ ਸੁਤੰਤਰ ਹੋ ਜਾਂਦਾ ਹੈ, ਜੋ ਕੁਝ ਪਰਮਾਤਮਾ ਕਰਦਾ ਹੈ ਉਹ ਉਸ ਨੂੰ ਚੰਗਾ ਲੱਗਣ ਲੱਗ ਪੈਂਦਾ ਹੈ । ਹੇ ਭਾਈ ! ਜਦੋਂ ਵੱਡੀ ਕਿਸਮਤ ਨਾਲ ਕਿਸੇ ਮਨੁੱਖ ਨੂੰ ਸਾਧ ਸੰਗਤਿ ਪ੍ਰਾਪਤ ਹੁੰਦੀ ਹੈ ਤਦੋਂ ਉਸ ਨੂੰ ਪਰਮਾਤਮਾ ਦੇ ਨਾਮ ਦਾ ਰਸ ਆਉਣ ਲੱਗ ਪੈਂਦਾ ਹੈ । ੩।

**ਦੂਜੈ ਭਾਇ ਦੁਖੁ ਹੋਇ ਮਨਮੁਖ ਜਮਿ ਜੋਹਿਆ ਜੀਉ ॥ ਹਾਇ ਹਾਇ ਕਰੇ ਦਿਨੁ ਰਾਤਿ ਮਾਇਆ ਦੁਖਿ ਮੋਹਿਆ ਜੀਉ ॥ ਮਾਇਆ ਦੁਖਿ ਮੋਹਿਆ ਹਉਮੈ ਰੋਹਿਆ ਮੇਰੀ ਮੇਰੀ ਕਰਤ ਵਿਹਾਵਏ ॥ ਜੋ ਪ੍ਰਭੁ ਦੇਇ ਤਿਸੁ ਚੇਤੇ ਨਾਹੀ ਅੰਤਿ ਗਇਆ**

ਪਛੁਤਾਵਏ ॥ ਬਿਨੁ ਨਾਵੈ ਕੋ ਸਾਥਿ ਨ ਚਾਲੈ ਪੁਤ੍ਰ ਕਲਤ੍ਰ ਮਾਇਆ ਧੋਹਿਆ ॥ ਦੂਜੈ ਭਾਇ ਦੁਖੁ ਹੋਇ ਮਨਮੁਖਿ ਜਮਿ ਜੋਹਿਆ ਜੀਉ ॥੪॥ {ਪੰਨਾ ੬੯੦}

**ਪਦ ਅਰਥ :**—ਦੂਜੈ ਭਾਇ—(ਪ੍ਰਭੂ ਤੋਂ ਬਿਨਾ) ਹੋਰ ਪਿਆਰ ਵਿਚ । ਮਨਮੁਖ—ਆਪਣੇ ਮਨ ਦੇ ਪਿਛੇ ਤੁਰਨ ਵਾਲਾ । ਜਮਿ—ਜਮ ਨੇ, ਮੌਤ ਨੇ, ਆਤਮਕ ਮੌਤ ਨੇ । ਜੋਹਿਆ—ਤੱਕ ਵਿਚ ਰੱਖਿਆ । ਦੁਖਿ—ਦੁੱਖ ਵਿਚ । ਮੋਹਿਆ—ਫਸਿਆ ਹੋਇਆ । ਰੋਹਿਆ—ਰੋਹ ਵਿਚ ਰਹਿੰਦਾ ਹੈ, ਕ੍ਰੋਧਵਾਨ । ਕਰਤ—ਕਰਦਿਆਂ । ਵਿਹਾਵਏ—ਵਿਹਾਵੈ, ਬੀਤ ਜਾਂਦੀ ਹੈ । ਦੇਇ—ਦੇਂਦਾ ਹੈ । ਤਿਸੁ—ਉਸ (ਪ੍ਰਭੂ) ਨੂੰ । ਕਲਤ੍ਰ—ਇਸਤ੍ਰੀ । ਧੋਹਿਆ—ਛਲ, ਧੋਹ, ਠੱਗੀ ।੪।

**ਅਰਥ :**—ਹੇ ਭਾਈ ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਨੂੰ ਆਤਮਕ ਮੌਤ ਨੇ ਸਦਾ ਆਪਣੀ ਤੱਕ ਵਿਚ ਰੱਖਿਆ ਹੋਇਆ ਹੈ, ਮਾਇਆ ਦੇ ਮੋਹ ਦੇ ਕਾਰਨ ਉਸ ਨੂੰ ਸਦਾ ਦੁੱਖ ਵਿਆਪਦਾ ਹੈ । ਉਹ ਦਿਨ ਰਾਤ ‘ਹਾਇ ਹਾਇ’ ਕਰਦਾ ਰਹਿੰਦਾ ਹੈ, ਮਾਇਆ ਦੇ ਦੁੱਖ ਵਿਚ ਫਸਿਆ ਰਹਿੰਦਾ ਹੈ । ਉਹ ਸਦਾ ਮਾਇਆ ਦੇ ਦੁੱਖ ਵਿਚ ਗ੍ਰਸਿਆ ਹੋਇਆ ਹਉਮੈ ਦੇ ਕਾਰਨ ਕ੍ਰੋਧਾਤੁਰ ਭੀ ਰਹਿੰਦਾ ਹੈ । ਉਸ ਦੀ ਸਾਰੀ ਉਮਰ ‘ਮੇਰੀ ਮਾਇਆ, ਮੇਰੀ ਮਾਇਆ’ ਕਰਦਿਆਂ ਲੰਘ ਜਾਂਦੀ ਹੈ । ਜੇਹੜਾ ਪਰਮਾਤਮਾ (ਉਸ ਨੂੰ ਸਭ ਕੁਝ) ਦੇ ਰਿਹਾ ਹੈ ਉਸ ਪਰਮਾਤਮਾ ਨੂੰ ਉਹ ਕਦੇ ਚੇਤੇ ਨਹੀਂ ਕਰਦਾ, ਆਖਰ ਜਦੋਂ ਇਥੋਂ ਤੁਰਦਾ ਹੈ ਤਾਂ ਪਛੁਤਾਂਦਾ ਹੈ । ਪੁੱਤਰ ਇਸਤ੍ਰੀ (ਆਦਿਕ) ਹਰਿ-ਨਾਮ ਤੋਂ ਬਿਨਾ ਕੋਈ ਭੀ (ਮਨੁੱਖ ਦੇ) ਨਾਲ ਨਹੀਂ ਜਾਂਦਾ, ਦੁਨੀਆ ਦੀ ਮਾਇਆ ਉਸ ਨੂੰ ਛਲ ਲੈਂਦੀ ਹੈ । ਹੇ ਭਾਈ ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਨੂੰ ਆਤਮਕ ਮੌਤ ਗ੍ਰਸੀ ਰੱਖਦੀ ਹੈ, ਮਾਇਆ ਦੇ ਮੋਹ ਦੇ ਕਾਰਨ ਉਸ ਨੂੰ ਸਦਾ ਦੁੱਖ ਵਿਆਪਦਾ ਹੈ ।੪।

ਕਰਿ ਕਿਰਪਾ ਲੇਹੁ ਮਿਲਾਇ ਮਹਲੁ ਹਰਿ ਪਾਇਆ ਜੀਉ ॥ ਸਦਾ ਰਹੈ ਕਰ ਜੋੜਿ ਪ੍ਰਭੁ ਮਨਿ ਭਾਇਆ ਜੀਉ ॥ ਪ੍ਰਭੁ ਮਨਿ ਭਾਵੈ ਤਾ ਹੁਕਮਿ ਸਮਾਵੈ ਹੁਕਮੁ ਮੰਨਿ ਸੁਖੁ ਪਾਇਆ ॥ ਅਨਦਿਨੁ ਜਪਤ ਰਹੈ ਦਿਨੁ ਰਾਤੀ ਸਹਜੇ ਨਾਮੁ ਧਿਆਇਆ ॥ ਨਾਮੋ ਨਾਮੁ ਮਿਲੀ ਵਡਿਆਈ ਨਾਨਕ ਨਾਮੁ ਮਨਿ ਭਾਵਏ ॥ ਕਰਿ ਕਿਰਪਾ ਲੇਹੁ ਮਿਲਾਇ ਮਹਲੁ ਹਰਿ ਪਾਵਏ ਜੀਉ ॥੫॥੧॥ {ਪੰਨਾ ੬੯੦}

**ਪਦ ਅਰਥ :**—ਕਰਿ—ਕਰ ਕੇ । ਲੇਹੁ ਮਿਲਾਇ—(ਤੂੰ) ਮਿਲਾ ਲੈਂਦਾ ਹੈਂ । ਮਹਲੁ—ਹਜ਼ੂਰੀ, (ਚਰਨਾਂ ਵਿਚ) ਥਾਂ । ਹਰਿ—ਹੇ ਹਰੀ ! ਕਰ—{ਬਹੁ-ਵਚਨ} ਦੋਵੇਂ ਹੱਥ । ਜੋੜਿ—ਜੋੜ ਕੇ । ਮਨਿ—(ਉਸ ਦੇ) ਮਨ ਵਿਚ । ਭਾਇਆ—ਪਿਆਰਾ ਲੱਗਾ । ਭਾਵੈ—ਪਿਆਰਾ ਲੱਗਦਾ ਹੈ । ਤਾ—ਤਦੋਂ । ਹੁਕਮਿ—ਹੁਕਮ ਵਿਚ । ਮੰਨਿ—ਮੰਨ ਕੇ । ਅਨਦਿਨੁ—{ਅਨੁਦਿਨੰ} ਹਰ ਰੋਜ਼, ਹਰ ਵੇਲੇ । ਸਹਜੇ—ਸਹਜਿ, ਆਤਮਕ ਅਡੋਲਤਾ ਵਿਚ । ਨਾਮੋ ਨਾਮੁ—ਨਾਮ ਹੀ ਨਾਮ ।੫।

**ਅਰਥ :**—ਹੇ ਹਰੀ ! ਜਿਸ ਮਨੁੱਖ ਨੂੰ ਤੂੰ (ਆਪਣੀ) ਕਿਰਪਾ ਕਰ ਕੇ (ਆਪਣੇ ਚਰਨਾਂ ਵਿਚ) ਜੋੜ ਲੈਂਦਾ ਹੈਂ, ਉਸ ਨੂੰ ਤੇਰੀ ਹਜ਼ੂਰੀ ਪ੍ਰਾਪਤ ਹੋ ਜਾਂਦੀ ਹੈ । (ਹੇ ਭਾਈ ! ਉਹ ਮਨੁੱਖ ਪ੍ਰਭੂ ਦੀ ਹਜ਼ੂਰੀ ਵਿਚ) ਸਦਾ ਹੱਥ ਜੋੜ ਕੇ ਟਿਕਿਆ ਰਹਿੰਦਾ ਹੈ, ਉਸ ਨੂੰ (ਆਪਣੇ) ਮਨ ਵਿਚ ਪ੍ਰਭੂ ਪਿਆਰਾ ਲੱਗਦਾ ਹੈ । ਜਦੋਂ ਮਨੁੱਖ ਨੂੰ ਆਪਣੇ ਮਨ ਵਿਚ ਪ੍ਰਭੂ ਪਿਆਰਾ ਲੱਗਦਾ ਹੈ, ਤਦੋਂ ਉਹ ਪ੍ਰਭੂ ਦੀ ਰਜ਼ਾ ਵਿਚ ਟਿਕ ਜਾਂਦਾ ਹੈ, ਤੇ, ਹੁਕਮ ਮੰਨ ਕੇ ਆਤਮਕ ਆਨੰਦ ਮਾਣਦਾ ਹੈ । ਉਹ ਮਨੁੱਖ ਹਰ ਵੇਲੇ ਦਿਨ ਰਾਤ ਪਰਮਾਤਮਾ ਦਾ ਨਾਮ ਜਪਦਾ ਰਹਿੰਦਾ ਹੈ, ਆਤਮਕ ਅਡੋਲਤਾ ਵਿਚ ਟਿਕ ਕੇ ਉਹ ਹਰਿ-ਨਾਮ ਸਿਮਰਦਾ ਰਹਿੰਦਾ ਹੈ । ਹੇ ਨਾਨਕ ! ਪਰਮਾਤਮਾ ਦਾ (ਹਰ ਵੇਲੇ) ਨਾਮ-ਸਿਮਰਨ (ਹੀ) ਉਸ ਨੂੰ ਵਡਿਆਈ ਮਿਲੀ ਰਹਿੰਦੀ ਹੈ, ਪ੍ਰਭੂ ਦਾ ਨਾਮ (ਉਸ ਨੂੰ ਆਪਣੇ) ਮਨ ਵਿਚ ਪਿਆਰਾ ਲੱਗਦਾ ਹੈ । ਹੇ ਹਰੀ ! (ਆਪਣੀ) ਕਿਰਪਾ ਕਰ ਕੇ (ਜਿਸ ਮਨੁੱਖ ਨੂੰ ਤੂੰ ਆਪਣੇ ਚਰਨਾਂ ਵਿਚ) ਜੋੜ ਲੈਂਦਾ ਹੈਂ, ਉਸ ਨੂੰ ਤੇਰੀ ਹਜ਼ੂਰੀ ਪ੍ਰਾਪਤ ਹੋ ਜਾਂਦੀ ਹੈ ।੫।੧।

੧੯ ਸਤਿਗੁਰ ਪ੍ਰਸਾਦਿ ॥ ਸਤਿਗੁਰ ਦੀਨ ਦਇਆਲ ਜਿਸੁ ਸੰਗਿ ਹਰਿ ਗਾਵੀਐ ਜੀਉ ॥ ਅੰਮ੍ਰਿਤੁ ਹਰਿ ਕਾ ਨਾਮੁ ਸਾਧ  
ਸੰਗਿ ਰਾਵੀਐ ਜੀਉ ॥ ਭਜੁ ਸੰਗਿ ਸਾਧੂ ਇਕੁ ਅਰਾਧੂ ਜਨਮ ਮਰਨ ਦੁਖ ਨਾਸਏ ॥ ਧੁਰਿ ਕਰਮੁ ਲਿਖਿਆ ਸਾਚੁ  
ਸਿਖਿਆ ਕਟੀ ਜਮ ਕੀ ਫਾਸਏ ॥ ਭੈ ਭਰਮ ਨਾਠੇ ਛੁਟੀ ਗਾਠੇ ਜਮ ਪੰਥਿ ਮੂਲਿ ਨ ਆਵੀਐ ॥ ਬਿਨਵੰਤਿ ਨਾਨਕ ਧਾਰਿ  
ਕਿਰਪਾ ਸਦਾ ਹਰਿ ਗੁਣ ਗਾਵੀਐ ॥੧॥ {ਪੰਨਾ ੬੯੧}

**ਪਦ ਅਰਥ :**—ਦੀਨ ਦਇਆਲ—ਦੀਨਾਂ ਉੱਤੇ ਦਇਆ ਕਰਨ ਵਾਲਾ । ਜਿਸੁ ਸੰਗਿ—ਜਿਸ (ਗੁਰੂ) ਦੀ ਸੰਗਤਿ ਵਿਚ । ਗਾਵੀਐ—ਗਾਇਆ ਜਾ ਸਕਦਾ ਹੈ । ਅੰਮ੍ਰਿਤੁ—ਆਤਮਕ ਜੀਵਨ ਦੇਣ ਵਾਲਾ ਜਲ । ਸਾਧ ਸੰਗਿ—ਗੁਰੂ ਦੀ ਸੰਗਤਿ ਵਿਚ । ਰਾਵੀਐ—ਸਿਮਰਿਆ ਜਾ ਸਕਦਾ ਹੈ । ਭਜੁ—ਜਾਹ । ਅਰਾਧੂ—ਆਰਾਧ, ਸਿਮਰ । ਨਾਸਏ—ਨਾਸੈ, ਨਾਸ ਹੋ ਜਾਂਦਾ ਹੈ । ਧੁਰਿ—ਧੁਰ ਦਰਗਾਹ ਤੋਂ । ਕਰਮੁ—ਬਖਸ਼ਸ਼ । ਸਾਚੁ—ਸਦਾ-ਬਿਰ ਹਰਿ-ਨਾਮ (ਦਾ ਸਿਮਰਨ) । ਸਿਖਿਆ—ਸਿੱਖ ਲਿਆ, ਸਿੱਖਿਆ ਲੈ ਲਈ । ਫਾਸਏ—ਫਾਸ, ਫਾਹੀ । ਭੈ—{ਲਫਜ਼ ‘ਭਉ’ ਤੋਂ ਬਹੁ-ਵਚਨ} ਗਾਠੇ—ਗਾਠਿ, ਗੰਢ । ਪੰਥਿ—ਰਸਤੇ ਉੱਤੇ । ਮੂਲਿ—ਬਿਲਕੁਲ । ਬਿਨਵੰਤਿ—ਬੇਨਤੀ ਕਰਦਾ ਹੈ । ਧਾਰਿ—ਕਰ ।੧।

**ਅਰਥ :**—ਹੇ ਭਾਈ ! ਉਹ ਗੁਰੂ ਦੀਨਾਂ ਉੱਤੇ ਦਇਆ ਕਰਨ ਵਾਲਾ ਹੈ ਜਿਸ ਦੀ ਸੰਗਤਿ ਵਿਚ (ਰਹਿ ਕੇ) ਪਰਮਾਤਮਾ ਦੀ ਸਿਫਤਿ-ਸਾਲਾਹ ਕੀਤੀ ਜਾ ਸਕਦੀ ਹੈ । ਗੁਰੂ ਦੀ ਸੰਗਤਿ ਵਿਚ ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ ਸਿਮਰਿਆ ਜਾ ਸਕਦਾ ਹੈ । ਹੇ ਭਾਈ ! ਗੁਰੂ ਦੀ ਸੰਗਤਿ ਵਿਚ ਜਾਹ, (ਉਥੇ) ਇਕ ਪ੍ਰਭੂ ਦਾ ਸਿਮਰਨ ਕਰ, (ਸਿਮਰਨ ਦੀ ਬਰਕਤਿ ਨਾਲ) ਜਨਮ ਮਰਨ ਦਾ ਦੁੱਖ ਦੂਰ ਹੋ ਜਾਂਦਾ ਹੈ । (ਜਿਸ ਮਨੁੱਖ ਦੇ ਮੱਥੇ ਉੱਤੇ) ਧੁਰ ਦਰਗਾਹ ਤੋਂ (ਸਿਮਰਨ ਕਰਨ ਵਾਸਤੇ) ਬਖਸ਼ਸ਼ (ਦਾ ਲੇਖ) ਲਿਖਿਆ ਹੁੰਦਾ ਹੈ, ਉਹੀ ਸਦਾ-ਬਿਰ ਹਰਿ-ਨਾਮ ਸਿਮਰਨ ਦੀ ਸਿੱਖਿਆ ਗ੍ਰਹਣ ਕਰਦਾ ਹੈ, ਉਸ ਦੀ ਆਤਮਕ ਮੌਤ ਦੀ ਫਾਹੀ ਕੱਟੀ ਜਾਂਦੀ ਹੈ । ਹੇ ਭਾਈ ! ਸਿਮਰਨ ਦੀ ਬਰਕਤਿ ਨਾਲ ਸਾਰੇ ਡਰ ਸਾਰੇ ਭਰਮ ਨਾਸ ਹੋ ਜਾਂਦੇ ਹਨ, (ਮਨ ਵਿਚ ਬੱਝੀ ਹੋਈ) ਗੰਢ ਖੁਲ੍ਹ ਜਾਂਦੀ ਹੈ, ਆਤਮਕ ਮੌਤ ਸਹੇੜਨ ਵਾਲੇ ਰਸਤੇ ਉੱਤੇ ਬਿਲਕੁਲ ਨਹੀਂ ਤੁਰੀਦਾ । ਨਾਨਕ ਬੇਨਤੀ ਕਰਦਾ ਹੈ—ਹੇ ਪ੍ਰਭੂ ! ਮੇਹਰ ਕਰ ਕਿ ਅਸੀਂ ਜੀਵ ਸਦਾ ਤੇਰੀ ਸਿਫਤਿ-ਸਾਲਾਹ ਕਰਦੇ ਰਹੀਏ ।੧।

ਨਿਧਰਿਆ ਧਰ ਏਕੁ ਨਾਮੁ ਨਿਰੰਜਨੋ ਜੀਉ ॥ ਤੂ ਦਾਤਾ ਦਾਤਾਰੁ ਸਰਬ ਦੁਖ ਭੰਜਨੋ ਜੀਉ ॥ ਦੁਖ ਹਰਤ ਕਰਤਾ ਸੁਖਹ  
ਸੁਆਮੀ ਸਰਣਿ ਸਾਧੂ ਆਇਆ ॥ ਸੰਸਾਰੁ ਸਾਗਰੁ ਮਹਾ ਬਿਖੜਾ ਪਲ ਏਕ ਮਾਹਿ ਤਰਾਇਆ ॥ ਪੂਰਿ ਰਹਿਆ ਸਰਬ  
ਥਾਈ ਗੁਰ ਗਿਆਨੁ ਨੇੜੀ ਅੰਜਨੋ ॥ ਬਿਨਵੰਤਿ ਨਾਨਕ ਸਦਾ ਸਿਮਰੀ ਸਰਬ ਦੁਖ ਭੈ ਭੰਜਨੋ ॥੨॥ {ਪੰਨਾ ੬੯੧}

**ਪਦ ਅਰਥ :**—ਧਰ—ਆਸਰਾ । ਨਿਧਰਿਆ ਧਰ—ਨਿਆਸਰਿਆਂ ਦਾ ਆਸਰਾ । ਏਕੁ ਨਾਮੁ—ਸਿਰਫ ਹਰਿ-ਨਾਮ ਹੀ । ਨਿਰੰਜਨੋ—ਨਿਰੰਜਨੁ, ਮਾਇਆ ਦੀ ਕਾਲਖ ਤੋਂ ਰਹਿਤ {ਅੰਜਨ—ਕਾਲਖ} । ਭੰਜਨੋ—ਨਾਸ ਕਰਨ ਵਾਲਾ । ਹਰਤ—ਦੂਰ ਕਰਨ ਵਾਲਾ । ਕਰਤਾ—ਕਰਤਾਰ, ਪੈਦਾ ਕਰਨ ਵਾਲਾ । ਸੁਖਹ ਸੁਆਮੀ—ਹੇ ਸੁਖਾਂ ਦੇ ਮਾਲਕ ! ਸਾਧੂ—ਗੁਰੂ । ਸਾਗਰੁ—ਸਮੁੰਦਰ । ਬਿਖੜਾ—ਔਖਿਆਈਆਂ ਨਾਲ ਭਰਿਆ ਹੋਇਆ । ਗਿਆਨੁ—ਆਤਮਕ ਜੀਵਨ ਦੀ ਸੂਝ । ਨੇੜੀ—ਅੱਖਾਂ ਵਿਚ । ਅੰਜਨੋ—ਸੁਰਮਾ । ਸਿਮਰੀ—ਸਿਮਰੀਂ, ਮੈਂ ਸਿਮਰਾਂ ।੨।

**ਅਰਥ :**—ਹੇ ਪ੍ਰਭੂ ! ਤੂੰ ਮਾਇਆ ਦੀ ਕਾਲਖ ਤੋਂ ਰਹਿਤ ਹੈਂ, ਤੇਰਾ ਨਾਮ ਹੀ ਨਿਆਸਰਿਆਂ ਦਾ ਆਸਰਾ ਹੈ । ਤੂੰ ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਹੈਂ, ਤੂੰ ਸਭਨਾਂ ਦੇ ਦੁੱਖ ਨਾਸ ਕਰਨ ਵਾਲਾ ਹੈਂ । ਹੇ (ਸਭ ਜੀਵਾਂ ਦੇ) ਦੁੱਖ ਨਾਸ ਕਰਨ ਵਾਲੇ, ਸਭ ਦੇ ਪੈਦਾ ਕਰਨ ਵਾਲੇ, ਸਾਰੇ ਸੁਖਾਂ ਦੇ ਮਾਲਕ-ਪ੍ਰਭੂ ! ਜੇਹੜਾ ਮਨੁੱਖ ਗੁਰੂ ਦੀ ਸਰਨ ਆਉਂਦਾ ਹੈ, ਉਸ ਨੂੰ ਤੂੰ ਇਸ ਬੜੇ ਔਖੇ ਸੰਸਾਰ-ਸਮੁੰਦਰ ਤੋਂ ਇਕ ਛਿਨ ਵਿਚ ਪਾਰ ਲੰਘਾ ਦੇਂਦਾ ਹੈਂ । ਹੇ ਪ੍ਰਭੂ ! ਗੁਰੂ ਦਾ ਦਿੱਤਾ ਗਿਆਨ-ਸੁਰਮਾ ਜਿਸ ਮਨੁੱਖ ਦੀਆਂ ਅੱਖਾਂ ਵਿਚ ਪੈਂਦਾ ਹੈ, ਉਸ ਨੂੰ ਤੂੰ ਸਭ ਥਾਵਾਂ ਵਿਚ ਵਿਆਪਕ ਦਿੱਸਦਾ ਹੈਂ । ਨਾਨਕ ਬੇਨਤੀ ਕਰਦਾ ਹੈ—ਹੇ ਸਾਰੇ ਦੁੱਖਾਂ ਦੇ ਨਾਸ ਕਰਨ ਵਾਲੇ ! (ਮੇਹਰ ਕਰ) ਮੈਂ ਸਦਾ ਤੇਰਾ ਨਾਮ ਸਿਮਰਦਾ ਰਹਾਂ ।੨।



ਆਪਿ ਲੀਏ ਲੜਿ ਲਾਇ ਕਿਰਪਾ ਧਾਰੀਆ ਜੀਉ ॥ ਮੋਹਿ ਨਿਰਗੁਣੁ ਨੀਚੁ ਅਨਾਥੁ ਪ੍ਰਭ ਅਗਮ ਅਪਾਰੀਆ ਜੀਉ ॥  
 ਦਇਆਲ ਸਦਾ ਕ੍ਰਿਪਾਲ ਸੁਆਮੀ ਨੀਚ ਥਾਪਣਹਾਰਿਆ ॥ ਜੀਅ ਜੰਤ ਸਭਿ ਵਸਿ ਤੇਰੈ ਸਗਲ ਤੇਰੀ ਸਾਰਿਆ ॥ ਆਪਿ  
 ਕਰਤਾ ਆਪਿ ਭੁਗਤਾ ਆਪਿ ਸਗਲ ਬੀਚਾਰੀਆ ॥ ਬਿਨਵੰਤਿ ਨਾਨਕ ਗੁਣ ਗਾਇ ਜੀਵਾ ਹਰਿ ਜਪੁ ਜਪਉ ਬਨਵਾਰੀਆ  
 ॥੩॥ {ਪੰਨਾ ੬੯੧}

**ਪਦ ਅਰਥ :**—ਲੜਿ—ਲੜ ਨਾਲ, ਪੱਲੇ ਨਾਲ । ਮੋਹਿ—ਮੈਂ । ਨੀਚੁ—ਨੀਵੇਂ ਜੀਵਨ ਵਾਲਾ । ਅਨਾਥੁ—  
 ਨਿਆਸਰਾ । ਪ੍ਰਭ—ਹੇ ਪ੍ਰਭੂ ! ਅਗਮ—ਹੇ ਅਪਹੁੰਚ ! ਅਪਾਰੀਆ—ਹੇ ਬੇਅੰਤ ! ਸੁਆਮੀ—ਹੇ ਸੁਆਮੀ !  
 ਥਾਪਣਹਾਰਿਆ—ਹੇ (ਉੱਚੇ ਥਾਂ) ਟਿਕਾਣ ਵਾਲਿਆ ! ਜੀਅ—{ਲਫਜ਼ 'ਜੀਵ' ਤੋਂ ਬਹੁ-ਵਚਨ} । ਸਭਿ—ਸਾਰੇ ।  
 ਵਸਿ—ਵੱਸ ਵਿਚ । ਸਾਰਿਆ—ਸੰਭਾਲ ਵਿਚ । ਭੁਗਤਾ—(ਪਦਾਰਥਾਂ ਨੂੰ) ਭੋਗਣ ਵਾਲਾ । ਬੀਚਾਰੀਆ—ਵੀਚਾਰੀ,  
 ਵਿਚਾਰ ਕਰਨ ਵਾਲਾ । ਜੀਵਾ—ਜੀਵਾਂ, ਆਤਮਕ ਜੀਵਨ ਹਾਸਲ ਕਰਾਂ । ਜਪਉ—ਜਪਉਂ, ਮੈਂ ਜਪਾਂ ।  
 ਬਨਵਾਰੀਆ—ਹੇ ਪ੍ਰਭੂ ! । ੩।

**ਅਰਥ :**—ਹੇ ਅਪਹੁੰਚ ਤੇ ਬੇਅੰਤ ਪ੍ਰਭੂ ! ਜਿਨ੍ਹਾਂ ਉੱਤੇ ਤੂੰ ਮੇਹਰ (ਦੀ ਨਿਗਾਹ) ਕਰਦਾ ਹੈਂ, ਉਹਨਾਂ ਨੂੰ ਆਪਣੇ ਲੜ ਲਾ  
 ਲੈਂਦਾ ਹੈਂ । ਮੈਂ ਗੁਣ-ਗੀਨ ਨੀਚ ਅਤੇ ਅਨਾਥ (ਭੀ ਤੇਰੀ ਸਰਨ ਆਇਆ ਹਾਂ, ਮੇਰੇ ਉੱਤੇ ਭੀ ਮੇਹਰ ਕਰ) । ਹੇ  
 ਦਇਆ ਦੇ ਘਰ ! ਹੇ ਕਿਰਪਾ ਦੇ ਘਰ ਮਾਲਕ ! ਹੇ ਨੀਵਿਆਂ ਨੂੰ ਉੱਚੇ ਬਣਾਣ ਵਾਲੇ ਪ੍ਰਭੂ ! ਸਾਰੇ ਜੀਵ ਤੇਰੇ ਵੱਸ  
 ਵਿਚ ਹਨ, ਸਾਰੇ ਤੇਰੀ ਸੰਭਾਲ ਵਿਚ ਹਨ । ਤੂੰ ਆਪ (ਸਭ ਜੀਵਾਂ ਨੂੰ) ਪੈਦਾ ਕਰਨ ਵਾਲਾ ਹੈਂ, (ਸਭ ਵਿਚ ਵਿਆਪਕ  
 ਹੋ ਕੇ) ਤੂੰ ਆਪ (ਸਾਰੇ ਪਦਾਰਥ) ਭੋਗਣ ਵਾਲਾ ਹੈਂ, ਤੂੰ ਆਪ ਸਾਰੇ ਜੀਵਾਂ ਵਾਸਤੇ ਵਿਚਾਰਾਂ ਕਰਨ ਵਾਲਾ ਹੈਂ । ਨਾਨਕ  
 (ਤੇਰੇ ਦਰ ਤੇ) ਬੇਨਤੀ ਕਰਦਾ ਹੈ—ਹੇ ਪ੍ਰਭੂ ! (ਮੇਹਰ ਕਰ) ਮੈਂ ਤੇਰੇ ਗੁਣ ਗਾ ਕੇ ਆਤਮਕ ਜੀਵਨ ਪ੍ਰਾਪਤ ਕਰਦਾ  
 ਰਹਾਂ, ਮੈਂ ਸਦਾ ਤੇਰੇ ਨਾਮ ਦਾ ਜਾਪ ਜਪਦਾ ਰਹਾਂ । ੩।

ਤੇਰਾ ਦਰਸੁ ਅਪਾਰੁ ਨਾਮੁ ਅਮੋਲਈ ਜੀਉ ॥ ਨਿਤਿ ਜਪਹਿ ਤੇਰੇ ਦਾਸ ਪੁਰਖ ਅਤੋਲਈ ਜੀਉ ॥ ਸੰਤ ਰਸਨ ਵੂਠਾ  
 ਆਪਿ ਤੂਠਾ ਹਰਿ ਰਸਹਿ ਸੇਈ ਮਾਤਿਆ ॥ ਗੁਰ ਚਰਨ ਲਾਗੇ ਮਹਾ ਭਾਗੇ ਸਦਾ ਅਨਦਿਨੁ ਜਾਗਿਆ ॥ ਸਦ ਸਦਾ  
 ਸਿੰਮ੍ਰਤਬੁ ਸੁਆਮੀ ਸਾਸਿ ਸਾਸਿ ਗੁਣ ਬੋਲਈ ॥ ਬਿਨਵੰਤਿ ਨਾਨਕ ਧੂਰਿ ਸਾਧੂ ਨਾਮੁ ਪ੍ਰਭੂ ਅਮੋਲਈ  
 ॥੪॥੧॥ {ਪੰਨਾ ੬੯੧}

**ਪਦ ਅਰਥ :**—ਅਪਾਰੁ—ਬੇਅੰਤ । ਅਮੋਲਈ—ਅਮੋਲਕ, ਜੇਹੜਾ ਕਿਸੇ (ਦੁਨੀਆਵੀ) ਮੁੱਲ ਤੋਂ ਨਾਹ ਮਿਲ ਸਕੇ ।  
 ਨਿਤਿ—ਸਦਾ । ਜਪਹਿ—ਜਪਦੇ ਹਨ । ਪੁਰਖ—ਹੇ ਸਰਬ-ਵਿਆਪਕ ! ਅਤੋਲਈ—ਜੋ ਤੋਲਿਆ ਨਾਹ ਜਾ ਸਕੇ ।  
 ਰਸਨ—ਜੀਭ । ਵੂਠਾ—ਆ ਵੱਸਿਆ । ਤੂਠਾ—ਤੂੰਠਾ । ਰਸਹਿ—ਰਸ ਵਿਚ । ਸੇਈ—ਉਹੀ ਸੰਤ ਜਨ ।  
 ਮਾਤਿਆ—ਮਸਤ । ਮਹਾ ਭਾਗੇ—ਵੱਡੇ ਭਾਗਾਂ ਵਾਲੇ । ਅਨਦਿਨੁ—{ਅਨੁਦਿਨੋਂ} ਹਰ ਰੋਜ਼, ਹਰ ਵੇਲੇ । ਜਾਗਿਆ—  
 ਸੁਚੇਤ ਰਹਿੰਦੇ ਹਨ । ਸਿੰਮ੍ਰਤਬੁ—ਜਿਸ ਦਾ ਸਿਮਰਨ ਕਰਨਾ ਚਾਹੀਦਾ ਹੈ । ਸਿੰਮ੍ਰਤਬੁ ਸੁਆਮੀ—ਹੇ ਸਿਮਰਨ-ਜੋਗ  
 ਮਾਲਕ ! ਸਾਸਿ ਸਾਸਿ—ਹਰੇਕ ਸਾਹ ਦੇ ਨਾਲ । ਬੋਲਈ—ਬੋਲਦੇ, ਬੋਲੈ, ਬੋਲਦਾ ਹੈ । ਸਾਧੂ—ਗੁਰੂ । ਪ੍ਰਭੂ—ਹੇ  
 ਪ੍ਰਭੂ ! । ੪।

**ਅਰਥ :**—ਹੇ ਪ੍ਰਭੂ ! ਤੂੰ ਬੇਅੰਤ ਹੈਂ । ਤੇਰਾ ਨਾਮ ਕਿਸੇ (ਦੁਨੀਆਵੀ) ਕੀਮਤ ਤੋਂ ਨਹੀਂ ਮਿਲ ਸਕਦਾ । ਹੇ ਨਾਹ ਤੋਲੇ  
 ਜਾ ਸਕਣ ਵਾਲੇ ਸਰਬ-ਵਿਆਪਕ ਪ੍ਰਭੂ ! ਤੇਰੇ ਦਾਸ ਸਦਾ ਤੇਰਾ ਨਾਮ ਜਪਦੇ ਰਹਿੰਦੇ ਹਨ । ਹੇ ਪ੍ਰਭੂ ! ਸੰਤਾਂ ਉੱਤੇ ਤੂੰ  
 ਆਪ ਪ੍ਰਸੰਨ ਹੁੰਦਾ ਹੈਂ, ਤੇ ਉਹਨਾਂ ਦੀ ਜੀਭ ਉੱਤੇ ਆ ਵੱਸਦਾ ਹੈਂ, ਉਹ ਤੇਰੇ ਨਾਮ ਦੇ ਰਸ ਵਿਚ ਮਸਤ ਰਹਿੰਦੇ ਹਨ ।  
 ਜੇਹੜੇ ਮਨੁੱਖ ਗੁਰੂ ਦੀ ਚਰਨੀਂ ਆ ਲੱਗਦੇ ਹਨ, ਉਹ ਵੱਡੇ ਭਾਗਾਂ ਵਾਲੇ ਹੋ ਜਾਂਦੇ ਹਨ, ਉਹ ਸਦਾ ਹਰ ਵੇਲੇ (ਸਿਮਰਨ  
 ਦੀ ਬਰਕਤਿ ਨਾਲ ਮਾਇਆ ਦੇ ਹੱਲਿਆਂ ਵਲੋਂ) ਸੁਚੇਤ ਰਹਿੰਦੇ ਹਨ ।



ਨਾਨਕ ਬੇਨਤੀ ਕਰਦਾ ਹੈ—ਹੇ ਸਿਮਰਨ-ਜੋਗ ਮਾਲਕ ! ਹੇ ਪ੍ਰਭੂ ! ਮੈਨੂੰ ਉਸ ਗੁਰੂ ਦੀ ਚਰਨ-ਪੂੜ ਦੇਹ, ਜੇਹੜਾ ਤੇਰਾ ਅਮੋਲਕ ਨਾਮ (ਸਦਾ ਜਪਦਾ ਹੈ), ਜੇਹੜਾ ਸਦਾ ਹੀ ਹਰੇਕ ਸਾਹ ਦੇ ਨਾਲ ਤੇਰੇ ਗੁਣ ਉਚਾਰਦਾ ਰਹਿੰਦਾ ਹੈ ।੪।੧।

????????????????????????????????????????

ੴ ਸਤਿਗੁਰ ਪ੍ਰਸਾਦਿ ॥

ਸਨਕ ਸਨੰਦ ਮਹੇਸ ਸਮਾਨਾਂ ॥ ਸੇਖਨਾਗਿ ਤੇਰੋ ਮਰਮੁ ਨ ਜਾਨਾਂ ॥੧॥ ਸੰਤ ਸੰਗਤਿ ਰਾਮੁ ਰਿਦੈ ਬਸਾਈ ॥੧॥ ਰਹਾਉ ॥  
ਹਨੂਮਾਨ ਸਰਿ ਗਰੁੜ ਸਮਾਨਾਂ ॥ ਸੁਰਪਤਿ ਨਰਪਤਿ ਨਹੀ ਗੁਨ ਜਾਨਾਂ ॥੨॥ ਚਾਰਿ ਬੇਦ ਅਰੁ ਸਿੰਮ੍ਰਿਤਿ ਪੁਰਾਨਾਂ ॥  
ਕਮਲਾਪਤਿ ਕਵਲਾ ਨਹੀ ਜਾਨਾਂ ॥੩॥ ਕਹਿ ਕਬੀਰ ਸੋ ਭਰਮੈ ਨਾਹੀ ॥ ਪਗ ਲਗਿ ਰਾਮ ਰਹੈ ਸਰਨਾਂਹੀ ॥੪॥੧॥ {ਪੰਨਾ ੬੯੧}

**ਪਦ ਅਰਥ** :—ਸਨਕ ਸਨੰਦ—ਬ੍ਰਹਮਾ ਦੇ ਪੁੱਤਰ (ਸਨਕ, ਸਨੰਦ, ਸਨਾਤਨ, ਸਨਤ ਕੁਮਾਰ) । ਮਹੇਸ—ਸ਼ਿਵ । ਸਮਾਨਾਂ—ਵਰਗਿਆਂ ਨੇ । ਸੇਖ ਨਾਗਿ—ਸ਼ੇਸ਼ ਨਾਗ ਨੇ (ਸ਼ੇਸ਼ ਨਾਗ—ਸੱਪਾਂ ਦਾ ਰਾਜਾ, ਇਸ ਦੇ ਇੱਕ ਹਜ਼ਾਰ ਫਣ ਮਿੱਥੇ ਗਏ ਹਨ; ਇਹਨਾਂ ਨਾਲ ਇਹ ਆਪਣੇ ਇਸ਼ਟ ਵਿਸ਼ਨੂ ਭਗਵਾਨ ਉੱਤੇ ਛਾਂ ਕਰਦਾ ਹੈ, ਹਰੇਕ ਜੀਭ ਨਾਲ ਨਿੱਤ ਨਵਾਂ ਨਾਮ ਭਗਵਾਨ ਦਾ ਉਚਾਰਦਾ ਹੈ) । ਮਰਮੁ—ਭੇਤ ।੧।

ਰਿਦੈ—ਹਿਰਦੇ ਵਿਚ । ਬਸਾਈ—ਬਸਾਈਂ, ਮੈਂ ਵਸਾਉਂਦਾ ਹਾਂ ।੧।ਰਹਾਉ।

ਸਰਿ—ਵਰਗੇ ਨੇ । ਗਰੁੜ—ਵਿਸ਼ਨੂ ਭਗਵਾਨ ਦੀ ਸਵਾਰੀ, ਸਾਰੇ ਪੰਛੀਆਂ ਦਾ ਰਾਜਾ । ਸੁਰ ਪਤਿ—ਦੇਵਤਿਆਂ ਦਾ ਰਾਜਾ, ਇੰਦਰ । ਨਰਪਤਿ—ਮਨੁੱਖਾਂ ਦਾ ਰਾਜਾ ।੨।

ਕਮਲਾਪਤਿ—ਲੱਛਮੀ ਦਾ ਪਤੀ, ਵਿਸ਼ਨੂ । ਕਵਲਾ—ਲੱਛਮੀ ।੩।

ਕਹਿ—ਕਹੇ, ਆਖਦਾ ਹੈ । ਭਰਮੈ ਨਾਹੀ—ਭਟਕਦਾ ਨਹੀਂ । ਪਗ ਲਗਿ—ਚਰਨੀਂ ਲੱਗ ਕੇ । ਸਰਨਾਂਹੀ—ਸ਼ਰਨ ਵਿਚ ।੪।

**ਅਰਥ** :—ਮੈਂ ਸੰਤਾਂ ਦੀ ਸੰਗਤਿ ਵਿਚ ਰਹਿ ਕੇ ਪਰਮਾਤਮਾ ਨੂੰ ਆਪਣੇ ਹਿਰਦੇ ਵਿਚ ਵਸਾਉਂਦਾ ਹਾਂ ।੧।ਰਹਾਉ।

ਹੇ ਪ੍ਰਭੂ ! (ਬ੍ਰਹਮਾ ਦੇ ਪੁੱਤਰਾਂ) ਸਨਕ, ਸਨੰਦ ਅਤੇ ਸ਼ਿਵ ਜੀ ਵਰਗਿਆਂ ਨੇ ਤੇਰਾ ਭੇਦ ਨਹੀਂ ਪਾਇਆ; (ਵਿਸ਼ਨੂ ਦੇ ਭਗਤ) ਸ਼ੇਸ਼ਨਾਗ ਨੇ ਤੇਰੇ (ਦਿਲ ਦਾ) ਰਾਜ ਨਹੀਂ ਸਮਝਿਆ ।੧।

(ਸ੍ਰੀ ਰਾਮ ਚੰਦਰ ਜੀ ਦੇ ਸੇਵਕ) ਹਨੂਮਾਨ ਵਰਗੇ ਨੇ, (ਵਿਸ਼ਨੂ ਦੇ ਸੇਵਕ ਤੇ ਪੰਛੀਆਂ ਦੇ ਰਾਜੇ) ਗਰੁੜ ਵਰਗਿਆਂ ਨੇ, ਦੇਵਤਿਆਂ ਦੇ ਰਾਜੇ ਇੰਦਰ ਨੇ, ਵੱਡੇ ਵੱਡੇ ਰਾਜਿਆਂ ਨੇ ਭੀ ਤੇਰੇ ਗੁਣਾਂ ਦਾ ਅੰਤ ਨਹੀਂ ਪਾਇਆ ।੨।

ਚਾਰ ਵੇਦ, (ਅਠਾਰਾਂ) ਸਿੰਮ੍ਰਿਤੀਆਂ, (ਅਠਾਰਾਂ) ਪੁਰਾਣ—(ਇਹਨਾਂ ਦੇ ਕਰਤਾ ਬ੍ਰਹਮਾ, ਮਨੂ ਤੇ ਹੋਰ ਰਿਸ਼ੀਆਂ) ਨੇ ਤੈਨੂੰ ਨਹੀਂ ਸਮਝਿਆ; ਵਿਸ਼ਨੂ ਤੇ ਲੱਛਮੀ ਨੇ ਭੀ ਤੇਰਾ ਅੰਤ ਨਹੀਂ ਪਾਇਆ ।੩।

ਕਬੀਰ ਆਖਦਾ ਹੈ—(ਬਾਕੀ ਸਾਰੀ ਸ੍ਰਿਸ਼ਟੀ ਦੇ ਲੋਕ ਪ੍ਰਭੂ ਨੂੰ ਛੱਡ ਕੇ ਹੋਰ ਹੋਰ ਪਾਸੇ ਭਟਕਦੇ ਰਹੇ) ਇੱਕ ਉਹ ਮਨੁੱਖ ਭਟਕਦਾ ਨਹੀਂ, ਜੋ (ਸੰਤਾਂ ਦੀ) ਚਰਨੀਂ ਲੱਗ ਕੇ ਪਰਮਾਤਮਾ ਦੀ ਸ਼ਰਨ ਵਿਚ ਟਿਕਿਆ ਰਹਿੰਦਾ ਹੈ ।੪।੧।

**ਸ਼ਬਦ ਦਾ ਭਾਵ** :—ਅੱਠ ਪੂਜਾ ਛੱਡ ਕੇ ਇੱਕ ਪਰਮਾਤਮਾ ਦਾ ਹੀ ਭਜਨ ਕਰੋ । ਬ੍ਰਹਮਾ, ਸ਼ਿਵ, ਵਿਸ਼ਨੂ, ਇੰਦਰ ਆਦਿਕ ਅਤੇ ਉਹਨਾਂ ਦੇ ਸੇਵਕ ਪਰਮਾਤਮਾ ਦਾ ਅੰਤ ਨਾਹ ਪਾ ਸਕੇ ।੧।

ਦਿਨ ਤੇ ਪਹਰ, ਪਹਰ ਤੇ ਘਰੀਆਂ, ਆਵ ਘਟੈ ਤਨੁ ਛੀਜੈ ॥ ਕਾਲੁ ਅਹੇਰੀ ਫਿਰੈ ਬਧਿਕ ਜਿਉ, ਕਹਹੁ ਕਵਨ ਬਿਧਿ ਕੀਜੈ ॥੧॥ ਸੋ ਦਿਨੁ ਆਵਨ ਲਾਗਾ ॥ ਮਾਤ ਪਿਤਾ ਭਾਈ ਸੁਤ ਬਨਿਤਾ, ਕਹਹੁ ਕੋਊ ਹੈ ਕਾ ਕਾ ॥੧॥ ਰਹਾਉ ॥ ਜਬ ਲਗੁ ਜੋਤਿ ਕਾਇਆ ਮਹਿ ਬਰਤੈ, ਆਪਾ ਪਸੂ ਨ ਬੂਝੈ ॥ ਲਾਲਚ ਕਰੈ ਜੀਵਨ ਪਦ ਕਾਰਨ, ਲੋਚਨ ਕਛੂ ਨ ਸੂਝੈ ॥੨॥

ਕਹਤ ਕਬੀਰ, ਸੁਨਹੁ ਰੇ ਪ੍ਰਾਨੀ, ਛੋਡਹੁ ਮਨ ਕੇ ਭਰਮਾ ॥ ਕੇਵਲ ਨਾਮੁ ਜਪਹੁ ਰੇ ਪ੍ਰਾਨੀ, ਪਰਹੁ ਏਕ ਕੀ ਸਰਨਾਂ  
॥੩॥੨॥ {ਪੰਨਾ ੬੯੧}

**ਪਦ ਅਰਥ :**—ਦਿਨ ਤੇ—ਦਿਨਾਂ ਤੋਂ । ਆਵ—ਆਯੂ, ਉਮਰ । ਛੀਜੈ—ਕਮਜ਼ੋਰ ਹੁੰਦਾ ਜਾ ਰਿਹਾ ਹੈ । ਅਹੇਰੀ—  
ਸ਼ਿਕਾਰੀ । ਬਧਿਕ—ਸ਼ਿਕਾਰੀ । ਕਹਹੁ—ਦੱਸੋ । ਕਵਨ ਬਿਧਿ ਕੀਜੈ—ਕਿਹੜੀ ਵਿਧੀ ਵਰਤੀ ਜਾਏ ? ਕਿਹੜਾ ਢੰਗ  
ਕੀਤਾ ਜਾਏ ? ਕੋਈ ਢੰਗ ਕਾਮਯਾਬ ਨਹੀਂ ਹੋ ਸਕਦਾ । ੧।

ਸੋ ਦਿਨੁ—ਉਹ ਦਿਨ (ਜਦੋਂ ਕਾਲ ਅਹੇਰੀ ਨੇ ਸਾਨੂੰ ਭੀ ਆ ਫੜਨਾ ਹੈ) । ਸੁਤ—ਪੁੱਤਰ । ਬਨਿਤਾ—ਵਹੁਟੀ । ਕਾ  
ਕਾ—ਕਿਸ ਦਾ ? ਕੋਊ ਹੈ ਕਾ ਕਾ—ਕੋਈ ਕਿਸ ਦਾ ਹੈ ? ਕੋਈ ਕਿਸੇ ਦਾ ਨਹੀਂ ਬਣ ਸਕਦਾ । ੧। ਰਹਾਉ।

ਜੋਤਿ—ਆਤਮਾ, ਜਿੰਦ । ਬਰਤੈ—ਮੌਜੂਦ ਹੈ । ਆਪਾ—ਆਪਣਾ ਅਸਲਾ । ਜੀਵਨ ਪਦ ਕਾਰਨ—ਹੋਰ ਹੋਰ ਜੀਊਣ  
ਵਾਸਤੇ, ਲੰਮੀ ਉਮਰ ਵਾਸਤੇ । ਲੋਚਨ—ਅੱਖਾਂ । ੨।

**ਅਰਥ :**—ਦਿਨਾਂ ਤੋਂ ਪਹਿਰ ਤੇ ਪਹਿਰਾਂ ਤੋਂ ਘੜੀਆਂ (ਗਿਣ ਲਉ, ਇਸੇ ਤਰ੍ਹਾਂ ਥੋੜਾ ਥੋੜਾ ਸਮਾ ਕਰ ਕੇ) ਉਮਰ  
ਘਟਦੀ ਜਾਂਦੀ ਹੈ, ਤੇ ਸਰੀਰ ਕਮਜ਼ੋਰ ਹੁੰਦਾ ਜਾਂਦਾ ਹੈ, (ਸਭ ਜੀਵਾਂ ਦੇ ਸਿਰ ਉੱਤੇ) ਕਾਲ-ਰੂਪ ਸ਼ਿਕਾਰੀ ਇਉਂ ਫਿਰਦਾ  
ਹੈ ਜਿਵੇਂ (ਹਿਰਨ ਆਦਿਕਾਂ ਦਾ ਸ਼ਿਕਾਰ ਕਰਨ ਵਾਲੇ) ਸ਼ਿਕਾਰੀ । ਦੱਸੋ, (ਇਸ ਸ਼ਿਕਾਰੀ ਤੋਂ ਬਚਣ ਲਈ ਕਿਹੜਾ  
ਜਤਨ ਕੀਤਾ ਜਾ ਸਕਦਾ ਹੈ ? । ੧।

(ਹਰ ਇਕ ਜੀਵ ਦੇ ਸਿਰ ਉੱਤੇ) ਉਹ ਦਿਨ ਆਉਂਦਾ ਜਾਂਦਾ ਹੈ (ਜਦੋਂ ਕਾਲ-ਸ਼ਿਕਾਰੀ ਆ ਪਕੜਦਾ ਹੈ); ਮਾਂ, ਪਿਉ,  
ਭਰਾ, ਪੁੱਤਰ, ਵਹੁਟੀ—ਇਹਨਾਂ ਵਿਚੋਂ ਕੋਈ (ਉਸ ਕਾਲ ਦੇ ਅੱਗੇ) ਕਿਸੇ ਦੀ ਸਹਾਇਤਾ ਨਹੀਂ ਕਰ  
ਸਕਦਾ । ੧। ਰਹਾਉ।

ਜਦ ਤਕ ਸਰੀਰ ਵਿਚ ਆਤਮਾ ਮੌਜੂਦ ਰਹਿੰਦਾ ਹੈ, ਪਸੂ-(ਮਨੁੱਖ) ਆਪਣੇ ਅਸਲੇ ਨੂੰ ਸਮਝਦਾ ਨਹੀਂ, ਹੋਰ ਹੋਰ ਜੀਊਣ  
ਲਈ ਲਾਲਚ ਕਰਦਾ ਹੈ, ਇਸ ਨੂੰ ਅੱਖੀਂ (ਇਹ) ਨਹੀਂ ਦਿੱਸਦਾ (ਕਿ ਕਾਲ-ਅਹੇਰੀ ਤੋਂ ਛੁਟਕਾਰਾ ਨਹੀਂ ਹੋ  
ਸਕੇਗਾ) । ੨।

ਕਬੀਰ ਆਖਦਾ ਹੈ—ਹੇ ਭਾਈ ! ਸੁਣੋ, ਮਨ ਦੇ (ਇਹ) ਭੁਲੇਖੇ ਦੂਰ ਕਰ ਦਿਉ (ਕਿ ਸਦਾ ਇੱਥੇ ਬਹਿ ਰਹਿਣਾ ਹੈ) ।  
ਹੇ ਜੀਵ ? (ਹੋਰ ਲਾਲਸਾ ਛੱਡ ਕੇ) ਸਿਰਫ ਪ੍ਰਭੂ ਨਾਮ ਸਿਮਰੋ, ਤੇ ਉਸ ਇੱਕ ਦੀ ਸ਼ਰਨ ਆਓ । ੩। ੨।

**ਸ਼ਬਦ ਦਾ ਭਾਵ :**—ਮੌਤ ਨੇੜੇ ਆ ਰਹੀ ਹੈ, ਉਮਰ ਸਹਿਜੇ ਸਹਿਜੇ ਘਟਦੀ ਜਾ ਰਹੀ ਹੈ । ਭਜਨ ਕਰੋ ।

ਜੋ ਜਨੁ ਭਾਉ ਭਗਤਿ ਕਛੁ ਜਾਨੈ, ਤਾ ਕਉ ਅਚਰਜੁ ਕਾਹੋ ॥ ਜਿਉ ਜਲੁ, ਜਲ ਮਹਿ ਪੈਸਿ, ਨ ਨਿਕਸੈ, ਤਿਉ ਢੁਰਿ  
ਮਿਲਿਓ ਜੁਲਾਹੋ ॥੧॥ ਹਰਿ ਕੇ ਲੋਗਾ, ਮੈ ਤਉ ਮਤਿ ਕਾ ਭੋਰਾ ॥ ਜਉ ਤਨੁ ਕਾਸੀ ਤਜਹਿ ਕਬੀਰਾ ਰਮਈਐ ਕਹਾ  
ਨਿਹੋਰਾ ॥੧॥ ਰਹਾਉ ॥ ਕਹਤੁ ਕਬੀਰੁ, ਸੁਨਹੁ ਰੇ ਲੋਈ, ਭਰਮਿ ਨ ਭੂਲਹੁ ਕੋਈ ॥ ਕਿਆ ਕਾਸੀ, ਕਿਆ ਊਖਰੁ  
ਮਗਹਰੁ, ਰਾਮੁ ਰਿਦੈ ਜਉ ਹੋਈ ॥੨॥੩॥ {ਪੰਨਾ ੬੯੨}

**ਪਦ ਅਰਥ :**—ਜਾਨੈ—ਸਾਂਝ ਰੱਖਦਾ ਹੈ । ਤਾ ਕਉ—ਉਸ ਵਾਸਤੇ । ਕਾਹੋ ਅਚਰਜੁ—ਕਿਹੜਾ ਅਨੋਖਾ ਕੰਮ ? ਕੋਈ  
ਵੱਡੀ ਅਨੋਖੀ ਗੱਲ ਨਹੀਂ । ਪੈਸਿ—ਪੈ ਕੇ । ਢੁਰਿ—ਢਲ ਕੇ, ਨਰਮ ਹੋ ਕੇ, ਆਪਾ-ਭਾਵ ਗੰਵਾ ਕੇ । ੧।

ਭੋਰਾ—ਭੋਲਾ । ਤਉ—ਤਾਂ । ਤਜਹਿ—ਤਿਆਗ ਦੇਵੇ । ਕਬੀਰਾ—ਹੇ ਕਬੀਰ ! ਨਿਹੋਰਾ—ਅਹਿਸਾਨ,  
ਉਪਕਾਰ । ੧। ਰਹਾਉ।

ਰੇ ਲੋਈ—ਹੇ ਲੋਕ ! ਜੇ ਜਗਤ ! (ਨੋਟ :—ਲਫਜ਼ ‘ਰੇ’ ਪੁਲਿੰਗ ਹੈ, ਇਸ ਦਾ ਇਸੜੀ-ਲਿੰਗ ‘ਰੀ’ ਹੈ । ਸੋ, ਕਬੀਰ  
ਜੀ ਇੱਥੇ ਆਪਣੀ ਵਹੁਟੀ ‘ਲੋਈ’ ਨੂੰ ਨਹੀਂ ਆਖ ਰਹੇ) । ਉਖਰੁ—ਕੱਲਰ । ਮਗਹਰੁ—ਇਕ ਪਿੰਡ ਦਾ ਨਾਮ ਹੈ,

ਇਹ ਪਿੰਡ ਯੂ. ਪੀ. ਦੇ ਜ਼ਿਲੇ ਬਸਤੀ ਵਿਚ ਹੈ । ਹਿੰਦੂ ਲੋਕਾਂ ਦਾ ਖਿਆਲ ਹੈ ਕਿ ਇਸ ਥਾਂ ਨੂੰ ਸ਼ਿਵ ਜੀ ਨੇ ਸਰਾਪ ਦੇ ਦਿੱਤਾ ਸੀ, ਇਸ ਵਾਸਤੇ ਇੱਥੇ ਮਰਿਆਂ ਮੁਕਤੀ ਨਹੀਂ ਮਿਲ ਸਕਦੀ । ੨।

**ਅਰਥ** :—ਜਿਵੇਂ ਪਾਣੀ ਪਾਣੀ ਵਿਚ ਮਿਲ ਕੇ (ਮੁੜ) ਵੱਖਰਾ ਨਹੀਂ ਹੋ ਸਕਦਾ, ਤਿਵੇਂ (ਕਬੀਰ) ਜੁਲਾਹ (ਭੀ) ਆਪਾ-ਭਾਵ ਮਿਟਾ ਕੇ ਪਰਮਾਤਮਾ ਵਿਚ ਮਿਲ ਗਿਆ ਹੈ । ਇਸ ਵਿਚ ਕੋਈ ਅਨੋਖੀ ਗੱਲ ਨਹੀਂ ਹੈ, ਜੇ ਭੀ ਮਨੁੱਖ ਪ੍ਰਭੂ-ਪ੍ਰੇਮ ਤੇ ਪ੍ਰਭੂ-ਭਗਤੀ ਨਾਲ ਸਾਂਝ ਬਣਾਉਂਦਾ ਹੈ (ਉਸ ਦਾ ਪ੍ਰਭੂ ਨਾਲ ਇੱਕ-ਮਿੱਕ ਹੋ ਜਾਣਾ ਕੋਈ ਵੱਡੀ ਗੱਲ ਨਹੀਂ ਹੈ । ੧।

ਹੇ ਸੰਤ ਜਨੋ ! (ਲੋਕਾਂ ਦੇ ਭਾਣੇ) ਮੈਂ ਮੱਤ ਦਾ ਕਮਲਾ ਹੀ ਸਹੀ (ਭਾਵ, ਲੋਕ ਮੈਨੂੰ ਪਏ ਮੂਰਖ ਆਖਣ ਕਿ ਮੈਂ ਕਾਂਸ਼ੀ ਛੱਡ ਕੇ ਮਗਹਰ ਆ ਗਿਆ ਹਾਂ) । (ਪਰ,) ਹੇ ਕਬੀਰ ! ਜੇ ਤੂੰ ਕਾਂਸ਼ੀ ਵਿਚ (ਰਹਿੰਦਾ ਹੋਇਆ) ਸਰੀਰ ਛੱਡੋਂ (ਤੇ ਮੁਕਤੀ ਮਿਲ ਜਾਏ) ਤਾਂ ਪਰਮਾਤਮਾ ਦਾ ਇਸ ਵਿਚ ਕੀਹ ਉਪਕਾਰ ਸਮਝਿਆ ਜਾਇਗਾ ? ਕਿਉਂਕਿ ਕਾਂਸ਼ੀ ਵਿਚ ਤਾਂ ਉੱਥੇ ਹੀ ਇਹਨਾਂ ਲੋਕਾਂ ਦੇ ਖਿਆਲ ਅਨੁਸਾਰ ਮਰਨ ਲੱਗਿਆਂ ਮੁਕਤੀ ਮਿਲ ਜਾਂਦੀ ਹੈ, ਤਾਂ ਫਿਰ ਸਿਮਰਨ ਦਾ ਕੀਹ ਲਾਭ ? । ੧। ਰਹਾਉ।

(ਪਰ) ਕਬੀਰ ਆਖਦਾ ਹੈ—ਹੇ ਲੋਕੋ ! ਸੁਣੋ, ਕੋਈ ਮਨੁੱਖ ਕਿਸੇ ਭੁਲੇਖੇ ਵਿਚ ਨਾਹ ਪੈ ਜਾਏ (ਕਿ ਕਾਂਸ਼ੀ ਵਿਚ ਮੁਕਤੀ ਮਿਲਦੀ ਹੈ, ਤੇ ਮਗਹਰ ਵਿਚ ਨਹੀਂ ਮਿਲਦੀ), ਜੇ ਪਰਮਾਤਮਾ (ਦਾ ਨਾਮ) ਹਿਰਦੇ ਵਿਚ ਹੋਵੇ, ਤਾਂ ਕਾਂਸ਼ੀ ਕੀਹ ਤੇ ਕਲਰਾਠਾ ਮਗਹਰ ਕੀਹ (ਦੋਹੀਂ ਥਾਈਂ ਪ੍ਰਭੂ ਵਿਚ ਲੀਨ ਹੋ ਸਕੀਦਾ ਹੈ) । ੨। ੩।

**ਸ਼ਬਦ ਦਾ ਭਾਵ** :—ਪ੍ਰਭੂ ਨਾਲ ਮਿਲਾਪ ਦਾ ਵਸੀਲਾ ਪ੍ਰਭੂ ਦਾ ਸਿਮਰਨ ਹੀ ਹੈ, ਕਿਸੇ ਖਾਸ ਤੀਰਥ-ਯਾਤ੍ਰਾ ਨਾਲ ਇਸ ਦਾ ਸੰਬੰਧ ਨਹੀਂ ਹੈ । ੩।

ਇੰਦ੍ਰ ਲੋਕ ਸਿਵ ਲੋਕਹਿ ਜੈਬੋ ॥ ਓਛੇ ਤਪ ਕਰਿ ਬਾਹੁਰਿ ਐਬੋ ॥੧॥ ਕਿਆ ਮਾਂਗਉ ਕਿਛੁ ਥਿਰੁ ਨਾਹੀ ॥ ਰਾਮ ਨਾਮ ਰਖੁ ਮਨ ਮਾਹੀ ॥੧॥ ਰਹਾਉ ॥ ਸੋਭਾ ਰਾਜ ਬਿਭੈ ਬਡਿਆਈ ॥ ਅੰਤਿ ਨ ਕਾਹੂ ਸੰਗ ਸਹਾਈ ॥੨॥ ਪੁਤ੍ਰ ਕਲਤ੍ਰੁ ਲਛਮੀ ਮਾਇਆ ॥ ਇਨ ਤੇ, ਕਹੁ, ਕਵਨੈ ਸੁਖੁ ਪਾਇਆ ॥੩॥ ਕਹਤ ਕਬੀਰ, ਅਵਰ ਨਹੀ ਕਾਮਾ ॥ ਹਮਰੈ ਮਨ, ਧਨ ਰਾਮ ਕੋ ਨਾਮਾ ॥੪॥੪॥ {ਪੰਨਾ ੬੯੨}

**ਪਦ ਅਰਥ** :—ਇੰਦ੍ਰ ਲੋਕ—ਸੁਰਗ । ਸਿਵ ਲੋਕਹਿ—ਸ਼ਿਵ ਪੁਰੀ ਵਿਚ । ਜੈਬੋ—(ਜੇ ਮਨੁੱਖ ਅੱਪੜ) ਜਾਇਗਾ । ਓਛੇ—ਹੌਲੇ ਮੇਲ ਦੇ (ਕੰਮ) । ਕਰਿ—ਕਰ ਕੇ । ਬਾਹੁਰਿ—ਮੁੜ, ਫਿਰ (ਨੋਟ :—ਲਛਮ 'ਬਾਹੁਰਿ' ਅਤੇ 'ਬਾਹੁਰਿ' ਦਾ ਫਰਕ ਧਿਆਨ ਰੱਖਣ ਦੇ ਜੋਗ ਹੈ) । ਐਬੋ—ਆ ਜਾਇਗਾ । ੧।

ਮਾਗਉ—ਮਾਗਉਂ, ਮੈਂ ਮੰਗਾਂ । ਥਿਰੁ—ਸਦਾ ਕਾਇਮ ਰਹਿਣ ਵਾਲੀ । ਮਾਹੀ—ਵਿਚ । ੧। ਰਹਾਉ।

ਬਿਭੈ—{Skt. विभय} ਐਸ਼ੂਰਜ । ਅੰਤਿ—ਅਖੀਰ ਵੇਲੇ । ਸਹਾਈ—ਸਾਥੀ । ੨।

ਕਲਤ੍ਰੁ—ਇਸਤ੍ਰੀ । ਕਹੁ—ਦੱਸ । ਕਵਨੈ—ਕਿਸ ਨੇ ? ਤੇ—ਤੋਂ । ੩।

ਅਵਰ—ਹੋਰ (ਕੰਮ) । ਨਹੀ ਕਾਮਾ—ਕਿਸੇ ਮਤਲਬ ਦੇ ਨਹੀਂ, ਕੋਈ ਲਾਭ ਨਹੀਂ । ਹਮਰੈ ਮਨ—ਮੇਰੇ ਮਨ ਨੂੰ । ੪।

**ਅਰਥ** :—(ਮੈਂ ਆਪਣੇ ਪ੍ਰਭੂ ਪਾਸੋਂ 'ਨਾਮ' ਤੋਂ ਬਿਨਾ ਹੋਰ) ਕੀਹ ਮੰਗਾਂ ? ਕੋਈ ਚੀਜ਼ ਸਦਾ ਕਾਇਮ ਰਹਿਣ ਵਾਲੀ ਨਹੀਂ (ਦਿੱਸਦੀ) । ੧। ਰਹਾਉ।

ਜੇ ਮਨੁੱਖ ਤਪ ਆਦਿਕ ਹੌਲੇ ਮੇਲ ਦੇ ਕੰਮ ਕਰ ਕੇ ਇੰਦਰ-ਪੁਰੀ ਜਾਂ ਸ਼ਿਵ-ਪੁਰੀ ਵਿਚ ਭੀ ਅੱਪੜ ਜਾਇਗਾ ਤਾਂ ਭੀ ਉੱਥੋਂ ਮੁੜ ਵਾਪਸ ਆਵੇਗਾ (ਭਾਵ, ਸ਼ਾਸਤ੍ਰ ਦੇ ਆਪਣੇ ਹੀ ਲਿਖੇ ਅਨੁਸਾਰ ਇਹਨੀਂ ਥਾਈਂ ਭੀ ਸਦਾ ਨਹੀਂ ਟਿਕੇ ਰਹਿ ਸਕੀਦਾ) । ੧।

ਜਗਤ ਵਿਚ ਨਾਮਣਾ, ਰਾਜ, ਐਸ਼ੂਰਜ, ਵਡਿਆਈ—ਇਹਨਾਂ ਵਿਚੋਂ ਭੀ ਕੋਈ ਅੰਤ ਵੇਲੇ ਸੰਗੀ-ਸਾਥੀ ਨਹੀਂ ਬਣ ਸਕਦਾ । ੨।

ਪੁੱਤਰ ਵਹੁਟੀ, ਧਨ ਪਦਾਰਥ—ਦੱਸ, (ਹੇ ਭਾਈ ! ) ਇਹਨਾਂ ਤੋਂ ਭੀ ਕਿਸੇ ਨੇ ਕਦੇ ਸੁਖ ਲੱਭਾ ਹੈ ? । ੩।

ਕਬੀਰ ਆਖਦਾ ਹੈ—(ਪ੍ਰਭੂ ਦੇ ਨਾਮ ਤੋਂ ਖੁੰਝ ਕੇ) ਹੋਰ ਕੋਈ ਕੰਮ ਕਿਸੇ ਅਰਥ ਨਹੀਂ । ਮੇਰੇ ਮਨ ਨੂੰ ਤਾਂ ਪਰਮਾਤਮਾ ਦਾ ਨਾਮ ਹੀ (ਸਦਾ ਕਾਇਮ ਰਹਿਣ ਵਾਲਾ) ਧਨ ਪ੍ਰਤੀਤ ਹੁੰਦਾ ਹੈ । ੪। ੪।

**ਸ਼ਬਦ ਦਾ ਭਾਵ :**—ਪਰਮਾਤਮਾ ਦਾ ਭਜਨ ਹੀ ਇਕ ਐਸਾ ਧਨ ਹੈ ਜੋ ਸਦਾ ਨਾਲ ਨਿਭਦਾ ਹੈ । ਸੁਰਗ, ਸ਼ਿਵ-ਪੁਰੀ, ਰਾਜ, ਵਡਿਆਈ, ਸੰਬੰਧੀ—ਇਹਨਾਂ ਵਿਚੋਂ ਕੋਈ ਭੀ ਸਦਾ ਦਾ ਸਾਥੀ ਨਹੀਂ ।

ਰਾਮ ਸਿਮਰਿ ਰਾਮ ਸਿਮਰਿ, ਰਾਮ ਸਿਮਰਿ ਭਾਈ ॥ ਰਾਮ ਨਾਮ ਸਿਮਰਨ ਬਿਨੁ, ਬੂਡਤੇ ਅਧਿਕਾਈ ॥੧॥ ਰਹਾਉ ॥  
ਬਨਿਤਾ ਸੁਤ ਦੇਹ ਗ੍ਰੇਹ, ਸੰਪਤਿ ਸੁਖਦਾਈ ॥ ਇਨ੍ ਮੈ ਕਛੁ ਨਾਹਿ ਤੇਰੇ, ਕਾਲ ਅਵਧ ਆਈ ॥੧॥ ਅਜਾਮਲ ਗਜ ਗਨਿਕਾ, ਪਤਿਤ ਕਰਮ ਕੀਨੇ ॥ ਤੇਉ ਉਤਰਿ ਪਾਰਿ ਪਰੇ, ਰਾਮ ਨਾਮ ਲੀਨੇ ॥੨॥ ਸੂਕਰ ਕੂਕਰ ਜੋਨਿ ਭ੍ਰਮੇ, ਤਉ ਲਾਜ ਨ ਆਈ ॥ ਰਾਮ ਨਾਮ ਛਾਡਿ ਅੰਮ੍ਰਿਤ, ਕਾਹੇ ਬਿਖੁ ਖਾਈ ॥੩॥ ਤਜਿ ਭਰਮ ਕਰਮ ਬਿਧਿ ਨਿਖੇਧ, ਰਾਮ ਨਾਮੁ ਲੇਹੀ ॥ ਗੁਰ ਪ੍ਰਸਾਦਿ ਜਨ ਕਬੀਰ, ਰਾਮੁ ਕਰਿ ਸਨੇਹੀ ॥੪॥੫॥ {ਪੰਨਾ ੬੯੨}

**ਪਦ ਅਰਥ :**—ਭਾਈ—ਹੇ ਭਾਈ ! ਬੂਡਤੇ—(ਸੰਸਾਰ-ਸਮੁੰਦਰ ਦੀਆਂ ਵਿਕਾਰਾਂ ਦੀਆਂ ਲਹਿਰਾਂ ਵਿਚ) ਡੁੱਬਦੇ ਹਨ । ਅਧਿਕਾਈ—ਬਹੁਤ ਜੀਵ । ੧। ਰਹਾਉ ।

ਬਨਿਤਾ—ਵਹੁਟੀ । ਸੁਤ—ਪੁੱਤਰ । ਦੇਹ—ਸਰੀਰ । ਗ੍ਰੇਹ—ਘਰ । ਸੰਪਤਿ—ਦੌਲਤ । ਸੁਖਦਾਈ—ਸੁਖ ਦੇਣ ਵਾਲੇ । ਕਾਲ—ਮੌਤ । ਅਵਧ—{Skt. ਅਕਥਿ} ਅਖੀਰਲਾ ਸਮਾ, ਅਖੀਰਲੀ ਹੱਦ । ੧।

ਅਜਾਮਲ—ਭਾਗਵਤ ਦੀ ਕਥਾ ਹੈ ਕਿ ਇਕ ਬ੍ਰਾਹਮਣ ਅਜਾਮਲ ਕਨੌਜ ਦੇ ਰਹਿਣ ਵਾਲੇ ਦਾ ਇਕ ਵੇਸਵਾ ਨਾਲ ਮੋਹ ਪੈ ਗਿਆ; ਸਾਰੀ ਉਮਰ ਵਿਕਾਰਾਂ ਵਿਚ ਹੀ ਗੁਜ਼ਾਰਦਾ ਰਿਹਾ । ਪਰ ਆਪਣੇ ਇਕ ਪੁੱਤਰ ਦਾ ਨਾਮ 'ਨਾਰਾਇਣ' ਰੱਖਣ ਕਰਕੇ ਸਹਿਜੇ ਸਹਿਜੇ ਨਾਰਾਇਣ-ਪ੍ਰਭੂ ਨਾਲ ਹੀ ਲਿਵ ਬਣਦੀ ਗਈ, ਤੇ ਇਸ ਤਰ੍ਹਾਂ ਵਿਕਾਰਾਂ ਵਲੋਂ ਉਪਰਾਮ ਹੋ ਕੇ ਭਗਤੀ ਵਿਚ ਲੱਗਾ । ਗਜ—ਹਾਥੀ; ਭਾਗਵਤ ਦੀ ਇਕ ਕਥਾ ਹੈ ਕਿ ਸ੍ਰਾਪ ਦੇ ਕਾਰਨ ਇਕ ਗੰਧਰਵ ਹਾਥੀ ਦੀ ਜੂਨੇ ਆ ਪਿਆ । ਸਰੋਵਰ ਵਿਚੋਂ ਪਾਣੀ ਪੀਣ ਗਏ ਨੂੰ ਇਕ ਤੰਦੂਏ ਨੇ ਫੜ ਲਿਆ । ਪਰਮਾਤਮਾ ਦੇ ਅਰਾਧਨ ਨੇ ਇਸ ਨੂੰ ਉਸ ਬਿਪਤਾ ਤੋਂ ਬਚਾਇਆ ।

ਗਨਿਕਾ—ਵੇਸਵਾ, ਇਸ ਨੂੰ ਇਕ ਮਹਾਤਮਾ ਵਿਕਾਰੀ ਜੀਵਨ ਵਲੋਂ ਬਚਾਉਣ ਲਈ 'ਰਾਮ ਰਾਮ' ਕਹਿਣ ਵਾਲਾ ਇਕ ਤੋਤਾ ਦੇ ਗਏ । ਉਸ ਤੋਤੇ ਦੀ ਸੰਗਤ ਵਿਚ ਇਸ ਨੂੰ ਰਾਮ ਸਿਮਰਨ ਦੀ ਲਗਨ ਲੱਗ ਗਈ, ਤੇ ਵਿਕਾਰਾਂ ਵਲੋਂ ਇਹ ਹਟ ਗਈ । ਪਤਿਤ ਕਰਮ—ਵਿਕਾਰ । ਤੇਉ—ਇਹ ਭੀ । ੨।

ਸੂਕਰ—ਸੂਰ । ਕੂਕਰ—ਕੁੱਤੇ । ਭ੍ਰਮੇ—ਭਟਕਦੇ ਰਹੇ । ਤਉ—ਤਾਂ ਭੀ । ਬਿਖੁ—ਜ਼ਹਿਰ । ੩।

ਤਜਿ—ਛੱਡ ਦੇਹ । ਬਿਧਿ ਕਰਮ—ਉਹ ਕਰਮ ਜੋ ਵਿਧੀ ਅਨੁਸਾਰ ਹੋਣ, ਉਹ ਕਰਮ ਜਿਨ੍ਹਾਂ ਦੇ ਕਰਨ ਦੀ ਆਗਿਆ ਸ਼ਾਸਤ੍ਰਾਂ ਵਲੋਂ ਮਿਲੀ ਹੋਵੇ । ਨਿਖੇਧ ਕਰਮ—ਉਹ ਕੰਮ ਜਿਨ੍ਹਾਂ ਦੇ ਕਰਨ ਬਾਰੇ ਸ਼ਾਸਤ੍ਰਾਂ ਵਲੋਂ ਮਨਾਹੀ ਹੋਵੇ । ਬਿਧਿ—ਆਗਿਆ । ਨਿਖੇਧ—ਮਨਾਹੀ । ਸਨੇਹੀ—ਪਿਆਰਾ, ਸਾਥੀ । ੪।

**ਅਰਥ :**—ਹੇ ਭਾਈ ! ਪ੍ਰਭੂ ਦਾ ਸਿਮਰਨ ਕਰ, ਪ੍ਰਭੂ ਦਾ ਸਿਮਰਨ ਕਰ । ਸਦਾ ਰਾਮ ਦਾ ਸਿਮਰਨ ਕਰ । ਪ੍ਰਭੂ ਦਾ ਸਿਮਰਨ ਕਰਨ ਤੋਂ ਬਿਨਾ ਬਹੁਤ ਜੀਵ (ਵਿਕਾਰਾਂ ਵਿਚ) ਡੁੱਬਦੇ ਹਨ । ੧। ਰਹਾਉ ।

ਵਹੁਟੀ, ਪੁੱਤਰ, ਸਰੀਰ, ਘਰ, ਦੌਲਤ—ਇਹ ਸਾਰੇ ਸੁਖ ਦੇਣ ਵਾਲੇ ਜਾਪਦੇ ਹਨ, ਪਰ ਜਦੋਂ ਮੌਤ-ਰੂਪ ਤੇਰਾ ਅਖੀਰਲਾ ਸਮਾ ਆਇਆ, ਤਾਂ ਇਹਨਾਂ ਵਿਚੋਂ ਕੋਈ ਭੀ ਤੇਰਾ ਆਪਣਾ ਨਹੀਂ ਰਹਿ ਜਾਇਗਾ ।੧।

ਅਜਾਮਲ, ਗਜ, ਗਨਿਕਾ—ਇਹ ਵਿਕਾਰ ਕਰਦੇ ਰਹੇ, ਪਰ ਜਦੋਂ ਪਰਮਾਤਮਾ ਦਾ ਨਾਮ ਇਹਨਾਂ ਨੇ ਸਿਮਰਿਆ, ਤਾਂ ਇਹ ਭੀ (ਇਹਨਾਂ ਵਿਕਾਰਾਂ ਵਿਚੋਂ) ਪਾਰ ਲੰਘ ਗਏ ।੨।

(ਹੇ ਸੱਜਣ ! ) ਤੂੰ ਸੂਰ, ਕੁੱਤੇ ਆਦਿਕ ਦੀਆਂ ਜੂਨੀਆਂ ਵਿਚ ਭਟਕਦਾ ਰਿਹਾ, ਫਿਰ ਭੀ ਤੈਨੂੰ (ਹੁਣ) ਸ਼ਰਮ ਨਹੀਂ ਆਈ (ਤੂੰ ਅਜੇ ਭੀ ਨਾਮ ਨਹੀਂ ਸਿਮਰਦਾ) । ਪਰਮਾਤਮਾ ਦਾ ਅੰਮ੍ਰਿਤ-ਨਾਮ ਵਿਸਾਰ ਕੇ ਕਿਉਂ (ਵਿਕਾਰਾਂ ਦਾ) ਜ਼ਹਿਰ ਖਾ ਰਿਹਾ ਹੈਂ ? ।੩।

(ਹੇ ਭਾਈ ! ) ਸ਼ਾਸਤ੍ਰਾਂ ਅਨੁਸਾਰ ਕੀਤੇ ਜਾਣ ਵਾਲੇ ਕਿਹੜੇ ਕੰਮ ਹਨ, ਤੇ ਸ਼ਾਸਤ੍ਰਾਂ ਵਿਚ ਕਿਨ੍ਹਾਂ ਕੰਮਾਂ ਬਾਰੇ ਮਨਾਹੀ ਹੈ—ਇਹ ਵਹਿਮ ਛੱਡ ਦੇਹ, ਤੇ ਪਰਮਾਤਮਾ ਦਾ ਨਾਮ ਸਿਮਰ । ਹੇ ਦਾਸ ਕਬੀਰ ! ਤੂੰ ਆਪਣੇ ਗੁਰੂ ਦੀ ਕਿਰਪਾ ਨਾਲ ਆਪਣੇ ਪਰਮਾਤਮਾ ਨੂੰ ਹੀ ਆਪਣਾ ਪਿਆਰਾ (ਸਾਥੀ) ਬਣਾ ।੪।੫।

**ਸ਼ਬਦ ਦਾ ਭਾਵ :**—ਪਰਮਾਤਮਾ ਦਾ ਨਾਮ ਸਿਮਰੋ—ਇਹੀ ਹੈ ਸਦਾ ਦਾ ਸਾਥੀ, ਤੇ ਇਸ ਦੀ ਬਰਕਤਿ ਨਾਲ ਬੜੇ ਬੜੇ ਵਿਕਾਰੀ ਭੀ ਤਰ ਜਾਂਦੇ ਹਨ । ਕਰਮ-ਕਾਂਡ ਦੇ ਭੁਲੇਖਿਆਂ ਵਿਚ ਨਾਹ ਪਵੇ ।

### ਧਨਾਸਰੀ ਬਾਣੀ ਭਗਤ ਨਾਮਦੇਵ ਜੀ ਕੀ

ੴ ਸਤਿਗੁਰ ਪ੍ਰਸਾਦਿ ॥ ਗਹਰੀ ਕਰਿ ਕੈ ਨੀਵ ਖੁਦਾਈ ਉਪਰਿ ਮੰਡਪ ਛਾਏ ॥ ਮਾਰਕੰਡੇ ਤੇ ਕੋ ਅਧਿਕਾਈ ਜਿਨਿ ਤ੍ਰਿਣ ਧਰਿ ਮੂੰਡ ਬਲਾਏ ॥੧॥ ਹਮਰੋ ਕਰਤਾ ਰਾਮੁ ਸਨੇਹੀ ॥ ਕਾਹੇ ਰੇ ਨਰ ਗਰਬੁ ਕਰਤ ਹਹੁ, ਬਿਨਸਿ ਜਾਇ ਝੂਠੀ ਦੇਹੀ ॥੧॥ ਰਹਾਉ ॥ ਮੇਰੀ ਮੇਰੀ ਕੈਰਉ ਕਰਤੇ ਦੁਰਜੋਧਨ ਸੇ ਭਾਈ ॥ ਬਾਰਹ ਜੋਜਨ ਛਤ੍ਰੁ ਚਲੈ, ਥਾ ਦੇਹੀ ਗਿਰਝਨ ਖਾਈ ॥੨॥ ਸਰਬ ਸੋਇਨ ਕੀ ਲੰਕਾ ਹੋਤੀ ਰਾਵਨ ਸੇ ਅਧਿਕਾਈ ॥ ਕਹਾ ਭਇਓ ਦਰਿ ਬਾਂਧੇ ਹਾਥੀ, ਖਿਨ ਮਹਿ ਭਈ ਪਰਾਈ ॥੩॥ ਦੁਰਬਾਸਾ ਸਿਉ ਕਰਤ ਠਗਉਰੀ ਜਾਦਵ ਏ ਫਲ ਪਾਏ ॥ ਕ੍ਰਿਪਾ ਕਰੀ ਜਨ ਅਪੁਨੇ ਉਪਰ, ਨਾਮਦੇਉ ਹਰਿ ਗੁਨ ਗਾਏ ॥੪॥੧॥ {ਪੰਨਾ ੬੯੨}

**ਪਦ ਅਰਥ :**—ਗਹਰੀ—ਡੂੰਘੀ । ਨੀਵ—ਨੀਂਹ । ਮੰਡਪ—ਸ਼ਾਮੀਆਨੇ, ਮਹਿਲ-ਮਾੜੀਆਂ । ਛਾਏ—ਬਣਵਾਏ । ਮਾਰਕੰਡੇ—{Skt. ਸਾਕੰਠਏਯ} ਇਕ ਰਿਸ਼ੀ ਦਾ ਨਾਮ ਹੈ, ਬੜੀ ਲੰਮੀ ਉਮਰ ਵਾਲਾ ਸੀ, ਪਰ ਸਾਰੀ ਉਮਰ ਉਸ ਨੇ ਕੱਖਾਂ ਦੀ ਕੁੱਲੀ ਵਿਚ ਹੀ ਗੁਜ਼ਾਰੀ । ਅਧਿਕਾਈ—ਵੱਡੀ ਲੰਮੀ ਉਮਰ ਵਾਲਾ । ਜਿਨਿ—ਜਿਸ ਨੇ । ਤ੍ਰਿਣ—ਤੀਲੇ, ਕੱਖ-ਕਾਣ । ਧਾਰਿ—ਰੱਖ ਕੇ । ਮੂੰਡ—ਸਿਰ । ਤ੍ਰਿਣ ਧਰਿ ਮੂੰਡ—ਸਿਰ ਉੱਤੇ ਕੱਖ ਰੱਖ ਕੇ, ਕੱਖਾਂ ਦੀ ਕੁੱਲੀ ਬਣਾ ਕੇ । ਬਲਾਏ—ਸਮਾ ਗੁਜ਼ਾਰਿਆ ।੧।

ਕਰਤਾ—ਕਰਤਾਰ । ਸਨੇਹੀ—ਪਿਆਰਾ, ਸਦਾ ਦਾ ਸਾਥ ਨਿਭਾਉਣ ਵਾਲਾ । ਹੇ ਨਰ—ਹੇ ਬੰਦਿਓ ! ਗਰਬੁ—ਹੰਕਾਰ । ਝੂਠੀ ਦੇਹੀ—ਨਾਸਵੰਤ ਸਰੀਰ ।੧।ਰਹਾਉ।

ਕੁਰੂ—{Skt. ਕੁਰੂ} ਦਿੱਲੀ ਦੇ ਪਾਸ ਦੇ ਇਲਾਕੇ ਦਾ ਨਾਮ ਪੁਰਾਣੇ ਸਮੇਂ ਵਿਚ ‘ਕੁਰੂ’ ਸੀ । ਕੌਰਉ—{Skt. ਕੌਰਵ, ਕੌਰਵ} ‘ਕੁਰੂ’ ਦੇਸ ਵਿਚ ਰਾਜ ਕਰਨ ਵਾਲੇ ਰਾਜਿਆਂ ਦੀ ਸੰਤਾਨ । ਸੇ—ਵਰਗੇ । ਭਾਈ—ਭਰਾ । ਜੋਜਨ—ਚਾਰ ਕੋਹ । ਬਾਰਹ ਜੋਜਨ—ਅਠਤਾਲੀ ਕੋਹ । ਛਤ੍ਰੁ ਚਲੈ ਥਾ—ਛਤ੍ਰ ਦਾ ਪ੍ਰਭਾਵ ਸੀ, ਫੌਜਾਂ ਦਾ ਖਿਲਾਰ ਸੀ ।੨।

ਸੋਇਨ—{ਅੱਖਰ ‘ਸ’ ਦੇ ਨਾਲ ਦੋ ਲਗਾਂ ਹਨ ( ੱ ) ਅਤੇ ( ੁ ); ਅਸਲ ਲਫਜ਼ ਹੈ ‘ਸੋਇਨ’, ਇੱਥੇ ਪੜ੍ਹਨਾ ਹੈ ‘ਸੁਇਨ’} । ਅਧਿਕਾਈ—ਵੱਡੇ ਬਲੀ । ਕਹਾ ਭਇਓ—ਆਖਰ ਕੀਹ ਬਣਿਆ ? ਆਖਰ ਬਣਿਆ ਕੁਝ ਭੀ ਨਾ । ਦਰਿ—ਦਰ ਤੇ, ਬੁਹੇ ਤੇ ।੩।

ਦੁਰਬਾਸਾ—ਇਕ ਤਪੀ ਸੀ, ਹੈ ਸੀ ਬੜਾ ਕਾਹਲੇ ਸੁਭਾਉ ਵਾਲਾ, ਛੇਤੀ ਹੀ ਰੁੱਸ ਕੇ ਸ੍ਰਾਪ ਦੇ ਦੇਂਦਾ ਸੀ । ਠਗਉਰੀ—ਠੱਗੀ, ਮਖੌਲ {ਕ੍ਰਿਸ਼ਨ ਜੀ ਦੀ ਕੁਲ ‘ਜਾਦਵ’ ਦੇ ਕੁਝ ਮੁੰਡੇ ਇਕ ਵਾਰੀ ਸਮੁੰਦਰ ਦੇ ਕੰਡੇ ਦੁਆਰਕਾ ਦੇ ਪਾਸ ਇਕ ਮੇਲੇ ਦੇ ਸਮੇਂ ਇਕੱਠੇ ਹੋਏ । ਉੱਥੇ ਦੁਰਬਾਸਾ ਰਿਸ਼ੀ ਤਪ ਕਰਦਾ ਸੀ, ਇਹਨਾਂ ਮੁੰਡਿਆਂ ਨੂੰ ਮਖੌਲ ਸੁੱਝਿਆ, ਇਕ ਅਨ-ਦਾੜੀਏ ਮੁੰਡੇ ਦੇ ਢਿੱਡ ਉੱਤੇ ਲੋਹੇ ਦੀ ਬਾਟੀ ਪੁੱਠੀ ਬੰਨ੍ਹ ਕੇ ਉਸ ਨੂੰ ਜ਼ਨਾਨੀਆਂ ਵਾਲੇ ਕੱਪੜੇ ਪਾ ਕੇ ਉਸ ਪਾਸ ਲੈ ਗਏ । ਪੁਛਿਓ ਨੇ ਕਿ ਰਿਸ਼ੀ ਜੀ ! ਇਸ ਦੇ ਘਰ ਕੀਹ ਜੰਮੇਗਾ ? ਦੁਰਬਾਸਾ ਤਾੜ ਗਿਆ ਕਿ ਮਸਖਰੀ ਕਰਦੇ ਹਨ, ਗੁੱਸੇ ਵਿਚ ਆ ਕੇ ਸ੍ਰਾਪ ਦਿਤੋਸੁ ਕਿ ਉਹ ਜੰਮੇਗਾ ਜੇ ਤੁਹਾਡੀ ਸਾਰੀ ਕੁਲ ਦਾ ਨਾਸ ਕਰ ਦੇਵੇਗਾ । ਸ੍ਰਾਪ ਤੋਂ ਘਬਰਾ ਕੇ ਕ੍ਰਿਸ਼ਨ ਜੀ ਦੀ ਸਲਾਹ ਨਾਲ ਉਹ ਉਸ ਬਾਟੀ ਨੂੰ ਪੱਥਰ ਤੇ ਰਗੜਦੇ ਰਹੇ ਕਿ ਇਸ ਲੋਹੇ ਦਾ ਨਿਸ਼ਾਨ ਹੀ ਮਿਟ ਜਾਏ । ਨਿੱਕਾ ਜਿਹਾ ਟੋਟਾ ਰਹਿ ਗਿਆ, ਉਹ ਸਮੁੰਦਰ ਵਿਚ ਸੁੱਟ ਦਿੱਤੇ ਨੇ । ਇਹ ਟੋਟਾ ਇਕ ਮੱਛੀ ਹੜਪ ਕਰ ਗਈ, ਇਕ ਮੱਛੀ ਇਕ ਸ਼ਿਕਾਰੀ ਨੇ ਫੜੀ, ਚੀਰਨ ਤੇ ਇਹ ਲੋਹੇ ਦਾ ਟੋਟਾ ਉਸ ਨੇ ਆਪਣੇ ਤੀਰ ਅੱਗੇ ਲਾ ਲਿਆ । ਜਿੱਥੇ ਬਾਟੀ ਪੱਥਰ ਤੇ ਰਗੜੀ ਸੀ, ਉੱਥੇ ਸਿਰ-ਕੰਡਾ ਉੱਗ ਪਿਆ । ਇਕ ਦਿਨ ਇਕ ਮੇਲੇ ਸਮੇਂ ਜਾਦਵਾਂ ਦੇ ਨੱਢੇ ਸ਼ਰਾਬ ਪੀ ਕੇ ਉਸ ਸਿਰ-ਕੰਡੇ ਵਾਲੀ ਥਾਂ ਆ ਇਕੱਠੇ ਹੋਏ । ਸ਼ਰਾਬ ਦੀ ਮਸਤੀ ਵਿਚ ਕੁਝ ਬੋਲ ਬਕਾਰਾ ਹੋ ਪਿਆ, ਗੱਲ ਵਧ ਗਈ, ਲੜਾਈ ਹੋ ਪਈ, ਉਹ ਸਿਰਕੰਡਾ ਭੀ ਪੁੱਟ ਪੁੱਟ ਕੇ ਵਰਤਿਓ ਨੇ ਤੇ ਸਾਰੇ ਹੀ ਲੜ ਮੁਏ । ਕੁਲ ਦਾ ਨਾਸ ਹੋਇਆ ਵੇਖ ਕੇ ਇਕ ਦਿਨ ਕ੍ਰਿਸ਼ਨ ਜੀ ਬਨ ਵਿਚ ਲੰਮੇ ਪਏ ਸਨ, ਗੋਡੇ ਉੱਤੇ ਦੂਜਾ ਪੈਰ ਰੱਖਿਆ ਹੋਇਆ ਸੀ । ਉਹ ਮੱਛੀ ਵਾਲਾ ਸ਼ਿਕਾਰੀ ਸ਼ਿਕਾਰ ਦੀ ਭਾਲ ਵਿਚ ਆ ਨਿਕਲਿਆ; ਦੂਰੋਂ ਵੇਖ ਕੇ ਹਰਨ ਸਮਝਿਓਸੁ, ਉਸ ਸ੍ਰਾਪੇ ਹੋਏ ਲੋਹੇ ਵਿਚੋਂ ਬਚੇ ਹੋਏ ਟੋਟੇ ਵਾਲਾ ਤੀਰ ਕੱਸ ਕੇ ਮਾਰਿਓਸੁ ਤੇ ਇਸ ਤਰ੍ਹਾਂ ਜਾਦਵ-ਕੁਲ ਦਾ ਅੰਤਲਾ ਦੀਵਾ ਭੀ ਬੁੱਝ ਗਿਆ} । ੪ ।

**ਅਰਥ :**—ਹੇ ਬੰਦਿਓ ! (ਆਪਣੇ ਸਰੀਰ ਦਾ) ਕਿਉਂ ਮਾਣ ਕਰਦੇ ਹੋ ! ਇਹ ਸਰੀਰ ਨਾਸਵੰਤ ਹੈ, ਨਾਸ ਹੋ ਜਾਇਗਾ; ਅਸਾਡਾ ਅਸਲ ਪਿਆਰਾ (ਜਿਸ ਨੇ ਸਾਥ ਨਿਭਾਉਣਾ ਹੈ) ਤਾਂ ਕਰਤਾਰ ਹੈ, ਪਰਮਾਤਮਾ ਹੈ । ੧। ਰਹਾਉ ।

ਜਿਨ੍ਹਾਂ ਨੇ ਡੂੰਘੀਆਂ ਨੀਹਾਂ ਪੁਟਵਾ ਕੇ ਉੱਤੇ ਮਹਿਲ-ਮਾੜੀਆਂ ਉਸਰਾਏ (ਉਹਨਾਂ ਦੇ ਭੀ ਇੱਥੇ ਹੀ ਰਹਿ ਗਏ; ਤਾਹੀਏਂ ਸਿਆਣੇ ਬੰਦੇ ਇਹਨਾਂ ਮਹਿਲ-ਮਾੜੀਆਂ ਦਾ ਭੀ ਮਾਣ ਨਹੀਂ ਕਰਦੇ; ਵੇਖੋ) ਮਾਰਕੰਡੇ ਰਿਸ਼ੀ ਨਾਲੋਂ ਕਿਸ ਦੀ ਵੱਡੀ ਉਮਰ ਹੋਣੀ ਏ ? ਉਸ ਨੇ ਕੱਖਾਂ ਦੀ ਕੁੱਲੀ ਵਿਚ ਹੀ ਝੱਟ ਲੰਘਾਇਆ । ੧ ।

ਜਿਨ੍ਹਾਂ ਕੌਰਵਾਂ ਦੇ ਦੁਰਜੋਧਨ ਵਰਗੇ (ਬਲੀ) ਭਰਾ ਸਨ, ਉਹ ਭੀ (ਇਹ ਮਾਣ ਕਰਦੇ ਰਹੇ ਕਿ) ਅਸਾਡੀ (ਪਾਤਸ਼ਾਹੀ) ਅਸਾਡੀ (ਪਾਤਸ਼ਾਹੀ), (ਪਾਂਡੋ ਕੀਹ ਲੱਗਦੇ ਹਨ ਇਸ ਧਰਤੀ ਦੇ ?); (ਕੁਰਖੇਤਰ ਦੇ ਜੰਗ ਵੇਲੇ) ਅਠਤਾਲੀਆਂ ਕੌਰਾਂ ਵਿਚ ਉਹਨਾਂ ਦੀ ਸੈਨਾ ਦਾ ਖਿਲਾਰ ਸੀ (ਪਰ ਕਿੱਧਰ ਗਈ ਬਾਦਸ਼ਾਹੀ ਤੇ ਕਿੱਧਰ ਗਿਆ ਉਹ ਛਤਰ ? ਕੁਰਖੇਤਰ ਦੇ ਜੰਗ ਵਿਚ) ਗਿਰਝਾਂ ਨੇ ਉਹਨਾਂ ਦੀਆਂ ਲੋਥਾਂ ਖਾਧੀਆਂ । ੨ ।

ਰਾਵਣ ਵਰਗੇ ਵੱਡੇ ਬਲੀ ਰਾਜੇ ਦੀ ਲੰਕਾ ਸਾਰੀ ਦੀ ਸਾਰੀ ਸੋਨੇ ਦੀ ਸੀ, (ਉਸ ਦੇ ਮਹਿਲਾਂ ਦੇ) ਦਰਵਾਜ਼ੇ ਤੇ ਹਾਥੀ ਬੱਝੇ ਖਲੋਤੇ ਸਨ, ਪਰ ਆਖਰ ਕੀਹ ਬਣਿਆ ? ਇਕ ਪਲ ਵਿਚ ਸਭ ਕੁਝ ਪਰਾਇਆ ਹੋ ਗਿਆ । ੩ ।

(ਸੋ, ਅਹੰਕਾਰ ਕਿਸੇ ਚੀਜ਼ ਦਾ ਭੀ ਹੋਵੇ ਉਹ ਮਾੜਾ ਹੈ; ਅਹੰਕਾਰ ਵਿਚ ਹੀ ਆ ਕੇ) ਜਾਦਵਾਂ ਨੇ ਦੁਰਬਾਸਾ ਨਾਲ ਮਸਖਰੀ ਕੀਤੀ ਤੇ ਇਹ ਫਲ ਪਾਇਓ ਨੇ (ਕਿ ਸਾਰੀ ਕੁਲ ਹੀ ਮੁੱਕ ਗਈ) । (ਪਰ ਸੁਕਰ ਹੈ) ਆਪਣੇ ਦਾਸ ਨਾਮਦੇਵ ਉੱਤੇ ਪਰਮਾਤਮਾ ਨੇ ਕਿਰਪਾ ਕੀਤੀ ਹੈ ਤੇ ਨਾਮਦੇਵ (ਮਾਣ ਤਿਆਗ ਕੇ) ਪਰਮਾਤਮਾ ਦੇ ਗੁਣ ਗਾਉਂਦਾ ਹੈ । ੪। ੧ ।

**ਭਾਵ :** ਅਹੰਕਾਰ, ਚਾਹੇ ਕਿਸੇ ਚੀਜ਼ ਦਾ ਭੀ ਹੋਵੇ, ਮਾੜਾ ਹੈ ।

ਦਸ ਬੈਰਾਗਨਿ ਮੋਹਿ ਬਸਿ ਕੀਨੀ, ਪੰਚਹੁ ਕਾ ਮਿਟ ਨਾਵਉ ॥ ਸਤਰਿ ਦੋਇ ਭਰੇ ਅੰਮ੍ਰਿਤ ਸਰਿ, ਬਿਖੁ ਕਉ ਮਾਰਿ ਕਢਾਵਉ ॥੧॥ ਪਾਛੈ ਬਹੁਰਿ ਨ ਆਵਨੁ ਪਾਵਉ ॥ ਅੰਮ੍ਰਿਤ ਬਾਣੀ ਘਟ ਤੇ ਉਚਰਉ ਆਤਮ ਕਉ ਸਮਝਾਵਉ ॥੧॥ ਰਹਾਉ ॥ ਬਜਰ ਕੁਠਾਰੁ ਮੋਹਿ ਹੈ ਛੀਨਾਂ, ਕਰਿ ਮਿੰਨਤਿ ਲਗਿ ਪਾਵਉ ॥ ਸੰਤਨ ਕੇ ਹਮ ਉਲਟੇ ਸੇਵਕ ਭਗਤਨ ਤੇ ਡਰਪਾਵਉ ॥੨॥ ਇਹ ਸੰਸਾਰ ਤੇ ਤਬ ਹੀ ਛੂਟਉ, ਜਉ ਮਾਇਆ ਨਹ ਲਪਟਾਵਉ ॥ ਮਾਇਆ ਨਾਮੁ ਗਰਭ ਜੋਨਿ ਕਾ,



ਤਿਹ ਤਜਿ ਦਰਸਨੁ ਪਾਵਉ ॥੩॥ ਇਤੁ ਕਰਿ ਭਗਤਿ ਕਰਹਿ ਜੋ ਜਨ, ਤਿਨ ਭਉ ਸਗਲ ਚੁਕਾਈਐ ॥ ਕਹਤ ਨਾਮਦੇਉ  
ਬਾਹਰਿ ਕਿਆ ਭਰਮਹੁ, ਇਹ ਸੰਜਮ ਹਰਿ ਪਾਈਐ ॥੪॥੨॥ {ਪੰਨਾ ੬੯੩}

ਪਦ ਅਰਥ :—ਬੈਰਾਗਿਨਿ—{Skt. ਕੈਰਾਗਿਨੀ—A female ascetic who has subdued all her passions and desires.} ਸ਼ਾਂਤ ਹੋਏ ਇੰਦ੍ਰੇ । ਮੋਹਿ—ਮੈਂ {ਵੇਖੋ ਲਫਜ਼ ‘ਮੋਹਿ’ ਬੰਦ ਨੰ: ੨} । ਪੰਚਹੁ ਕਾ—ਪੰਜ ਕਾਮਾਦਿਕਾਂ ਦਾ । ਨਾਵਉ—ਨਾਮ ਹੀ, ਨਿਸ਼ਾਨ ਹੀ । ਸਤਰਿ ਦੋਇ—ਬਹੱਤਰ ਹਜ਼ਾਰ ਨਾਤੀਆਂ । {ਵੇਖੋ “ਬਹੱਤਰਿ ਘਰ ਇਕ ਪੁਰਖੁ ਸਮਾਇਆ”—ਸੂਹੀ ਕਬੀਰ ਜੀ} । ਅੰਮ੍ਰਿਤ ਸਰਿ—ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਦੇ ਸਰੋਵਰ ਨਾਲ । ਬਿਖੁ—ਜ਼ਹਿਰ, ਮਾਇਆ ਦਾ ਪ੍ਰਭਾਵ । ੧।

ਪਾਛੈ—ਮੁੜ । ਬਹੁਰਿ—ਫਿਰ । ਘਟ ਤੇ—ਹਿਰਦੇ ਤੋਂ, ਦਿਲੋਂ, ਚਿੱਤ ਜੋੜ ਕੇ । ਉਚਰਉ—ਮੈਂ ਉਚਾਰਦਾ ਹਾਂ । ਆਤਮ ਕਉ—ਆਪਣੇ ਆਪ ਨੂੰ । ਰਹਾਉ ।

ਬਜਰ—ਕਰੜਾ । ਕੁਠਾਰੁ—ਕੁਹਾੜਾ । ਮੋਹਿ—ਮੈਂ (ਵੇਖੋ ਪਹਿਲੀ ਤੁਕ ਵਿਚ ਲਫਜ਼ ‘ਮੋਹਿ’) । ਲਗਿ—ਲੱਗ ਕੇ । ਪਾਵਉ—ਚਰਨੀਂ । (ਨੋਟ :—ਇੱਥੇ ਰਾਮਾਇਣ ਦੀ ਉਸ ਸਾਖੀ ਵਲ ਇਸ਼ਾਰਾ ਹੈ ਜਦੋਂ ਸੀਤਾ ਜੀ ਦੇ ਸੁਅੰਬਰ ਵੇਲੇ ਸ੍ਰੀ ਰਾਮ ਚੰਦਰ ਜੀ ਨੇ ਸ਼ਿਵ ਜੀ ਦਾ ਧਨੁੱਖ ਤੋੜਿਆ ਸੀ; ਪਰਸ ਰਾਮ ਇਹ ਸੁਣ ਕੇ ਆਪਣਾ ਭਿਆਨਕ ਸ਼ਸਤ੍ਰ ਕੁਹਾੜਾ ਲੈ ਕੇ ਸ੍ਰੀ ਰਾਮ ਚੰਦਰ ਜੀ ਨੂੰ ਮਾਰਨ ਲਈ ਆਇਆ । ਪਰ ਸ੍ਰੀ ਰਾਮ ਚੰਦਰ ਜੀ ਨੇ ਕ੍ਰੋਧ ਵਿਚ ਆਏ ਪਰਸ ਰਾਮ ਦੇ ਚਰਨੀਂ ਹੱਥ ਲਾ ਦਿੱਤੇ, ਇਸ ਤਰ੍ਹਾਂ ਉਸ ਦਾ ਕ੍ਰੋਧ ਤੇ ਬਲ ਖਿੱਚ ਲਿਆ ਤੇ ਕੁਹਾੜਾ ਉਸ ਦੇ ਹੱਥੋਂ ਡਿੱਗ ਪਿਆ) । ਡਰਪਾਵਉ—ਡਰਦਾ ਹਾਂ । ੨।

ਛੂਟਉ—ਬਚਦਾ ਹਾਂ । ਤਿਹ—ਇਸ ਮਾਇਆ ਨੂੰ । ਤਜਿ—ਤਿਆਗ ਕੇ । ੩।

ਇਤੁ ਕਰਿ—ਇਸ ਤਰ੍ਹਾਂ । ਕਰਹਿ—ਕਰਦੇ ਹਨ । ਚੁਕਾਈਐ—ਦੂਰ ਹੋ ਜਾਂਦਾ ਹੈ । ਬਾਹਰਿ—(ਬੈਰਾਗੀ ਬਣ ਕੇ ਬਨ ਆਦਿਕਾਂ ਵਿਚ) ਬਾਹਰ । ਇਹ ਸੰਜਮ—(ਇੰਦ੍ਰੀਆਂ ਨੂੰ ਕਾਬੂ ਵਿਚ ਰੱਖ ਕੇ, ਕਾਮਾਦਿਕਾਂ ਤੋਂ ਬਚ ਕੇ, ਆਪਣੇ ਗੁਰੂ ਦੀ ਸ਼ਰਨ ਪੈ ਕੇ, ਮਾਇਆ ਦਾ ਮੋਹ ਤਿਆਗ ਕੇ) ਇਹਨਾਂ ਜੁਗਤੀਆਂ ਨਾਲ । ੪।

ਅਰਥ :—(ਪ੍ਰਭੂ ਦੇ ਨਾਮ ਦਾ ਵੈਰਾਗੀ ਬਣ ਕੇ) ਮੈਂ ਆਪਣੀਆਂ ਦਸੇ ਵੈਰਾਗਣ ਇੰਦ੍ਰੀਆਂ ਨੂੰ ਆਪਣੇ ਵੱਸ ਵਿਚ ਕਰ ਲਿਆ ਹੈ, (ਮੇਰੇ ਅੰਦਰੋਂ ਹੁਣ) ਪੰਜ ਕਾਮਾਦਿਕਾਂ ਦਾ ਖੁਰਾ-ਖੋਜ ਹੀ ਮਿਟ ਗਿਆ ਹੈ (ਭਾਵ, ਮੇਰੇ ਉੱਤੇ ਇਹ ਆਪਣਾ ਜ਼ੋਰ ਨਹੀਂ ਪਾ ਸਕਦੇ); ਮੈਂ ਆਪਣੀ ਰਗ-ਰਗ ਨੂੰ ਨਾਮ ਅੰਮ੍ਰਿਤ ਦੇ ਸਰੋਵਰ ਨਾਲ ਭਰ ਲਿਆ ਹੈ ਤੇ (ਮਾਇਆ ਦੇ) ਜ਼ਹਿਰ ਦਾ ਪੂਰਨ ਤੌਰ ਤੇ ਨਾਸ ਕਰ ਦਿੱਤਾ ਹੈ । ੧।

ਹੁਣ ਮੈਂ ਮੁੜ ਮੁੜ ਜਨਮ ਮਰਨ ਵਿਚ ਨਹੀਂ ਆਵਾਂਗਾ, (ਕਿਉਂਕਿ) ਮੈਂ ਚਿੱਤ ਜੋੜ ਕੇ ਪ੍ਰਭੂ ਦੀ ਸਿਫਤਿ-ਸਾਲਾਹ ਦੀ ਬਾਣੀ ਉਚਾਰਦਾ ਹਾਂ ਤੇ ਆਪਣੇ ਆਤਮਾ ਨੂੰ (ਸਹੀ ਜੀਵਨ ਦੀ) ਸਿੱਖਿਆ ਦੇਂਦਾ ਰਹਿੰਦਾ ਹਾਂ । ੧। ਰਹਾਉ ।

ਆਪਣੇ ਸਤਗੁਰੂ ਦੀ ਚਰਨੀਂ ਲੱਗ ਕੇ, ਗੁਰੂ ਅੱਗੇ ਅਰਜ਼ੋਈ ਕਰ ਕੇ (ਕਾਲ ਦੇ ਹੱਥੋਂ) ਮੈਂ (ਉਸ ਦਾ) ਭਿਆਨਕ ਕੁਹਾੜਾ ਖੋਹ ਲਿਆ ਹੈ । (ਕਾਲ ਪਾਸੋਂ ਡਰਨ ਦੇ ਥਾਂ) ਮੈਂ ਉਲਟਾ ਭਗਤ ਜਨਾਂ ਤੋਂ ਡਰਦਾ ਹਾਂ (ਭਾਵ, ਅਦਬ ਕਰਦਾ ਹਾਂ) ਤੇ ਉਹਨਾਂ ਦਾ ਹੀ ਸੇਵਕ ਬਣ ਗਿਆ ਹਾਂ । ੨।

ਇਸ ਸੰਸਾਰ ਦੇ ਬੰਧਨਾਂ ਤੋਂ ਮੇਰੀ ਤਦੋਂ ਹੀ ਖ਼ਲਾਸੀ ਹੋ ਸਕਦੀ ਹੈ ਜੇ ਮੈਂ ਮਾਇਆ ਦੇ ਮੋਹ ਵਿਚ ਨਾ ਫਸਾਂ; ਮਾਇਆ (ਦਾ ਮੋਹ) ਹੀ ਜਨਮ ਮਰਨ ਦੇ ਗੋੜ ਵਿਚ ਪੈਣ ਦਾ ਮੂਲ ਹੈ, ਇਸ ਨੂੰ ਤਿਆਗ ਕੇ ਹੀ ਪ੍ਰਭੂ ਦਾ ਦੀਦਾਰ ਹੋ ਸਕਦਾ ਹੈ । ੩।

ਇਸ ਤਰੀਕੇ ਨਾਲ ਜੋ ਮਨੁੱਖ ਪ੍ਰਭੂ ਦੀ ਭਗਤੀ ਕਰਦੇ ਹਨ; ਉਹਨਾਂ ਦਾ ਹਰੇਕ ਕਿਸਮ ਦਾ ਸਹਿਮ ਦੂਰ ਹੋ ਜਾਂਦਾ ਹੈ । ਨਾਮਦੇਵ ਆਖਦਾ ਹੈ—(ਹੇ ਭਾਈ ! ਭੇਖੀ ਬੈਰਾਗੀ ਬਣ ਕੇ) ਬਾਹਰ ਭਟਕਣ ਦਾ ਕੋਈ ਲਾਭ ਨਹੀਂ; (ਜਿਹੜੇ ਸੰਜਮ ਅਸਾਂ ਦੱਸੇ ਹਨ) ਇਹਨਾਂ ਸੰਜਮਾਂ ਦੀ ਰਾਹੀਂ ਪਰਮਾਤਮਾ ਦੀ ਪ੍ਰਾਪਤੀ ਹੋ ਸਕਦੀ ਹੈ । ੪।੨।

**ਸ਼ਬਦ ਦਾ ਭਾਵ :**—ਸਿਮਰਨ ਦੀ ਮਹਿਮਾ—ਇੰਦ੍ਰੇ ਵੱਸ ਵਿਚ ਆ ਜਾਂਦੇ ਹਨ ਤੇ ਜਨਮ ਮਰਨ ਦਾ ਗੇੜ ਮੁੱਕ ਜਾਂਦਾ ਹੈ ।

ਮਾਰਵਾੜਿ ਜੈਸੇ ਨੀਰੁ ਬਾਲਹਾ, ਬੇਲਿ ਬਾਲਹਾ ਕਰਹਲਾ ॥ ਜਿਉ ਕੁਰੰਕ ਨਿਸਿ ਨਾਦੁ ਬਾਲਹਾ, ਤਿਉ ਮੇਰੈ ਮਨਿ ਰਾਮਈਆ ॥੧॥ ਤੇਰਾ ਨਾਮੁ ਰੂੜੋ, ਰੂਪੁ ਰੂੜੋ, ਅਤਿ ਰੰਗ ਰੂੜੋ ਮੇਰੇ ਰਾਮਈਆ ॥੧॥ ਰਹਾਉ ॥ ਜਿਉ ਧਰਣੀ ਕਉ ਇੰਦ੍ਰੁ ਬਾਲਹਾ, ਕੁਸਮ ਬਾਸੁ ਜੈਸੇ ਭਵਰਲਾ ॥ ਜਿਉ ਕੋਕਿਲ ਕਉ ਅੰਬੁ ਬਾਲਹਾ, ਤਿਉ ਮੇਰੈ ਮਨਿ ਰਾਮਈਆ ॥੨॥ ਚਕਵੀ ਕਉ ਜੈਸੇ ਸੂਰੁ ਬਾਲਹਾ, ਮਾਨ ਸਰੋਵਰ ਹੰਸੁਲਾ ॥ ਜਿਉ ਤਰੁਣੀ ਕਉ ਕੰਤੁ ਬਾਲਹਾ, ਤਿਉ ਮੇਰੈ ਮਨਿ ਰਾਮਈਆ ॥੩॥ ਬਾਰਿਕ ਕਉ ਜੈਸੇ ਖੀਰੁ ਬਾਲਹਾ, ਚਾੜਿਕ ਮੁਖ ਜੈਸੇ ਜਲਧਰਾ ॥ ਮਛਲੀ ਕਉ ਜੈਸੇ ਨੀਰੁ ਬਾਲਹਾ, ਤਿਉ ਮੇਰੈ ਮਨਿ ਰਾਮਈਆ ॥੪॥ ਸਾਧਿਕ ਸਿਧ ਸਗਲ ਮੁਨਿ ਚਾਹਹਿ, ਬਿਰਲੇ ਕਾਹੂ ਡੀਠੁਲਾ ॥ ਸਗਲ ਭਵਣ ਤੇਰੇ ਨਾਮੁ ਬਾਲਹਾ ਤਿਉ ਨਾਮੇ ਮਨਿ ਬੀਠੁਲਾ ॥੫॥੩॥ {ਪੰਨਾ ੬੯੩}

**ਪਦ ਅਰਥ :**—ਮਾਰਵਾੜਿ—ਮਾਰਵਾੜ (ਵਰਗੇ ਰੇਤਲੇ ਦੇਸ) ਵਿਚ । ਨੀਰੁ—ਪਾਣੀ । ਬਾਲਹਾ—{Skt. ਕਲਲਖ, ਵੱਲਬ} ਪਿਆਰਾ । ਕਰਹਲਾ—ਉਠ ਨੂੰ । ਕੁਰੰਕ—ਹਰਨ । ਨਿਸਿ—ਰਾਤ ਵੇਲੇ । ਨਾਦੁ—(ਘੰਡੇਹੇੜੇ ਦੀ) ਆਵਾਜ਼ । ਮਨਿ—ਮਨ ਵਿਚ । ਰਾਮਈਆ—ਸੋਹਣਾ ਰਾਮ । ੧।

ਰੂੜੋ—ਸੋਹਣਾ । ੧।

ਧਰਣੀ—ਧਰਤੀ । ਇੰਦ੍ਰੁ—(ਭਾਵ) ਮੀਂਹ । ਕੁਸਮ ਬਾਸੁ—ਫੁੱਲ ਦੀ ਸੁਗੰਧੀ । ਭਵਰਲਾ—ਭੌਰੇ ਨੂੰ । ੨।

ਸੂਰੁ—ਸੂਰਜ । ਹੰਸੁਲਾ—ਹੰਸ ਨੂੰ । ਤਰੁਣੀ—ਜੁਆਨ ਇਸੜੀ । ਕੰਤੁ—ਖਸਮ । ੩।

ਖੀਰੁ—ਦੁੱਧ । ਚਾੜਿਕ—ਪਪੀਹਾ । ਜਲਧਰਾ—ਬੱਦਲ । ੪।

ਸਾਧਿਕ—ਸਾਧਨਾ ਕਰਨ ਵਾਲੇ । ਸਿਧ—ਪੁੱਗੇ ਹੋਏ ਜੋਗੀ । ਬੀਠੁਲਾ—{Skt. ਕਿਞਲ—one situated at a distance. ਕਿ+स्थਲ—ਜਿਸ ਦਾ ਅਸਥਾਨ ਦੂਰ ਪਰੇ ਹੈ, ਜੋ ਮਾਇਆ ਦੇ ਪ੍ਰਭਾਵ ਤੋਂ ਪਰੇ ਹੈ} ਪਰਮਾਤਮਾ । ੫।

**ਅਰਥ :**—ਜਿਵੇਂ ਮਾਰਵਾੜ (ਦੇਸ) ਵਿਚ ਪਾਣੀ ਪਿਆਰਾ ਲੱਗਦਾ ਹੈ, ਜਿਵੇਂ ਉਠ ਨੂੰ ਵੇਲ ਪਿਆਰੀ ਲੱਗਦੀ ਹੈ, ਜਿਵੇਂ ਹਰਨ ਨੂੰ ਰਾਤ ਵੇਲੇ (ਘੰਡੇਹੇੜੇ ਦੀ) ਅਵਾਜ਼ ਪਿਆਰੀ ਲੱਗਦੀ ਹੈ, ਜਿਵੇਂ ਮੇਰੇ ਮਨ ਵਿਚ ਸੋਹਣਾ ਰਾਮ ਲੱਗਦਾ ਹੈ । ੧।

ਹੇ ਮੇਰੇ ਸੋਹਣੇ ਰਾਮ ! ਤੇਰਾ ਨਾਮ ਸੋਹਣਾ ਹੈ, ਤੇਰਾ ਰੂਪ ਸੋਹਣਾ ਹੈ ਅਤੇ ਤੇਰਾ ਰੰਗ ਬਹੁਤ ਸੋਹਣਾ ਹੈ । ੧। ਰਹਾਉ।

ਜਿਵੇਂ ਧਰਤੀ ਨੂੰ ਮੀਂਹ ਪਿਆਰਾ ਲੱਗਦਾ ਹੈ, ਜਿਵੇਂ ਭੌਰੇ ਨੂੰ ਫੁੱਲ ਦੀ ਸੁਗੰਧੀ ਪਿਆਰੀ ਲੱਗਦੀ ਹੈ, ਤਿਵੇਂ ਕੋਇਲ ਨੂੰ ਅੰਬੁ ਪਿਆਰਾ ਲੱਗਦਾ ਹੈ, ਤਿਵੇਂ ਮੇਰੇ ਮਨ ਵਿਚ ਸੋਹਣਾ ਰਾਮ ਪਿਆਰਾ ਲੱਗਦਾ ਹੈ । ੨।

ਜਿਵੇਂ ਚਕਵੀ ਨੂੰ ਸੂਰਜ ਪਿਆਰਾ ਲੱਗਦਾ ਹੈ; ਜਿਵੇਂ ਹੰਸ ਨੂੰ ਮਾਨਸਰੋਵਰ ਪਿਆਰਾ ਲੱਗਦਾ ਹੈ; ਜਿਵੇਂ ਜੁਆਨ ਇਸੜੀ ਨੂੰ (ਆਪਣਾ) ਖਸਮ ਪਿਆਰਾ ਲੱਗਦਾ ਹੈ, ਤਿਵੇਂ ਮੇਰੇ ਮਨ ਵਿਚ ਸੋਹਣਾ ਰਾਮ ਪਿਆਰਾ ਲੱਗਦਾ ਹੈ । ੩।

ਜਿਵੇਂ ਬਾਲਕ ਨੂੰ ਦੁੱਧ ਪਿਆਰਾ ਲੱਗਦਾ ਹੈ, ਜਿਵੇਂ ਪਪੀਹੇ ਦੇ ਮੂੰਹ ਨੂੰ ਬੱਦਲ ਪਿਆਰਾ ਲੱਗਦਾ ਹੈ, ਮੱਛੀ ਨੂੰ ਜਿਵੇਂ ਪਾਣੀ ਪਿਆਰਾ ਲੱਗਦਾ ਹੈ, ਤਿਵੇਂ ਮੇਰੇ ਮਨ ਵਿਚ ਸੋਹਣਾ ਰਾਮ ਪਿਆਰਾ ਲੱਗਦਾ ਹੈ । ੪।

(ਜੋਗ) ਸਾਧਨਾ ਕਰਨ ਵਾਲੇ, (ਜੋਗ-ਸਾਧਨਾਂ ਵਿਚ) ਪੁੱਗੇ ਹੋਏ ਜੋਗੀ ਤੇ ਸਾਰੇ ਮੁਨੀ (ਸੋਹਣੇ ਰਾਮ ਦਾ ਦਰਸ਼ਨ ਕਰਨਾ) ਚਾਹੁੰਦੇ ਹਨ, ਪਰ ਕਿਸੇ ਵਿਰਲੇ ਨੂੰ ਦੀਦਾਰ ਹੁੰਦਾ ਹੈ; (ਹੇ ਮੇਰੇ ਸੋਹਣੇ ਰਾਮ ! ਜਿਵੇਂ) ਸਾਰੇ ਭਵਨਾਂ (ਦੇ ਜੀਵਾਂ) ਨੂੰ ਤੇਰਾ ਨਾਮ ਪਿਆਰਾ ਹੈ, ਤਿਵੇਂ ਹੀ ਮੈਂ ਨਾਮੇ ਦੇ ਮਨ ਵਿਚ ਭੀ ਤੂੰ ਬੀਠੁਲ ਪਿਆਰਾ ਹੈਂ । ਪ।੩।

ਨੋਟ :—ਇੱਥੇ ‘ਬੀਠੁਲ’ ਤੋਂ ਕਿਸੇ ਕ੍ਰਿਸ਼ਨ-ਮੂਰਤੀ ਦਾ ਭਾਵ ਨਹੀਂ, ਕਿਉਂਕਿ ‘ਰਹਾਉ’ ਦੀ ਤੁਕ ਵਿਚ ਉਸ ਨੂੰ ‘ਰਾਮਈਆ’ ਆਖ ਕੇ ਸੰਬੋਧਨ ਕਰਦੇ ਹਨ; ਹਰੇਕ ‘ਬੰਦ’ ਦੇ ਅਖੀਰ ਵਿਚ ਭੀ ਜਿਸ ਨੂੰ ‘ਰਾਮਈਆ’ ਆਖਦੇ ਹਨ, ਉਸੇ ਨੂੰ ਅਖੀਰਲੇ ਬੰਦ ਵਿਚ ‘ਬੀਠੁਲਾ’ ਆਖਿਆ ਗਿਆ ਹੈ । ਨਾਮਦੇਵ ਜੀ ਦਾ ‘ਰਾਮਈਆ’ ਤੇ ‘ਬੀਠੁਲ’ ਇੱਕੋ ਹੀ ਹੈ । ਜੇ ਨਾਮਦੇਵ ਜੀ ਕ੍ਰਿਸ਼ਨ-ਉਪਾਸ਼ਕ ਹੁੰਦੇ ਤਾਂ ਉਸ ਨੂੰ ‘ਰਾਮਈਆ’ ਨਾ ਆਖਦੇ ।

ਪਹਿਲ ਪੁਰੀਏ ਪੁੰਡਰਕ ਵਨਾ ॥ ਤਾ ਚੇ ਹੰਸਾ ਸਗਲੇ ਜਨਾਂ ॥ ਕ੍ਰਿਸ਼੍ਨਾ ਤੇ ਜਾਨਉ ਹਰਿ, ਹਰਿ ਨਾਚੰਤੀ ਨਾਚਨਾ ॥੧॥  
ਪਹਿਲ ਪੁਰਸਾਬਿਰਾ ॥ ਅਥੋਨ ਪੁਰਸਾਦਮਰਾ ॥ ਅਸ ਗਾ ਅਸ ਉਸ ਗਾ ॥ ਹਰਿ ਕਾ ਬਾਗਰਾ, ਨਾਚੈ ਪਿੰਧੀ ਮਹਿ ਸਾਗਰਾ  
॥੧॥ ਰਹਾਉ ॥ ਨਾਚੰਤੀ ਗੋਪੀ ਜੰਨਾ ॥ ਨਈਆ ਤੇ ਬੈਰੇ ਕੰਨਾ ॥ ਤਰਕੁ ਨ ਚਾ ॥ ਭ੍ਰਮੀਆ ਚਾ ॥ ਕੇਸਵਾ ਬਚਉਨੀ  
ਅਈਏ ਮਈਏ ਏਕ ਆਨ ਜੀਉ ॥੨॥ ਪਿੰਧੀ ਉਭਕਲੇ ਸੰਸਾਰਾ ॥ ਭ੍ਰਮਿ ਭ੍ਰਮਿ ਆਏ ਤੁਮ ਚੇ ਦੁਆਰਾ ॥ ਤੂ ਕੁਨੁ ਰੇ ॥  
ਮੈ ਜੀ ॥ ਨਾਮਾ ॥ ਹੋ ਜੀ ॥ ਆਲਾ ਤੇ ਨਿਵਾਰਣਾ ਜਮ ਕਾਰਣਾ ॥੩॥੪॥ {ਪੰਨਾ ੬੯੩}

ਪਦ ਅਰਥ :—ਪਹਿਲ ਪੁਰੀਏ—ਪਹਿਲਾਂ ਪਹਿਲ । {ਪੁਰਾ (ਪੁਰਾ) ਸੰਸਕ੍ਰਿਤ ਪਦ ਹੈ, ਇਸ ਦਾ ਅਰਥ ਹੈ ‘ਪਹਿਲਾਂ’} । ਪੁੰਡਰਕ ਵਨਾ—ਪੁੰਡਰਕਾਂ ਦਾ ਬਨ, ਕੌਲ ਫੁੱਲਾਂ ਦਾ ਖੇਤ । ਪੁੰਡਰਕ—{ਪੁੰਡਰੀਕ} ਚਿੱਟਾ ਕੌਲ ਫੁੱਲ । ਤਾ ਚੇ—ਉਸ (ਪੁੰਡਰਕ ਵਨ) ਦੇ, ਉਸ (ਕੌਲ ਫੁੱਲਾਂ ਦੇ ਖੇਤ) ਦੇ । ਸਗਲੇ ਜਨਾਂ—ਸਾਰੇ ਜੀਅ ਜੰਤ । ਕ੍ਰਿਸ਼੍ਨਾ—ਮਾਇਆ । ਤੇ—ਤੋਂ । ਜਾਨਉ—ਜਾਣੋ, ਸਮਝੋ । ਹਰਿ ਕ੍ਰਿਸ਼੍ਨਾ—ਪ੍ਰਭੂ ਦੀ ਮਾਇਆ । ਹਰਿ ਨਾਚਨਾ—ਪ੍ਰਭੂ ਦੀ ਨਾਚ ਕਰਨ ਵਾਲੀ (ਸ੍ਰਿਸ਼ਟੀ) । ਨਾਚੰਤੀ—ਨੱਚ ਰਹੀ ਹੈ ।੧।

ਪੁਰਸਾਬਿਰਾ—ਪੁਰਸ-ਆਬਿਰਾ । ਪੁਰਸ—ਪਰਮਾਤਮਾ । ਆਬਿਰਾ—ਪਰਗਟ (ਹੋਇਆ) । ਆਬਿਰ ਭੂ—{ਆਕਿਰ ਖ੍ਰ} ਪਰਗਟ ਹੋਣਾ । ਅਥੋਨ—ਉਸ ਤੋਂ ਪਿਛੋਂ, ਫਿਰ । ਪੁਰਸਾਦਮਰਾ—ਪੁਰਸ਼ਾਤ-ਅਮਰਾ {ਪੁਰੁਸ਼ਾਤ-ਅਮਰਾ} ਪੁਰਸ਼ ਤੋਂ ਮਾਇਆ । ਅਮਰਾ—ਮਾਇਆ, ਕੁਦਰਤ । ਅਸ ਗਾ—ਇਸ ਦਾ । ਅਸ—ਅਤੇ । ਉਸ ਗਾ—ਉਸ ਦਾ । ਬਾਗਰਾ—ਸੋਹਣਾ ਜਿਹਾ ਬਾਗ । ਪਿੰਧੀ—ਟਿੰਡਾਂ । ਸਾਗਰਾ—ਸਮੁੰਦਰ, ਪਾਣੀ ।੧। ਰਹਾਉ।

ਗੋਪੀ ਜੰਨਾ—ਇਸਤ੍ਰੀਆਂ ਅਤੇ ਮਰਦ । ਨਈਆ—ਨਾਇਕ, ਪਰਮਾਤਮਾ । ਤੇ—ਤੋਂ । ਬੈਰੇ—ਵੱਖਰੇ । ਕੰਨਾ—ਕੋਈ ਨਹੀਂ । ਕੇਸਵਾ ਬਚਉਨੀ—ਕੇਸ਼ਵ ਦੇ ਬਚਨ ਹੀ । ਅਈਏ ਮਈਏ—ਇਸਤ੍ਰੀ ਮਰਦ ਵਿਚ । ਅਈਆ—{ਅਥੀ} ਇਸਤ੍ਰੀ । ਮਈਆ {ਸਥੀ} ਮਨੁੱਖ । ਏਕ ਆਨ—{ਏਕਾਯਨ—ਇਕ ਅਯਨ । ਅਯਨ—ਰਸਤਾ} ਇੱਕੋ ਰਾਹੇ, ਇੱਕ-ਰਸ ।੨।

ਉਭਕਲੇ—ਡੁਬਕੀਆਂ । ਸੰਸਾਰਾ—ਸੰਸਾਰ (ਸਮੁੰਦਰ) ਵਿਚ । ਭ੍ਰਮਿ ਭ੍ਰਮਿ—ਭਟਕ ਭਟਕ ਕੇ । ਤੁਮ ਚੇ—ਤੇਰੇ । ਚੇ—ਦੇ । ਰੇ—ਹੇ ਭਾਈ ! ਕੁਨੁ—ਕੌਣ ? ਜੀ—ਹੇ (ਪ੍ਰਭੂ) ਜੀ ! ਆਲਾ—ਆਲਯ, ਘਰ, ਜਗਤ ਦਾ ਜੰਜਾਲ । ਤੇ—ਤੋਂ । ਨਿਵਾਰਣਾ—ਬਚਾ ਲੈ । ਜਮ ਕਾਰਣਾ—ਜਮਾਂ (ਦੇ ਡਰ) ਦਾ ਕਾਰਨ ।

ਨੋਟ :—ਲਫਜ਼ ‘ਆਲਾ’ ਦਾ ਅਰਥ ਕਈ ਸੱਜਣ ‘ਆਇਆ’ ਕਰਦੇ ਹਨ । ਇਸ ਲਫਜ਼ ‘ਆਲਾ’ ਨੂੰ ਉਹ ਧਾਤੂ ‘ਆ’ ਦਾ ‘ਭੂਤਕਾਲ’ ਮੰਨਦੇ ਹਨ । ਮਰਾਠੀ ਬੋਲੀ ਵਿਚ ਕਿਸੇ ਧਾਤੂ ਤੋਂ ‘ਭੂਤਕਾਲ’ ਬਣਾਣ ਲਈ ਪਿਛੇਤਰ ‘ਲਾ’ ਵਰਤੀਦਾ ਹੈ । ਪਰ ਧਾਤੂ ‘ਆ’ ਤੋਂ ਮਰਾਠੀ ਵਿਚ ‘ਆਲਾ’ ਭੂਤਕਾਲ ਨਹੀਂ ਬਣਦਾ, ‘ਆ’ ਅਤੇ ‘ਲਾ’ ਦੇ ਵਿਚਕਾਰ ‘ਇ’ ਭੀ ਵਰਤੀ ਜਾਂਦੀ ਹੈ । ‘ਆ’ ਤੋਂ ਭੂਤਕਾਲ ‘ਆਇਲਾ’ ਹੈ; ਜਿਵੇਂ—

“ਗਰੁੜ ਚੜੇ ਗੋਬਿੰਦੁ ਆਇਲਾ”

{ਨਾਮਦੇਵ ਜੀ}

ਲਫਜ਼ 'ਤੇ' ਦਾ ਉਹ ਸੱਜਣ 'ਅਤੇ' ਅਰਥ ਕਰਦੇ ਹਨ । ਇਹ ਭੀ ਗ਼ਲਤ ਹੈ । 'ਤੇ' ਦਾ ਅਰਥ ਹੈ 'ਤੋਂ' । 'ਅਤੇ' ਵਾਸਤੇ ਪੁਰਾਣੀ ਪੰਜਾਬੀ ਵਿਚ ਲਫਜ਼ 'ਤੈ' ਹੈ ।੩।

**ਅਰਥ** :—ਪਹਿਲਾਂ ਪੁਰਸ਼ (ਅਕਾਲ ਪੁਰਖ) ਪਰਗਟ ਹੋਇਆ {"ਆਪੀਨੈ ਆਪੁ ਸਾਜਿਓ, ਆਪੀਨੈ ਰਚਿਓ ਨਾਉ"} । ਫਿਰ ਅਕਾਲ ਪੁਰਖ ਤੋਂ ਮਾਇਆ (ਬਣੀ) ("ਦੁਯੀ ਕੁਦਰਤਿ ਸਾਜੀਐ") । ਇਸ ਮਾਇਆ ਦਾ ਅਤੇ ਉਸ ਅਕਾਲ ਪੁਰਖ ਦਾ (ਮੇਲ ਹੋਇਆ) ("ਕਰਿ ਆਸਣੁ ਡਿਠੋ ਚਾਉ") । (ਇਸ ਤਰ੍ਹਾਂ ਇਹ ਸੰਸਾਰ) ਪਰਮਾਤਮਾ ਦਾ ਇਕ ਸੋਹਣਾ ਜਿਹਾ ਬਾਗ (ਬਣ ਗਿਆ ਹੈ, ਜੋ) ਇਉਂ ਨੱਚ ਰਿਹਾ ਹੈ ਜਿਵੇਂ (ਖੂਹ ਦੀਆਂ) ਟਿੰਡਾਂ ਵਿਚ ਪਾਣੀ ਨੱਚਦਾ ਹੈ (ਭਾਵ, ਸੰਸਾਰ ਦੇ ਜੀਵ ਮਾਇਆ ਵਿਚ ਮੋਹਿਤ ਹੋ ਕੇ ਦੌੜ-ਭੱਜ ਕਰ ਰਹੇ ਹਨ, ਮਾਇਆ ਦੇ ਹੱਥਾਂ ਉੱਤੇ ਨੱਚ ਰਹੇ ਹਨ) ।੧। ਰਹਾਉ।

ਪਹਿਲਾਂ ਪਹਿਲ (ਜੋ ਜਗਤ ਬਣਿਆ ਹੈ ਉਹ, ਮਾਨੋ) ਕੌਲ ਫੁੱਲਾਂ ਦਾ ਖੇਤ ਹੈ, ਸਾਰੇ ਜੀਅ ਜੰਤ ਉਸ (ਕੌਲ ਫੁੱਲਾਂ ਦੇ ਖੇਤ) ਦੇ ਹੰਸ ਹਨ । ਪਰਮਾਤਮਾ ਦੀ ਇਹ ਰਚਨਾ ਨਾਚ ਕਰ ਰਹੀ ਹੈ । ਇਹ ਪ੍ਰਭੂ ਦੀ ਮਾਇਆ (ਦੀ ਪ੍ਰੇਰਨਾ) ਤੋਂ ਸਮਝੋ ।੧।

ਇਸਤ੍ਰੀਆਂ ਮਰਦ ਸਭ ਨੱਚ ਰਹੇ ਹਨ, (ਪਰ ਇਹਨਾਂ ਸਭਨਾਂ ਵਿਚ) ਪਰਮਾਤਮਾ ਤੋਂ ਬਿਨਾ ਕੋਈ ਹੋਰ ਨਹੀਂ ਹੈ । (ਹੇ ਭਾਈ ! ਇਸ ਵਿਚ) ਸ਼ੱਕ ਨਾ ਕਰ, (ਇਸ ਸੰਬੰਧੀ) ਭਰਮ ਦੂਰ ਕਰ ਦੇਹ । ਹਰੇਕ ਇਸਤ੍ਰੀ-ਮਰਦ ਵਿਚ ਪਰਮਾਤਮਾ ਦੇ ਬਚਨ ਹੀ ਇੱਕ-ਰਸ ਹੋ ਰਹੇ ਹਨ (ਭਾਵ, ਹਰੇਕ ਜੀਵ ਵਿਚ ਪਰਮਾਤਮਾ ਆਪ ਹੀ ਬੋਲ ਰਿਹਾ ਹੈ) ।੨।

(ਹੇ ਭਾਈ ! ਜੀਵ-) ਟਿੰਡਾਂ ਸੰਸਾਰ-ਸਮੁੰਦਰ ਵਿਚ ਡੁਬਕੀਆਂ ਲੈ ਰਹੀਆਂ ਹਨ । ਹੇ ਪ੍ਰਭੂ ! ਭਟਕ ਭਟਕ ਕੇ ਮੈਂ ਤੇਰੇ ਦਰ ਤੇ ਆ ਡਿੱਗਾ ਹਾਂ । ਹੇ (ਪ੍ਰਭੂ) ਜੀ ! (ਜੇ ਤੂੰ ਮੈਨੂੰ ਪੁੱਛੋ-) ਤੂੰ ਕੌਣ ਹੈਂ ? (ਤਾਂ) ਹੇ ਜੀ ! ਮੈਂ ਨਾਮਾ ਹਾਂ । ਮੈਨੂੰ ਜਗਤ ਦੇ ਜੰਜਾਲ ਤੋਂ, ਜੋ ਕਿ ਜਮਾਂ (ਦੇ ਡਰ) ਦਾ ਕਾਰਨ ਹੈ, ਬਚਾ ਲੈ ।੩, ੪।

**ਸ਼ਬਦ ਦਾ ਭਾਵ** :—ਮਾਇਆ ਦਾ ਪ੍ਰਭਾਵ ਅਤੇ ਇਸ ਦਾ ਇਲਾਜ ।

ਇਹ ਸਾਰੀ ਮਾਇਕ ਰਚਨਾ ਪ੍ਰਭੂ ਤੋਂ ਹੀ ਹੋਈ ਹੈ, ਪ੍ਰਭੂ ਸਭ ਵਿਚ ਵਿਆਪਕ ਹੈ । ਪਰ ਜੀਵ ਪ੍ਰਭੂ ਨੂੰ ਵਿਸਾਰ ਕੇ ਮਾਇਆ ਦੇ ਹੱਥ ਉੱਤੇ ਨੱਚ ਰਹੇ ਹਨ । ਪ੍ਰਭੂ ਦੀ ਸ਼ਰਨ ਪਿਆਂ ਹੀ ਇਸ ਤੋਂ ਬਚੀਦਾ ਹੈ ।

ਪਤਿਤ ਪਾਵਨ ਮਾਧਉ ਬਿਰਦੁ ਤੇਰਾ ॥ ਧੰਨਿ ਤੇ ਵੈ ਮੁਨਿ ਜਨ, ਜਿਨ ਧਿਆਇਓ ਹਰਿ ਪ੍ਰਭੁ ਮੇਰਾ ॥੧॥ ਮੇਰੈ ਮਾਥੈ ਲਾਗੀਲੇ ਧੂਰਿ ਗੋਬਿੰਦ, ਚਰਨਨ ਕੀ ॥ ਸੁਰਿ ਨਰ ਮੁਨਿ ਜਨ ਤਿਨ ਹੂ ਤੇ ਦੂਰਿ ॥੧॥ ਰਹਾਉ ॥ ਦੀਨ ਕਾ ਦਇਆਲੁ ਮਾਧੋ ਗਰਬ ਪਰਹਾਰੀ ॥ ਚਰਨ ਸਰਨ ਨਾਮਾ ਬਲਿ ਤਿਹਾਰੀ ॥੨॥੫॥ {ਪੰਨਾ ੬੯੪}

**ਪਦ ਅਰਥ** :—ਪਤਿਤ—(ਵਿਕਾਰਾਂ ਵਿਚ) ਡਿੱਗੇ ਹੋਏ । ਪਾਵਨ—ਪਵਿਤਰ । ਮਾਧਉ—ਹੇ ਮਾਧੋ ! ਬਿਰਦੁ—ਮੁੱਢ ਕਦੀਮਾਂ ਦਾ ਸੁਭਾਉ । ਧੰਨਿ—ਭਾਗਾਂ ਵਾਲੇ । ਤੇ ਵੈ—ਉਹ । ਮੁਨਿ ਜਨ—ਮੁਨੀ ਲੋਕ, ਰਿਸ਼ੀ ਲੋਕ । (ਨੋਟ :—ਲਫਜ਼ 'ਜਨ' ਦਾ ਅਰਥ ਵੱਖਰਾ ਨਹੀਂ ਕਰਨਾ, 'ਜਨ' ਇੱਥੇ 'ਮੁਨੀਆਂ' ਦਾ ਸਮੂਹ ਪਰਗਟ ਕਰਦਾ ਹੈ, ਭਾਵ, ਬੇਅੰਤ ਮੁਨੀ, ਬਹੁਤ ਮੁਨੀ; ਇਸੇ ਤਰ੍ਹਾਂ ਲਫਜ਼ "ਸੰਤ ਜਨ") । ਮੇਰਾ—ਪਿਆਰਾ ।੧।

ਮਾਥੈ—ਮੱਥੇ ਉੱਤੇ । ਲਾਗੀਲੇ—ਲੱਗੀ ਹੈ । ਧੂਰਿ—ਧੂੜ । ਸੁਰਿ ਨਰ—ਦੇਵਤੇ । ਦੂਰਿ—ਪਰੇ (ਭਾਵ, ਉਹਨਾਂ ਦੇ ਭਾਗਾਂ ਵਿਚ ਨਹੀਂ) । ਤੇ—ਤੋਂ ।੧। ਰਹਾਉ।

ਗਰਬ—ਅਹੰਕਾਰ । ਪਰਹਾਰੀ—ਦੂਰ ਕਰਨ ਵਾਲਾ । ਬਲਿ—ਸਦਕੇ ।੨।

**ਅਰਥ** :—ਹੇ ਮਾਧੋ ! (ਵਿਕਾਰਾਂ ਵਿਚ) ਡਿੱਗੇ ਹੋਏ ਬੰਦਿਆਂ ਨੂੰ (ਮੁੜ) ਪਵਿੱਤਰ ਕਰਨਾ ਤੇਰਾ ਮੁੱਢ ਕਦੀਮਾਂ ਦਾ ਸੁਭਾਉ ਹੈ । (ਹੇ ਭਾਈ ! ) ਉਹ ਮੁਨੀ ਲੋਕ ਭਾਗਾਂ ਵਾਲੇ ਹਨ, ਜਿਨ੍ਹਾਂ ਪਿਆਰੇ ਹਰੀ ਪ੍ਰਭੂ ਨੂੰ ਸਿਮਰਿਆ ਹੈ ।੧।

(ਉਸ ਗੋਬਿੰਦ ਦੀ ਮਿਹਰ ਨਾਲ) ਮੇਰੇ ਮੱਥੇ ਉੱਤੇ (ਭੀ) ਉਸ ਦੇ ਚਰਨਾਂ ਦੀ ਧੂੜ ਲੱਗੀ ਹੈ (ਭਾਵ, ਮੈਨੂੰ ਭੀ ਗੋਬਿੰਦ ਦੇ ਚਰਨਾਂ ਦੀ ਧੂੜ ਮੱਥੇ ਉੱਤੇ ਲਾਉਣੀ ਨਸੀਬ ਹੋਈ ਹੈ); ਉਹ ਧੂੜ ਦੇਵਤੇ ਤੇ ਮੁਨੀ ਲੋਕਾਂ ਦੇ ਭੀ ਭਾਗਾਂ ਵਿਚ ਨਹੀਂ ਹੋ ਸਕੀ ।੧।ਰਹਾਉ।

ਹੇ ਮਾਧੋ ! ਤੂੰ ਦੀਨਾਂ ਉੱਤੇ ਦਇਆ ਕਰਨ ਵਾਲਾ ਹੈਂ । ਤੂੰ (ਅਹੰਕਾਰੀਆਂ ਦਾ) ਅਹੰਕਾਰ ਦੂਰ ਕਰਨ ਵਾਲਾ ਹੈਂ । ਮੈਂ ਨਾਮਦੇਵ ਤੇਰੇ ਚਰਨਾਂ ਦੀ ਸ਼ਰਨ ਆਇਆ ਹਾਂ ਅਤੇ ਤੈਥੋਂ ਸਦਕੇ ਹਾਂ ।੨।੫।

**ਸ਼ਬਦ ਦਾ ਭਾਵ :**—ਪ੍ਰਭੂ ਦੇ ਸਿਮਰਨ ਦੀ ਦਾਤ ਭਾਗਾਂ ਵਾਲਿਆਂ ਨੂੰ ਮਿਲਦੀ ਹੈ । ਜੇ ਸਿਮਰਦੇ ਹਨ ਉਹਨਾਂ ਦੇ ਸਭ ਪਾਪ ਦੂਰ ਹੋ ਜਾਂਦੇ ਹਨ ।

????????????????????

**ੴ ਸਤਿਗੁਰ ਪ੍ਰਸਾਦਿ ॥**

ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ, ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ, ਮੋਰ ਮਨੁ ਮਾਨੈ, ਜਨ ਕਉ ਪੂਰਨੁ ਦੀਜੈ ॥੧॥ ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥ ਕਾਰਨ ਕਵਨ ਅਬੋਲ ॥ ਰਹਾਉ ॥ ਬਹੁਤ ਜਨਮ ਬਿਛੁਰੇ ਥੇ ਮਾਧਉ, ਇਹੁ ਜਨਮੁ ਤੁਮਾਰੇ ਲੇਖੇ ॥ ਕਹਿ ਰਵਿਦਾਸ ਆਸ ਲਗਿ ਜੀਵਉ, ਚਿਰ ਭਇਓ ਦਰਸਨੁ ਦੇਖੇ ॥੨॥੧॥ {ਪੰਨਾ ੬੯੪}

**ਪਦ ਅਰਥ :**—ਹਮ ਸਰਿ—ਮੇਰੇ ਵਰਗਾ । ਸਰਿ—ਵਰਗਾ, ਬਰਾਬਰ ਦਾ । ਦੀਨੁ—ਨਿਮਾਣਾ, ਕੰਗਾਲ । ਅਬ—ਹੁਣ । ਪਤੀਆਰੁ—(ਹੋਰ) ਪਰਤਾਵਾ । ਕਿਆ ਕੀਜੈ—ਕੀਹ ਕਰਨਾ ਹੋਇਆ ? ਕਰਨ ਦੀ ਲੋੜ ਨਹੀਂ । ਬਚਨੀ ਤੋਰ—ਤੇਰੀਆਂ ਗੱਲਾਂ ਕਰ ਕੇ । ਮੋਰ—ਮੇਰਾ । ਮਾਨੈ—ਮੰਨ ਜਾਏ, ਪਤੀਜ ਜਾਏ । ਪੂਰਨ—ਪੂਰਨ ਭਰੋਸਾ ।੧।

ਰਮਈਆ ਕਾਰਨੇ—ਸੋਹਣੇ ਰਾਮ ਤੋਂ । ਕਵਨ—ਕਿਸ ਕਾਰਨ ? ਅਬੋਲ—ਨਹੀਂ ਬੋਲਦਾ । ਰਹਾਉ।

ਮਾਧਉ—ਹੇ ਮਾਧੋ ! ਤੁਮਾਰੇ ਲੇਖੇ—(ਭਾਵ,) ਤੇਰੀ ਯਾਦ ਵਿਚ ਬੀਤੇ । ਕਹਿ—ਕਹੋ, ਆਖਦਾ ਹੈ ।੨।

**ਅਰਥ :**—(ਹੇ ਮਾਧੋ ! ) ਮੇਰੇ ਵਰਗਾ ਕੋਈ ਨਿਮਾਣਾ ਨਹੀਂ, ਤੇ, ਤੇਰੇ, ਵਰਗਾ ਹੋਰ ਕੋਈ ਦਇਆ ਕਰਨ ਵਾਲਾ ਨਹੀਂ, (ਮੇਰੀ ਕੰਗਾਲਤਾ ਦਾ) ਹੁਣ ਹੋਰ ਪਰਤਾਵਾ ਕਰਨ ਦੀ ਲੋੜ ਨਹੀਂ । (ਹੇ ਸੋਹਣੇ ਰਾਮ ! ) ਮੈਨੂੰ ਦਾਸ ਨੂੰ ਇਹ ਪੂਰਨ ਸਿਦਕ ਬਖਸ਼ ਕਿ ਮੇਰਾ ਮਨ ਤੇਰੀ ਸਿਫਤਿ-ਸਾਲਾਹ ਦੀਆਂ ਗੱਲਾਂ ਵਿਚ ਪਰਚ ਜਾਇਆ ਕਰੇ ।੧।

ਹੇ ਸੋਹਣੇ ਰਾਮ ! ਮੈਂ ਤੈਥੋਂ ਸਦਾ ਸਦਕੇ ਹਾਂ; ਤੂੰ ਕਿਸ ਗੱਲੇ ਮੇਰੇ ਨਾਲ ਨਹੀਂ ਬੋਲਦਾ ? । ਰਹਾਉ।

ਰਵਿਦਾਸ ਆਖਦਾ ਹੈ—ਹੇ ਮਾਧੋ ! ਕਈ ਜਨਮਾਂ ਤੋਂ ਮੈਂ ਤੈਥੋਂ ਵਿਛੁੜਿਆ ਆ ਰਿਹਾ ਹਾਂ (ਮਿਹਰ ਕਰ, ਮੇਰਾ) ਇਹ ਜਨਮ ਤੇਰੀ ਯਾਦ ਵਿਚ ਬੀਤੇ; ਤੇਰਾ ਦੀਦਾਰ ਕੀਤਿਆਂ ਬੜਾ ਚਿਰ ਹੋ ਗਿਆ ਹੈ, (ਦਰਸਨ ਦੀ) ਆਸ ਵਿਚ ਹੀ ਮੈਂ ਜੀਉਂਦਾ ਹਾਂ ।੨।੧।

**ਭਾਵ :**—ਪ੍ਰਭੂ-ਦਰ ਤੇ ਉਸ ਦੇ ਦਰਸਨ ਕਰਨ ਲਈ ਅਰਦਾਸ ।

ਚਿਤ ਸਿਮਰਨੁ ਕਰਉ ਨੈਨ ਅਵਿਲੋਕਨੋ ਸ੍ਰਵਨ ਬਾਨੀ ਸੁਜਸੁ ਪੂਰਿ ਰਾਖਉ ॥ ਮਨੁ ਸੁ ਮਧੁਕਰੁ ਕਰਉ ਚਰਨ ਹਿਰਦੇ ਧਰਉ ਰਸਨ ਅੰਮ੍ਰਿਤ ਰਾਮ ਨਾਮ ਭਾਖਉ ॥੧॥ ਮੇਰੀ ਪ੍ਰੀਤਿ ਗੋਬਿੰਦ ਸਿਉ ਜਿਨਿ ਘਟੈ ॥ ਮੈ ਤਉ ਮੋਲਿ ਮਹਗੀ ਲਈ ਜੀਅ ਸਟੈ ॥੧॥ ਰਹਾਉ ॥ ਸਾਧ ਸੰਗਤਿ ਬਿਨਾ ਭਾਉ ਨਹੀ ਉਪਜੈ ਭਾਵ ਬਿਨੁ ਭਗਤਿ ਨਹੀ ਹੋਇ ਤੇਰੀ ॥ ਕਹੈ ਰਵਿਦਾਸੁ ਇਕ ਬੇਨਤੀ ਹਰਿ ਸਿਉ ਪੈਜ ਰਾਖਹੁ ਰਾਜਾ ਰਾਮ ਮੇਰੀ ॥੨॥੨॥ {ਪੰਨਾ ੬੯੪}

**ਪਦ ਅਰਥ :**—ਕਰਉ—ਕਰਉਂ, ਮੈਂ ਕਰਾਂ । ਨੈਨ—ਅੱਖਾਂ ਨਾਲ । ਅਵਿਲੋਕਨੋ—ਮੈਂ ਵੇਖਾਂ । ਸ੍ਰਵਨ—ਕੰਨਾਂ ਵਿਚ । ਸੁਜਸੁ—ਸੋਹਣਾ ਜਸ । ਪੂਰਿ ਰਾਖਉ—ਮੈਂ ਭਰ ਰੱਖਾਂ । ਮਧੁਕਰੁ—ਭੋਰਾ । ਕਰਉ—ਮੈਂ ਬਣਾਵਾਂ । ਰਸਨ—ਜੀਭ ਨਾਲ । ਭਾਖਉ—ਮੈਂ ਉਚਾਰਨ ਕਰਾਂ । ੧।

ਜਿਨਿ—ਮਤਾਂ । ਜਿਨਿ ਘਟੈ—ਮਤਾਂ ਘਟ ਜਾਏ, ਕਿਤੇ ਘਟ ਨਾਹ ਜਾਏ । ਜੀਅ ਸਟੈ—ਜਿੰਦ ਦੇ ਵੱਟੇ । ੧। ਰਹਾਉ।

ਭਾਉ—ਪ੍ਰੇਮ । ਰਾਜਾ ਰਾਮ—ਹੇ ਰਾਜਨ ! ਹੇ ਰਾਮ ! ਪੈਰ—ਇੱਜ਼ਤ । ੨।

**ਅਰਥ :**—(ਮੈਨੂੰ ਡਰ ਰਹਿੰਦਾ ਹੈ ਕਿ) ਗੋਬਿੰਦ ਨਾਲ ਮੇਰੀ ਪ੍ਰੀਤ ਕਿਤੇ ਘਟ ਨਾਹ ਜਾਏ, ਮੈਂ ਤਾਂ ਬੜੇ ਮਹਿੰਗੇ ਮੁੱਲ (ਇਹ ਪ੍ਰੀਤ) ਲਈ ਹੈ, ਜਿੰਦ ਦੇ ਕੇ (ਇਹ ਪ੍ਰੀਤ) ਵਿਹਾੜੀ ਹੈ । ੧। ਰਹਾਉ।

(ਤਾਹੀਏਂ ਮੇਰੀ ਅਰਜ਼ੋਈ ਹੈ ਕਿ) ਮੈਂ ਚਿੱਤ ਨਾਲ ਪ੍ਰਭੂ ਦਾ ਸਿਮਰਨ ਕਰਦਾ ਰਹਾਂ, ਅੱਖਾਂ ਨਾਲ ਉਸ ਦਾ ਦੀਦਾਰ ਕਰਦਾ ਰਹਾਂ, ਕੰਨਾਂ ਵਿਚ ਉਸ ਦੀ ਬਾਣੀ ਤੇ ਉਸ ਦਾ ਸੋਹਣਾ ਜਸ ਭਰੀ ਰੱਖਾਂ, ਆਪਣੇ ਮਨ ਨੂੰ ਭੋਰਾ ਬਣਾਈ ਰੱਖਾਂ, ਉਸ ਦੇ (ਚਰਨ-ਕਮਲ) ਹਿਰਦੇ ਵਿਚ ਟਿਕਾ ਰੱਖਾਂ, ਤੇ, ਜੀਭ ਨਾਲ ਉਸ ਪ੍ਰਭੂ ਦਾ ਆਤਮਕ ਜੀਵਨ ਦੇਣ ਵਾਲਾ ਨਾਮ ਉਚਾਰਦਾ ਰਹਾਂ । ੧।

(ਪਰ ਇਹ) ਪ੍ਰੀਤ ਸਾਧ ਸੰਗਤ ਤੋਂ ਬਿਨਾ ਪੈਦਾ ਨਹੀਂ ਹੋ ਸਕਦੀ, ਤੇ, ਹੇ ਪ੍ਰਭੂ ! ਪ੍ਰੀਤ ਤੋਂ ਬਿਨਾ ਤੇਰੀ ਭਗਤੀ ਨਹੀਂ ਹੋ ਆਉਂਦੀ । ਰਵਿਦਾਸ ਪ੍ਰਭੂ ਅੱਗੇ ਅਰਦਾਸ ਕਰਦਾ ਹੈ—ਹੇ ਰਾਜਨ ! ਜੇ ਮੇਰੇ ਰਾਮ ! (ਮੈਂ ਤੇਰੀ ਸ਼ਰਨ ਆਇਆ ਹਾਂ) ਮੇਰੀ ਲਾਜ ਰੱਖੀਂ । ੨। ੨।

**ਨੋਟ :**—ਪਿਛਲੇ ਸ਼ਬਦ ਅਤੇ ਇਸ ਸ਼ਬਦ ਵਿਚ ਰਵਿਦਾਸ ਜੀ ਪਰਮਾਤਮਾ ਵਾਸਤੇ ਲਫਜ਼ ‘ਰਮਈਆ’, ‘ਮਾਧਉ’, ‘ਰਾਮ’, ‘ਗੋਬਿੰਦ’, ‘ਰਾਜਾ ਰਾਮ’ ਵਰਤਦੇ ਹਨ । ਲਫਜ਼ ‘ਮਾਧਉ’ ਤੇ ‘ਗੋਬਿੰਦ’, ਸ੍ਰੀ ਕ੍ਰਿਸ਼ਨ ਜੀ ਦੇ ਨਾਮ ਹਨ । ਜੇ ਰਵਿਦਾਸ ਜੀ ਸ੍ਰੀ ਰਾਮ ਅਵਤਾਰ ਦੇ ਪੁਜਾਰੀ ਹੁੰਦੇ ਤਾਂ ਕ੍ਰਿਸ਼ਨ ਜੀ ਦੇ ਨਾਮ ਨਾਹ ਵਰਤਦੇ । ਇਹ ਸਾਂਝੇ ਲਫਜ਼ ਪਰਮਾਤਮਾ ਵਾਸਤੇ ਹੀ ਹੋ ਸਕਦੇ ਹਨ ।

**ਸ਼ਬਦ ਦਾ ਭਾਵ :**—ਪ੍ਰਭੂ ਨਾਲ ਪ੍ਰੀਤਿ ਕਿਵੇਂ ਕਾਇਮ ਰਹਿ ਸਕਦੀ ਹੈ ?—ਸਿਮਰਨ ਅਤੇ ਸਾਧ ਸੰਗਤਿ ਦਾ ਸਦਕਾ ।

ਨਾਮੁ ਤੇਰੋ ਆਰਤੀ ਮਜਨੁ ਮੁਰਾਰੇ ॥ ਹਰਿ ਕੇ ਨਾਮ ਬਿਨੁ ਝੂਠੇ ਸਗਲ ਪਾਸਾਰੇ ॥੧॥ ਰਹਾਉ ॥ ਨਾਮੁ ਤੇਰੋ ਆਸਨੋ ਨਾਮੁ ਤੇਰੋ ਉਰਸਾ, ਨਾਮੁ ਤੇਰਾ ਕੇਸਰੋ ਲੇ ਛਿਟਕਾਰੇ ॥ ਨਾਮੁ ਤੇਰਾ ਅੰਭੁਲਾ ਨਾਮੁ ਤੇਰੋ ਚੰਦਨੋ, ਘਸਿ ਜਪੇ ਨਾਮੁ ਲੇ ਤੁਝਹਿ ਕਉ ਚਾਰੇ ॥੧॥ ਨਾਮੁ ਤੇਰਾ ਦੀਵਾ ਨਾਮੁ ਤੇਰੋ ਬਾਤੀ, ਨਾਮੁ ਤੇਰੋ ਤੇਲੁ ਲੇ ਮਾਹਿ ਪਸਾਰੇ ॥ ਨਾਮੁ ਤੇਰੇ ਕੀ ਜੋਤਿ ਲਗਾਈ ਭਇਓ ਉਜਿਆਰੋ ਭਵਨ ਸਗਲਾਰੇ ॥੨॥ ਨਾਮੁ ਤੇਰੋ ਤਾਗਾ ਨਾਮੁ ਫੂਲ ਮਾਲਾ, ਭਾਰ ਅਠਾਰਹ ਸਗਲ ਜੂਠਾਰੇ ॥ ਤੇਰੋ ਕੀਆ ਤੁਝਹਿ ਕਿਆ ਅਰਪਉ, ਨਾਮੁ ਤੇਰਾ ਤੁਹੀ ਚਵਰ ਢੋਲਾਰੇ ॥੩॥ ਦਸ ਅਠਾ ਅਠਸਠੇ ਚਾਰੇ ਖਾਣੀ, ਇਹੈ ਵਰਤਣਿ ਹੈ ਸਗਲ ਸੰਸਾਰੇ ॥ ਕਹੈ ਰਵਿਦਾਸੁ ਨਾਮੁ ਤੇਰੋ ਆਰਤੀ ਸਤਿ ਨਾਮੁ ਹੈ ਹਰਿ ਭੋਗ ਤੁਹਾਰੇ ॥੪॥੩॥ {ਪੰਨਾ ੬੯੪}

**ਪਦ ਅਰਥ :**—ਆਰਤੀ—{Skt. ਆਰਤਿ—Waving lights before an image} ਥਾਲ ਵਿਚ ਫੁੱਲ ਰੱਖ ਕੇ ਜਗਦਾ ਦੀਵਾ ਰੱਖ ਕੇ ਚੰਦਨ ਆਦਿਕ ਸੁਗੰਧੀਆਂ ਲੈ ਕੇ ਕਿਸੇ ਮੂਰਤੀ ਅੱਗੇ ਉਹ ਥਾਲ ਹਿਲਾਈ ਜਾਣਾ ਤੇ ਉਸ ਦੀ ਉਸਤਤਿ ਵਿਚ ਭਜਨ ਗਾਉਣੇ—ਇਹ ਉਸ ਮੂਰਤੀ ਦੀ ਆਰਤੀ ਕਹੀ ਜਾਂਦੀ ਹੈ । ਮੁਰਾਰੇ—ਹੇ ਮੁਰਾਰਿ ! {ਮੁਰ+ਅਰਿ । ਅਰਿ—ਵੈਰੀ, ਮੁਰ ਦੈਂਤ ਦਾ ਵੈਰੀ । ਕ੍ਰਿਸ਼ਨ ਜੀ ਦਾ ਨਾਮ ਹੈ} ਹੇ ਪਰਮਾਤਮਾ ! ਪਾਸਾਰੇ—ਖਿਲਾਰੇ, ਅਡੰਬਰ {ਨੋਟ :—ਉਹਨਾਂ ਅਡੰਬਰਾਂ ਦਾ ਜ਼ਿਕਰ ਬਾਕੀ ਦੇ ਸ਼ਬਦ ਵਿਚ ਹੈ—ਚੰਦਨ ਚੜ੍ਹਾਉਣਾ, ਦੀਵਾ, ਮਾਲਾ, ਨੈਵੇਦ ਦਾ ਭੋਗ} । ੧। ਰਹਾਉ।



ਆਸਨੋ—ਉੱਨ ਆਦਿਕ ਦਾ ਕੱਪੜਾ ਜਿਸ ਤੇ ਬੈਠ ਕੇ ਮੂਰਤੀ ਦੀ ਪੂਜਾ ਕੀਤੀ ਜਾਂਦੀ ਹੈ । ਉਰਸਾ—ਚੰਦਨ ਰਗੜਨ ਵਾਲੀ ਸਿਲ । ਲੇ—ਲੈ ਕੇ । ਛਿਟਕਾਰੇ—ਛਿੜਕਾਈਦਾ ਹੈ । ਅੰਭੁਲਾ—{Skt. ਅੰਘਸ੍—water} ਪਾਣੀ । ਜਪੇ—ਜਪਿ, ਜਪ ਕੇ । ਤੁਝਹਿ ਕਉ—ਤੈਨੂੰ ਹੀ । ਚਾਰੇ—ਚੜ੍ਹਾਈਦਾ ਹੈ । ੧।

ਬਾਤੀ—ਵੱਟੀ (ਦੀਵੇ ਦੀ) । ਮਾਹਿ—ਦੀਵੇ ਮਾਹਿ, ਦੀਵੇ ਵਿਚ । ਪਸਾਰੇ—ਪਾਈਦਾ ਹੈ । ਉਜਿਆਰੋ—ਚਾਨਣ । ਸਗਲਾਰੋ—ਸਾਰੇ । ਭਵਨ—ਭਵਨਾਂ ਵਿਚ, ਮੰਡਲਾਂ ਵਿਚ । ੨।

ਤਾਗਾ—(ਮਾਲਾ ਪਰੋਣ ਲਈ) ਧਾਗਾ । ਭਾਰ ਅਠਾਰਹ—ਸਾਰੀ ਬਨਸਪਤੀ, ਜਗਤ ਦੀ ਸਾਰੀ ਬਨਸਪਤੀ ਦੇ ਹਰੇਕ ਕਿਸਮ ਦੇ ਬੂਟੇ ਦਾ ਇੱਕ ਇੱਕ ਪੱਤਰ ਲੈ ਕੇ ਇਕੱਠੇ ਕੀਤਿਆਂ ੧੮ ਭਾਰ ਬਣਦੇ ਹਨ; ਇੱਕ ਭਾਰ ਪੰਜ ਮਣ ਕੱਚੇ ਦਾ ਹੈ—ਇਹ ਪੁਰਾਣਾ ਖਿਆਲ ਚਲਿਆ ਆ ਰਿਹਾ ਹੈ । ਜੂਠਾਰੇ—ਜੂਠੇ, ਕਿਉਂਕਿ ਭੋਰੇ ਆਦਿਕਾਂ ਨੇ ਸੁੰਘੇ ਹੋਏ ਹਨ । ਅਰਪਉ—ਮੈਂ ਭੇਟਾ ਕਰਾਂ । ਤੁਹੀ—ਤੈਨੂੰ ਹੀ । ਢੋਲਾਰੇ—ਝੁਲਾਈਦਾ ਹੈ । ੩।

ਦਸ ਅਠਾ—੧੮ ਪੁਰਾਣ । ਅਠਸਠੇ—੬੮ ਤੀਰਥ । ਵਰਤਣਿ—ਨਿੱਤ ਦੀ ਕਾਰ, ਪਰਚਾ । ਭੋਗ—ਨੈਵੇਦ, ਦੁਧ ਖੀਰ ਆਦਿਕ ਦੀ ਭੇਟਾ । ੪।

**ਅਰਥ :**—ਹੇ ਪ੍ਰਭੂ ! (ਅੰਵਾਣ ਲੋਕ ਮੂਰਤੀਆਂ ਦੀ ਆਰਤੀ ਕਰਦੇ ਹਨ, ਪਰ ਮੇਰੇ ਲਈ) ਤੇਰਾ ਨਾਮ (ਤੇਰੀ) ਆਰਤੀ ਹੈ, ਤੇ ਤੀਰਥਾਂ ਦਾ ਇਸ਼ਨਾਨ ਹੈ । (ਹੇ ਭਾਈ ! ) ਪਰਮਾਤਮਾ ਦੇ ਨਾਮ ਤੋਂ ਖੁੰਝ ਕੇ ਹੋਰ ਸਾਰੇ ਅਡੰਬਰ ਕੂੜੇ ਹਨ । ੧। ਰਹਾਉ।

ਤੇਰਾ ਨਾਮ (ਮੇਰੇ ਲਈ ਪੰਡਿਤ ਵਾਲਾ) ਆਸਨ ਹੈ (ਜਿਸ ਉੱਤੇ ਬੈਠ ਕੇ ਉਹ ਮੂਰਤੀ ਦੀ ਪੂਜਾ ਕਰਦਾ ਹੈ), ਤੇਰਾ ਨਾਮ ਹੀ (ਚੰਦਨ ਘਸਾਉਣ ਲਈ) ਸਿਲ ਹੈ, (ਮੂਰਤੀ ਪੂਜਣ ਵਾਲਾ ਮਨੁੱਖ ਸਿਰ ਉੱਤੇ ਕੇਸਰ ਘੋਲ ਕੇ ਮੂਰਤੀ ਉੱਤੇ) ਕੇਸਰ ਛਿੜਕਦਾ ਹੈ, ਪਰ ਮੇਰੇ ਲਈ ਤੇਰਾ ਨਾਮ ਹੀ ਕੇਸਰ ਹੈ । ਹੇ ਮੁਰਾਰਿ ! ਤੇਰਾ ਨਾਮ ਹੀ ਪਾਣੀ ਹੈ, ਨਾਮ ਹੀ ਚੰਦਨ ਹੈ, (ਇਸ ਨਾਮ-ਚੰਦਨ ਨੂੰ ਨਾਮ-ਪਾਣੀ ਨਾਲ) ਘਸਾ ਕੇ, ਤੇਰੇ ਨਾਮ ਦਾ ਸਿਮਰਨ-ਰੂਪ ਚੰਦਨ ਹੀ ਮੈਂ ਤੇਰੇ ਉੱਤੇ ਲਾਉਂਦਾ ਹਾਂ । ੧।

ਹੇ ਪ੍ਰਭੂ ! ਤੇਰਾ ਨਾਮ ਦੀਵਾ ਹੈ, ਨਾਮ ਹੀ (ਦੀਵੇ ਦੀ) ਵੱਟੀ ਹੈ, ਨਾਮ ਹੀ ਤੇਲ ਹੈ, ਜੋ ਲੈ ਕੇ ਮੈਂ (ਨਾਮ-ਦੀਵੇ ਵਿਚ) ਪਾਇਆ ਹੈ; ਮੈਂ ਤੇਰੇ ਨਾਮ ਦੀ ਹੀ ਜੋਤਿ ਜਗਾਈ ਹੈ (ਜਿਸ ਦੀ ਬਰਕਤਿ ਨਾਲ) ਸਾਰੇ ਭਵਨਾਂ ਵਿਚ ਚਾਨਣ ਹੋ ਗਿਆ ਹੈ । ੨।

ਤੇਰਾ ਨਾਮ ਮੈਂ ਧਾਗਾ ਬਣਾਇਆ ਹੈ, ਨਾਮ ਨੂੰ ਹੀ ਮੈਂ ਫੁੱਲ ਤੇ ਫੁੱਲਾਂ ਦੀ ਮਾਲਾ ਬਣਾਇਆ ਹੈ, ਹੋਰ ਸਾਰੀ ਬਨਸਪਤੀ (ਜਿਸ ਤੋਂ ਲੋਕ ਫੁੱਲ ਲੈ ਕੇ ਮੂਰਤੀਆਂ ਅੱਗੇ ਭੇਟ ਧਰਦੇ ਹਨ; ਤੇਰੇ ਨਾਮ ਦੇ ਟਾਕਰੇ ਤੇ) ਜੂਠੀ ਹੈ । (ਇਹ ਸਾਰੀ ਕੁਦਰਤ ਤਾਂ ਤੇਰੀ ਬਣਾਈ ਹੋਈ ਹੈ) ਤੇਰੀ ਪੈਦਾ ਕੀਤੀ ਹੋਈ ਵਿਚੋਂ ਮੈਂ ਤੇਰੇ ਅੱਗੇ ਕੀਹ ਰੱਖਾਂ ? (ਸੋ,) ਮੈਂ ਤੇਰਾ ਨਾਮ-ਰੂਪ ਚੌਰ ਹੀ ਤੇਰੇ ਉੱਤੇ ਝਲਾਉਂਦਾ ਹਾਂ । ੩।

**ਭਾਵ :**—ਆਰਤੀ ਆਦਿਕ ਦੇ ਅਡੰਬਰ ਕੂੜੇ ਹਨ । ਸਿਮਰਨ ਹੀ ਜ਼ਿੰਦਗੀ ਦਾ ਸਹੀ ਰਸਤਾ ਹੈ ।

ਸਾਰੇ ਸੰਸਾਰ ਦੀ ਨਿੱਤ ਦੀ ਕਾਰ ਤਾਂ ਇਹ ਹੈ ਕਿ (ਤੇਰਾ ਨਾਮ ਭੁਲਾ ਕੇ) ਅਠਾਰਾਂ ਪੁਰਾਣਾਂ ਦੀਆਂ ਕਹਾਣੀਆਂ ਵਿਚ ਪਰਚੇ ਹੋਏ ਹਨ, ਅਠਾਰਹ ਤੀਰਥਾਂ ਦੇ ਇਸ਼ਨਾਨ ਨੂੰ ਹੀ ਪੁੰਨ-ਕਰਮ ਸਮਝ ਬੈਠੇ ਹਨ, ਤੇ, ਇਸ ਤਰ੍ਹਾਂ ਚਾਰ ਖਾਣੀਆਂ ਦੀਆਂ ਜੂਨਾਂ ਵਿਚ ਭਟਕ ਰਹੇ ਹਨ । ਰਵਿਦਾਸ ਆਖਦਾ ਹੈ—ਹੇ ਪ੍ਰਭੂ ! ਤੇਰਾ ਨਾਮ ਹੀ (ਮੇਰੇ ਲਈ) ਤੇਰੀ ਆਰਤੀ ਹੈ ਤੇਰੇ ਸਦਾ ਕਾਇਮ ਰਹਿਣ ਵਾਲੇ ਨਾਮ ਦਾ ਹੀ ਭੋਗ ਮੈਂ ਤੈਨੂੰ ਲਾਉਂਦਾ ਹਾਂ । ੪। ੩।

ਨੋਟ :—ਜਗਤ ਦੀ ਪੈਦਾਇਸ਼ ਦੇ ਚਾਰ ਵਸੀਲੇ ਮੰਨੇ ਗਏ ਹਨ, ਚਾਰ ਖਾਣਾਂ ਮੰਨੀਆਂ ਗਈਆਂ ਹਨ—ਅੰਡਾ, ਜਿਓਰ, ਸ੍ਰੇਤ, ਉਦਕ । ਅੰਡਜ—ਅੰਡੇ ਤੋਂ ਪੈਦਾ ਹੋਏ ਜੀਵ । ਜੇਰਜ—ਜਿਓਰ ਤੋਂ ਜੰਮੇ ਜੀਵ । ਸੇਤਜ—ਮੁੜ੍ਹਕੇ ਤੋਂ ਪੈਦਾ ਹੋਏ ਜੀਵ । ਉਤਭੁਜ—ਪਾਣੀ ਨਾਲ ਧਰਤੀ ਵਿਚੋਂ ਜੰਮੇ ਹੋਏ ।

ਨੋਟ :—ਇਸ ਆਰਤੀ ਤੋਂ ਸਾਫ਼ ਪਰਗਟ ਹੈ ਕਿ ਰਵਿਦਾਸ ਜੀ ਇੱਕ ਪਰਮਾਤਮਾ ਦੇ ਉਪਾਸ਼ਕ ਹਨ । ਲਫਜ਼ ‘ਮੁਰਾਰਿ’ (ਜੋ ਕ੍ਰਿਸ਼ਨ ਜੀ ਦਾ ਨਾਮ ਹੈ) ਵਰਤਣ ਤੋਂ ਇਹ ਭੀ ਪ੍ਰਤੱਖ ਹੈ ਕਿ ਉਹ ਸ੍ਰੀ ਰਾਮ ਚੰਦਰ ਜੀ ਦੇ ਉਪਾਸ਼ਕ ਨਹੀਂ ਹਨ, ਜਿਹਾ ਕਿ ਕਈ ਸੱਜਣ ਉਹਨਾਂ ਦੇ ਲਫਜ਼ “ਰਾਜਾ ਰਾਮ ਚੰਦ” ਵਰਤਣ ਤੋਂ ਸਮਝ ਬੈਠੇ ਹਨ । ਹਰਿ, ਮੁਰਾਰਿ, ਰਾਮ ਆਦਿਕ ਲਫਜ਼ ਉਹਨਾਂ ਨੇ ਉਸ ਪਰਮਾਤਮਾ ਵਾਸਤੇ ਵਰਤੇ ਹਨ ਜਿਸ ਬਾਰੇ ਉਹ ਕਹਿੰਦੇ ਹਨ “ਤੇਰੇ ਕੀਆ ਤੁਝਹਿ ਕਿਆ ਅਰਪਉ” ।

ੴ ਸਤਿਗੁਰ ਪ੍ਰਸਾਦਿ ॥

ਧਨਾਸਰੀ ਬਾਣੀ ਭਗਤਾਂ ਕੀ ਤ੍ਰਿਲੋਚਨ

ਨਾਰਾਇਣ ਨਿੰਦਸਿ ਕਾਇ ਭੂਲੀ ਗਵਾਰੀ ॥ ਦੁਕ੍ਰਿਤੁ ਸੁਕ੍ਰਿਤੁ ਥਾਰੋ ਕਰਮੁ ਰੀ ॥੧॥ ਰਹਾਉ ॥ ਸੰਕਰਾ ਮਸਤਕਿ ਬਸਤਾ, ਸੁਰਸਰੀ ਇਸਨਾਨ ਰੇ ॥ ਕੁਲ ਜਨ ਮਧੇ ਮਿਲਿੰ ਸਾਰਗਪਾਨ ਰੇ ॥ ਕਰਮ ਕਰਿ ਕਲੰਕੁ ਮਫੀਟਸਿ ਰੀ ॥੧॥ ਬਿਸ੍ਰੁ ਕਾ ਦੀਪਕੁ ਸ੍ਰਾਮੀ, ਤਾ ਚੇ ਰੇ ਸੁਆਰਥੀ, ਪੰਖੀ ਰਾਇ ਗਰੁੜ ਤਾ ਚੇ ਬਾਧਵਾ ॥ ਕਰਮ ਕਰਿ ਅਰੁਣ ਪਿੰਗੁਲਾ ਰੀ ॥੨॥ ਅਨਿਕ ਪਾਤਿਕ ਹਰਤਾ, ਤ੍ਰਿਭਵਣ ਨਾਥੁ ਰੀ, ਤੀਰਥਿ ਤੀਰਥਿ ਭ੍ਰਮਤਾ, ਲਹੈ ਨ ਪਾਰੁ ਰੀ ॥ ਕਰਮ ਕਰਿ ਕਪਾਲੁ ਮਫੀਟਸਿ ਰੀ ॥੩॥ ਅੰਮ੍ਰਿਤ, ਸਸੀਅ ਧੇਨ ਲਛਿਮੀ ਕਲਪਤਰ ਸਿਖਰਿ ਸੁਨਾਗਰ ਨਦੀ ਚੇ ਨਾਥੰ ॥ ਕਰਮ ਕਰਿ ਖਾਰੁ ਮਫੀਟਸਿ ਰੀ ॥੪॥ ਦਾਧੀਲੇ ਲੰਕਾ ਗੜੁ, ਉਪਾੜੀਲੇ ਰਾਵਣ ਬਣੁ, ਸਲਿ ਬਿਸਲਿ ਆਣਿ, ਤੋਖੀਲੇ ਹਰੀ ॥ ਕਰਮ ਕਰਿ ਕਛਉਟੀ ਮਫੀਟਸਿ ਰੀ ॥੫॥ ਪੂਰਬਲੋ ਕ੍ਰਿਤ ਕਰਮੁ ਨ ਮਿਟੈ, ਰੀ ਘਰ ਗੇਹਣਿ, ਤਾ ਚੇ ਮੋਹਿ ਜਾਪੀਅਲੇ ਰਾਮ ਚੇ ਨਾਮੰ ॥ ਬਦਤਿ ਤ੍ਰਿਲੋਚਨ ਰਾਮ ਜੀ ॥੬॥੧॥ {ਪੰਨਾ ੬੯੫}

ਪਦ ਅਰਥ :—ਨਿੰਦਸਿ ਕਾਇ—ਤੂੰ ਕਿਉਂ ਨਿੰਦਦੀ ਹੈਂ ? ਭੂਲੀ ਗਵਾਰੀ—ਹੇ ਭੁੱਲੀ ਹੋਈ ਮੂਰਖ ਜੀਵ-ਇਸੜੀ ! ਦੁਕ੍ਰਿਤੁ—ਪਾਪ । ਸੁਕ੍ਰਿਤੁ—ਕੀਤਾ ਹੋਇਆ ਭਲਾ ਕੰਮ । ਥਾਰੋ—ਤੇਰਾ (ਆਪਣਾ) । ਰੀ—ਹੇ (ਜੀਵ-ਇਸੜੀ) ! ॥੧॥ ਰਹਾਉ ।

ਸੰਕਰਾ ਮਸਤਕਿ—ਸ਼ਿਵ ਦੇ ਮੱਥੇ ਉਤੇ । ਸੁਰਸਰੀ—ਗੰਗਾ । ਰੇ—ਹੇ ਭਾਈ ! ਮਧੇ—ਵਿਚ । ਮਿਲਿੰ—ਆ ਕੇ ਮਿਲਿਆ, ਜੰਮਿਆ । ਸਾਰਗਪਾਨ—ਵਿਸ਼ਨੂੰ । ਕਰਮ ਕਰਿ—ਕੀਤੇ ਕਰਮਾਂ ਦੇ ਕਾਰਨ । ਮਫੀਟਸਿ—ਨਾਹ ਫਿੱਟਿਆ, ਨਾਹ ਹਟਿਆ ॥੧॥

ਬਿਸ੍ਰੁ—ਸਾਰਾ ਜਗਤ । ਦੀਪਕੁ—ਦੀਵਾ, ਚਾਨਣ ਦੇਣ ਵਾਲਾ । ਰੇ—ਹੇ ਭਾਈ ! ਸੁਆਰਥੀ—ਸਾਰਥੀ, ਰਥਵਾਹੀ, ਰਥ ਚਲਾਣ ਵਾਲਾ । ਪੰਖੀ ਰਾਇ—ਪੰਛੀਆਂ ਦਾ ਰਾਜਾ । ਚੇ—ਦੇ । ਬਾਧਵਾ—ਰਿਸ਼ਤੇਦਾਰ । ਅਰੁਣ—ਪ੍ਰਭਾਤ, ਪਹੁ-ਫੁਟਾਲਾ, ਪ੍ਰਭਾਤ ਦੀ ਲਾਲੀ । ਪੁਰਾਣਕ ਕਥਾ ਅਨੁਸਾਰ ‘ਅਰੁਣ’ ਗਰੁੜ ਦਾ ਵੱਡਾ ਭਰਾ ਸੀ, ਸੂਰਜ ਦਾ ਰਥਵਾਹੀ ਮਿਥਿਆ ਗਿਆ ਹੈ । ਇਹ ਜਮਾਂਦਰੂ ਹੀ ਪਿੰਗਲਾ ਸੀ ॥੨॥

ਪਾਤਿਕ—ਪਾਪ । ਹਰਤਾ—ਨਾਸ ਕਰਨ ਵਾਲਾ । ਨਾਥੁ—ਖਸਮ । ਤੀਰਥਿ ਤੀਰਥਿ—ਹਰੇਕ ਤੀਰਥ ਉੱਤੇ । ਪਾਰੁ—ਪਾਰਲਾ ਬੰਨਾ, ਖਲਾਸੀ । ਕਪਾਲੁ—ਖੋਪਰੀ । ਨੋਟ :—ਪੁਰਾਣਕ ਕਥਾ-ਅਨੁਸਾਰ ਬ੍ਰਹਮਾ ਆਪਣੀ ਲੜਕੀ ਸਰਸ੍ਵਤੀ ਉਤੇ ਮੋਹਿਤ ਹੋ ਗਿਆ, ਸ਼ਿਵ ਜੀ ਨੇ ਉਸ ਦਾ ਪੰਜਵਾਂ ਸਿਰ ਕੱਟ ਦਿੱਤਾ; ਸ਼ਿਵ ਜੀ ਤੋਂ ਇਹ ਬ੍ਰਹਮ-ਹੱਤਿਆ ਹੋ ਗਈ, ਉਹ ਖੋਪਰੀ ਹੱਥ ਦੇ ਨਾਲ ਚੰਬੜ ਗਈ; ਕਈ ਤੀਰਥਾਂ ਤੇ ਗਏ, ਆਖਰ ਕਪਾਲ-ਮੋਚਨ ਤੀਰਥ ਉਤੇ ਜਾ ਕੇ ਲੱਥੀ ॥੩॥

ਸਸੀਅ—ਚੰਦਮਾ । ਧੇਨ—ਗਾਂ । ਕਲਪ ਤਰ—ਕਲਪ ਰੁੱਖ, ਮਨੋ-ਕਾਮਨਾ ਪੂਰੀ ਕਰਨ ਵਾਲਾ ਰੁੱਖ । ਸਿਖਰਿ— {ਸਿਖਰਿਨ੍ ਭਾਵ, ਲੰਮੇ ਕੰਨਾਂ ਵਾਲਾ ਤਚਕੈ : ਸ਼ਕਸ਼ Long-eared} ਲੰਮੇ ਕੰਨਾਂ ਵਾਲਾ ਸਤ-ਮੂੰਹਾ ਘੋੜਾ, ਜੋ ਸਮੁੰਦਰ ਵਿਚੋਂ ਨਿਕਲਿਆ, ਜਦੋਂ ਸਮੁੰਦਰ ਨੂੰ ਦੇਵਤਿਆਂ ਨੇ ਰਿੜਕਿਆ । ਸੁਨਾਗਰ—ਬੜਾ ਸਿਆਣਾ ਧਨੰਤਰ ਵੈਦ {Skt. ਖਲਕਕਰਿ} । ਨਦੀ ਚੇ—ਨਦੀਆਂ ਦੇ । ਖਾਰੁ—ਖਾਰਾ-ਪਨ । ੪।

ਦਾਧੀਲੇ—ਸਾੜ ਦਿੱਤਾ । ਉਪਾੜੀਲੇ—ਪੁੱਟ ਦਿੱਤਾ । ਬਣੁ—ਬਾਗ । ਸਲਿ ਬਿਸਲਿ—ਸੱਲ ਬਿਸੱਲ {Skt. ਸ਼ਲਯ ਕਿਸ਼ਾਲਯਾ} । ਸਲਿ—ਸੱਲ, ਪੀੜ । ਬਿਸਲਿ—ਵਿਸੱਲ, ਦੂਰ ਕਰਨ ਵਾਲੀ । ਆਣਿ—ਲਿਆ ਕੇ । ਤੋਖੀਲੇ—ਖੁਸ਼ ਕੀਤਾ । ੫।

ਕ੍ਰਿਤ—ਕੀਤਾ ਹੋਇਆ । ਪੂਰਬਲੇ—ਪਹਿਲਾ, ਪਹਿਲੇ ਜਨਮ ਦਾ । ਘਰ ਗੇਹਣਿ—ਹੇ (ਸਰੀਰ-) ਘਰ ਦੀ ਮਾਲਕ ! ਹੇ ਮੇਰੀ ਜਿੰਦੇ ! ਤਾ ਚੇ—ਤਾਂ ਤੇ । ਮੋਹਿ—ਮੈਂ । ੬।

**ਅਰਥ :**—ਹੇ ਭੁੱਲੜ ਮੂਰਖ ਜਿੰਦੇ ! ਤੂੰ ਪਰਮਾਤਮਾ ਨੂੰ ਕਿਉਂ ਦੋਸ ਦੋਂਦੀ ਹੈਂ ? ਪਾਪ ਪੁੰਨ ਤੇਰਾ ਆਪਣਾ ਕੀਤਾ ਹੋਇਆ ਕੰਮ ਹੈ (ਜਿਸ ਦੇ ਕਾਰਨ ਦੁੱਖ ਸੁਖ ਸਹਾਰਨਾ ਪੈਂਦਾ ਹੈ) । ੧। ਰਹਾਉ।

(ਹੇ ਮੇਰੀ ਜਿੰਦੇ ! ) ਆਪਣੇ ਕੀਤੇ ਕਰਮਾਂ ਦੇ ਕਾਰਨ (ਚੰਦਮਾ ਦਾ) ਦਾਗ ਨਾਹ ਹਟ ਸਕਿਆ; ਭਾਵੇਂ ਉਹ ਸ਼ਿਵ ਜੀ ਦੇ ਮੱਥੇ ਉੱਤੇ ਵੱਸਦਾ ਹੈ, ਨਿੱਤ ਗੰਗਾ ਵਿਚ ਇਸ਼ਨਾਨ ਕਰਦਾ ਹੈ, ਤੇ ਉਸੇ ਦੀ ਕੁਲ ਵਿਚ ਵਿਸ਼ਨੂ ਜੀ ਨੇ (ਕ੍ਰਿਸ਼ਨ-ਰੂਪ ਧਾਰ ਕੇ) ਜਨਮ ਲਿਆ । ੧।

(ਹੇ ਘਰ-ਗੇਹਣਿ ! ) ਆਪਣੇ ਕਰਮਾਂ ਕਰਕੇ ਅਰੁਣ ਪਿੰਗਲਾ ਹੀ ਰਿਹਾ, ਭਾਵੇਂ ਸਾਰੇ ਜਗਤ ਨੂੰ ਚਾਨਣ ਦੇਣ ਵਾਲਾ ਸੂਰਜ ਉਸ ਦਾ ਸੁਆਮੀ ਹੈ, ਉਸ ਸੂਰਜ ਦਾ ਉਹ ਰਥਵਾਹੀ ਹੈ, ਤੇ, ਪੰਛੀਆਂ ਦਾ ਰਾਜਾ ਗਰੁੜ ਉਸ ਦਾ ਰਿਸ਼ਤੇਦਾਰ ਹੈ । ੨।

(ਬ੍ਰਹਮ-ਹੱਤਿਆ ਦੇ) ਕੀਤੇ ਕਰਮ ਅਨੁਸਾਰ (ਸ਼ਿਵ ਜੀ ਦੇ ਹੱਥ ਨਾਲੋਂ) ਖੋਪਰੀ ਨਾਹ ਲਹਿ ਸਕੀ, ਭਾਵੇਂ (ਸ਼ਿਵ ਜੀ) ਸਾਰੇ ਜਗਤ ਦਾ ਨਾਥ (ਸਮਝਿਆ ਜਾਂਦਾ) ਹੈ, (ਹੋਰ ਜੀਵਾਂ ਦੇ) ਅਨੇਕਾਂ ਪਾਪਾਂ ਦਾ ਨਾਸ ਕਰਨ ਵਾਲਾ ਹੈ, ਪਰ ਉਹ ਹਰੇਕ ਤੀਰਥ ਉੱਤੇ ਭਟਕਦਾ ਫਿਰਿਆ, ਤਾਂ ਭੀ (ਉਸ ਖੋਪਰੀ ਤੋਂ) ਖਲਾਸੀ ਨਹੀਂ ਸੀ ਹੁੰਦੀ । ੩।

(ਹੇ ਮੇਰੀ ਜਿੰਦੇ ! ) ਆਪਣੇ ਕੀਤੇ (ਮੰਦ-ਕਰਮ) ਅਨੁਸਾਰ (ਸਮੁੰਦਰ ਦਾ) ਖਾਰਾ-ਪਨ ਨਹੀਂ ਹਟ ਸਕਿਆ, ਭਾਵੇਂ ਉਹ ਸਾਰੀਆਂ ਨਦੀਆਂ ਦਾ ਨਾਥ ਹੈ ਤੇ ਉਸ ਵਿਚੋਂ ਅੰਮ੍ਰਿਤ, ਚੰਦਮਾ, ਕਾਮਧੇਨ, ਲੱਛਮੀ, ਕਲਪ-ਰੁੱਖ, ਸੱਤ-ਮੂੰਹਾ ਘੋੜਾ, ਧਨੰਤਰੀ ਵੈਦ (ਆਦਿਕ ਚੌਦਾਂ ਰਤਨ) ਨਿਕਲੇ ਸਨ । ੪।

(ਹੇ ਘਰ-ਗੇਹਣਿ ! ) ਆਪਣੇ ਕੀਤੇ ਕਰਮਾਂ ਦੇ ਅਧੀਨ (ਹਨੂਮਾਨ ਦੇ ਭਾਗਾਂ ਵਿਚੋਂ) ਉਸ ਦੀ ਨਿੱਕੀ ਜਹੀ ਕੱਛ ਨਾਹ ਹਟ ਸਕੀ, ਭਾਵੇਂ ਉਸ ਨੇ (ਸ੍ਰੀ ਰਾਮ ਚੰਦ੍ਰ ਜੀ ਦੀ ਖਾਤਰ) ਲੰਕਾ ਦਾ ਕਿਲ੍ਹਾ ਸਾੜਿਆ, ਰਾਵਣ ਦਾ ਬਾਗ ਉਜਾੜ ਦਿੱਤਾ, ਸੱਲ ਦੂਰ ਕਰਨ ਵਾਲੀ ਬੂਟੀ ਲਿਆ ਕੇ ਰਾਮ ਚੰਦ੍ਰ ਜੀ ਨੂੰ ਪ੍ਰਸੰਨ ਹੀ ਕੀਤਾ । ੫।

ਹੇ ਮੇਰੀ ਜਿੰਦੇ ! ਪਿਛਲਾ ਕੀਤਾ ਕੋਈ ਕਰਮ (ਅਵਤਾਰ-ਪੂਜਾ, ਤੀਰਥ-ਇਸ਼ਨਾਨ ਆਦਿਕ ਦੀ ਰਾਹੀਂ) ਮਿਟਦਾ ਨਹੀਂ; ਤਾਹੀਏਂ ਮੈਂ ਤਾਂ ਪਰਮਾਤਮਾ ਦਾ ਨਾਮ ਹੀ ਸਿਮਰਦਾ ਹਾਂ । ਤ੍ਰਿਲੋਚਨ ਆਖਦਾ ਹੈ ਕਿ ਮੈਂ ਤਾਂ 'ਰਾਮ ਰਾਮ' ਹੀ ਜਪਦਾ ਹਾਂ (ਭਾਵ, ਪਰਮਾਤਮਾ ਦੀ ਓਟ ਹੀ ਲੈਂਦਾ ਹਾਂ ਤੇ ਆਪਣੇ ਕਿਸੇ ਕੀਤੇ ਕਰਮ ਕਰ ਕੇ ਆਏ ਦੁੱਖ ਤੋਂ ਪ੍ਰਭੂ ਨੂੰ ਦੋਸ ਨਹੀਂ ਦੋਂਦਾ) । ੬। ੧।

ਜ਼ਰੂਰੀ ਨੋਟ :—ਭਗਤ ਤ੍ਰਿਲੋਚਨ ਜੀ ਜਾਤਿ ਦੇ ਬ੍ਰਾਹਮਣ ਸਨ । ਬ੍ਰਾਹਮਣ-ਆਗੂਆਂ ਦੀ ਚਲਾਈ ਹੋਈ ਪਰਪਾਟੀ ਅਨੁਸਾਰ ਲੋਕ ਅਵਤਾਰ-ਪੂਜਾ ਨੂੰ ਹੀ ਸ਼੍ਰੇਣੀ ਭਗਤੀ ਮੰਨ ਰਹੇ ਸਨ; ਅਤੇ ਦਾਨ-ਪੁੰਨ ਤੀਰਥ-ਇਸ਼ਨਾਨ ਆਦਿਕ ਕੰਮਾਂ ਨੂੰ ਪਾਪਾਂ ਦੀ ਨਿਵਿਰਤੀ ਤੇ ਸੁਰਗ ਆਦਿਕ ਸੁਖਾਂ ਦੀ ਪ੍ਰਾਪਤੀ ਦਾ ਸਾਧਨ ਸਮਝਦੇ ਸਨ ।

ਪਰ ਇਸ ਸ਼ਬਦ ਦੀ ਰਾਹੀਂ ਭਗਤ ਜੀ ਨੇ ਇਹਨਾਂ ਦੋਹਾਂ ਕੰਮਾਂ ਦਾ ਖੰਡਨ ਕੀਤਾ ਹੈ । ਜਿਨ੍ਹਾਂ ਦੇਵਤਿਆਂ ਤੇ ਅਵਤਾਰਾਂ ਦੀ ਪੂਜਾ ਖਾਸ ਪ੍ਰਚਲਤ ਹੈ, ਉਹਨਾਂ ਦਾ ਜ਼ਿਕਰ ਸ਼ਬਦ ਦੇ ਚਰ੍ਹਿਆਂ ਬੰਦਾਂ ਵਿਚ ਕਰ ਕੇ ਆਖਦੇ ਹਨ :—

੧. ਤੁਸੀ ਵਿਸ਼ਨੂ ਦੀ (ਕ੍ਰਿਸ਼ਨ-ਮੂਰਤੀ ਦੀ) ਪੂਜਾ ਕਰਦੇ ਹੋ ਤੇ ਗੰਗਾ ਵਿਚ ਇਸ਼ਨਾਨ ਕਰਨ ਨੂੰ ਪੁੰਨ-ਕਰਮ ਸਮਝਦੇ ਹੋ । ਪਰ ਤੁਸੀ ਇਹ ਭੀ ਦੱਸਦੇ ਹੋ ਕਿ ਆਪਣੀ ਇਸਤ੍ਰੀ ਅਹੱਲਿਆ ਦੇ ਸੰਬੰਧ ਵਿਚ ਗੋਤਮ ਨੇ ਚੰਦ੍ਰਮਾ ਨੂੰ ਦਾਗ ਲਾ ਦਿੱਤਾ ਸੀ, ਇਹ ਦਾਗ ਚੰਦ੍ਰਮਾ ਦੇ ਮੱਥੇ ਉਤੇ ਉਸ ਦੇ ਕੁਕਰਮ ਦਾ ਕਲੰਕ ਹੈ । ਨਿੱਤ ਦਾ ਗੰਗਾ ਦਾ ਇਸ਼ਨਾਨ ਤੇ ਵਿਸ਼ਨੂ ਜੀ ਦਾ (ਕ੍ਰਿਸ਼ਨ ਰੂਪ ਧਾਰ ਕੇ) ਚੰਦ੍ਰਮਾ ਦੀ ਕੁਲ ਵਿਚ ਜੰਮਣਾ ਭੀ ਚੰਦ੍ਰਮਾ ਦੇ ਉਸ ਕਲੰਕ ਨੂੰ ਅਜੇ ਤਕ ਦੂਰ ਨਹੀਂ ਕਰ ਸਕੇ । ਦੱਸੋ; ਗੰਗਾ ਦੇ ਇਸ਼ਨਾਨ ਨਾਲ ਤੇ ਕ੍ਰਿਸ਼ਨ-ਮੂਰਤੀ ਦੀ ਪੂਜਾ ਕਰ ਕੇ ਤੁਹਾਡੇ ਪਾਪ ਤੇ ਕੁਕਰਮ ਕਿਵੇਂ ਧੁਪ ਜਾਣਗੇ ?

੨. ਤੁਸੀ ਗਰੁੜ ਨੂੰ ਪੰਛੀਆਂ ਦਾ ਰਾਜਾ ਮੰਨਦੇ ਹੋ, ਤੇ, ਦੁਸਹਿਰੇ ਵਾਲੇ ਦਿਨ ਉਸ ਦਾ ਦਰਸ਼ਨ ਕਰਨ ਲਈ ਦੌੜਦੇ ਫਿਰਦੇ ਹੋ; ਸੂਰਜ ਨੂੰ ਦੇਵਤਾ ਜਾਣ ਕੇ ਹਰ ਸੰਗ੍ਰਾਂਦ ਨੂੰ ਉਸ ਦੀ ਪੂਜਾ ਕਰਦੇ ਹੋ । ਵੇਖੋ, ਤੁਸੀ ਪਿੰਗੁਲੇ ਅਰੁਣ ਨੂੰ ਸੂਰਜ ਦਾ ਰਥਵਾਹੀ ਮੰਨਦੇ ਹੋ, ਤੇ; ਗਰੁੜ ਦਾ ਰਿਸ਼ਤੇਦਾਰ ਸਮਝਦੇ ਹੋ । ਜੇ ਗਰੁੜ ਆਪਣੇ ਰਿਸ਼ਤੇਦਾਰ ਦਾ; ਤੇ, ਸੂਰਜ ਆਪਣੇ ਰਥਵਾਹੀ ਦਾ ਅਜੇ ਤਕ ਪਿੰਗੁਲਾ-ਪਨ ਦੂਰ ਨਹੀਂ ਕਰ ਸਕੇ, ਤਾਂ ਇਹ ਦੋਵੇਂ ਤੁਹਾਡਾ ਕੀਹ ਸਵਾਰਨਗੇ ?

੩. ਤੁਸੀ ਇਕ ਟਟੀਹਰੀ ਦੇ ਬੱਚਿਆਂ ਦੀ ਕਰਣੀ ਸੁਣਾ ਕੇ ਦੱਸਦੇ ਹੋ ਕਿ ਟਟੀਹਰੀ ਦੇ ਬੱਚਿਆਂ ਨੂੰ ਰੋੜ੍ਹ ਲੈ ਜਾਣ ਦੇ ਅਪਰਾਧ ਵਿਚ ਸਮੁੰਦਰ ਅੱਜ ਤਕ ਖਾਰਾ ਚਲਿਆ ਆਉਂਦਾ ਹੈ । ਪਰ ਨਾਲ ਹੀ ਤੁਸੀ ਇਹ ਭੀ ਆਖਦੇ ਹੋ ਕਿ ਸਮੁੰਦਰ ਵਿਚੋਂ ਚੌਦਾਂ ਰਤਨ ਨਿਕਲੇ ਸਨ ਜਿਨ੍ਹਾਂ ਵਿਚ ਕਾਮਧੇਨ ਤੇ ਕਲਪ ਰੁੱਖ ਭੀ ਸਨ, ਤੇ, ਸਮੁੰਦਰ ਵਿਚ ਹੀ ਤੁਸੀ ਵਿਸ਼ਨੂ ਜੀ ਦਾ ਨਿਵਾਸ ਭੀ ਦੱਸਦੇ ਹੋ । ਪਰ ਜੇ ਇਹ ਵਿਸ਼ਨੂ ਜੀ ਕਾਮਧੇਨ ਤੇ ਕਲਪਰੁੱਖ ਅਜੇ ਤਕ ਸਮੁੰਦਰ ਦੇ ਅਪਰਾਧ ਦਾ ਅਸਰ ਨਹੀਂ ਮਿਟਾ ਸਕੇ, ਸਮੁੰਦਰ ਦਾ ਖਾਰਾਪਨ ਨਹੀਂ ਦੂਰ ਕਰ ਸਕੇ, ਤਾਂ ਤੁਸੀ ਇਸੇ ਵਿਸ਼ਨੂ ਜੀ ਦੀ ਪੂਜਾ ਵਿਚੋਂ ਕਿਸ ਲਾਭ ਦੀ ਆਸ ਰੱਖਦੇ ਹੋ ? ਤੁਸੀ ਪੁੰਨ-ਦਾਨ ਦੇ ਆਸਰੇ ਸੁਰਗ ਵਿਚ ਅੱਪੜ ਕੇ ਇਸੇ ਕਾਮਧੇਨ ਤੇ ਕਲਪਰੁੱਖ ਤੋਂ ਮਨ ਦੀਆਂ ਮੁਰਾਦਾਂ ਕਿਵੇਂ ਪੂਰੀਆਂ ਕਰਾ ਲਵੋਗੇ ?

੪. ਤੁਸੀ ਸ੍ਰੀ ਰਾਮ ਚੰਦ੍ਰ ਜੀ ਦੀ ਮੂਰਤੀ ਹੋ, ਤੇ ਆਪ ਹੀ ਆਖਦੇ ਹੋ ਕਿ ਹਨੂੰਮਾਨ ਨੂੰ ਇਹਨਾਂ ਦੀ ਅਤੁੱਟ ਸੇਵਾ ਕਰਨ ਤੇ ਭੀ ਇਕ ਨਿੱਕੀ ਜਿਹੀ ਕੱਛ ਹੀ ਮਿਲੀ । ਕੀ ਤੁਸੀ ਸ੍ਰੀ ਰਾਮ ਚੰਦ੍ਰ ਜੀ ਨੂੰ ਹਨੂੰਮਾਨ ਨਾਲੋਂ ਵਧੀਕ ਪ੍ਰਸੰਨ ਕਰ ਲਵੋਗੇ ?

੫. ਜਿਸ ਸ਼ਿਵ ਜੀ ਨੂੰ ਬਲੀ ਦੇਵ ਸਮਝ ਕੇ ਮੰਦਰਾਂ ਵਿਚ ਟਿਕਾਏ ਸ਼ਿਵ ਦੀ ਪੂਜਾ ਕਰਦੇ ਹੋ, ਉਸੇ ਬਾਬਤ ਇਹ ਭੀ ਆਖਦੇ ਹੋ ਕਿ ਜਦੋਂ ਬ੍ਰਹਮਾ ਆਪਣੀ ਹੀ ਲੜਕੀ ਉਤੇ ਮੋਹਿਤ ਹੋ ਗਿਆ, ਤਾਂ ਸ਼ਿਵ ਜੀ ਨੇ ਉਸ ਦਾ ਇਕ ਸਿਰ ਕੱਟ ਦਿੱਤਾ, ਤੇ, ਇਹ ਸਿਰ ਸ਼ਿਵ ਜੀ ਦੇ ਹੱਥ ਨਾਲ ਜੁੜ ਗਿਆ । ਕਈ ਤੀਰਥਾਂ ਤੇ ਭਟਕਦੇ ਫਿਰੇ, ਸਿਰ ਸ਼ਿਵ ਜੀ ਦੇ ਹੱਥ ਨਾਲੋਂ ਲਹਿੰਦਾ ਹੀ ਨਹੀਂ ਸੀ । ਦੱਸੋ, ਜੇ ਸ਼ਿਵ ਜੀ ਆਪ ਇਤਨੇ ਆਤੁਰ ਤੇ ਦੁਖੀ ਹੋਏ, ਤੁਹਾਡਾ ਕੀਹ ਸਵਾਰਨਗੇ ?

ਆਪਣੀ ਘਰ-ਗੋਹਣ ਨੂੰ, ਜਿੰਦ ਨੂੰ ਸੰਬੋਧਨ ਕਰ ਕੇ ਅਵਤਾਰ-ਪੂਜਾ ਨੂੰ ਸਮਝਾਂਦੇ ਹੋਏ ਤ੍ਰਿਲੋਚਨ ਜੀ ਅਖੀਰ ਤੇ ਆਖਦੇ ਹਨ ਕਿ ਇੱਕ ਪਰਮਾਤਮਾ ਦੀ ਭਗਤੀ ਹੀ ਪਿਛਲੇ ਕੁਕਰਮਾਂ ਦੇ ਸੰਸਕਾਰ ਮਿਟਾਣ ਦੇ ਸਮਰੱਥ ਹੈ ।

ਤ੍ਰਿਲੋਚਨ ਜੀ ਦੇ ਇਸ ਸ਼ਬਦ ਨੂੰ ਗੁਰਮਤਿ ਨਾਲ ਅਜੁੜਵਾਂ ਸਮਝ ਕੇ ਭਗਤ ਬਾਣੀ ਦੇ ਵਿਰੋਧੀ ਸੱਜਣ ਇਸ ਬਾਰੇ ਇਉਂ ਲਿਖਦੇ ਹਨ—“ਇਸ ਸ਼ਬਦ ਵਿਚ ਪੁਰਾਣਕ ਗੱਲਾਂ ਲਿਖ ਕੇ ਕਰਮਾਂ ਨੂੰ ਪ੍ਰਬਲ ਮੰਨਿਆ ਹੈ, ਪਰੰਤੂ ਸ਼ਿਵ ਜੀ ਦੀਆਂ

ਜਟਾਂ ਵਿਚ ਦੀ ਗੰਗਾ ਦਾ ਆਉਣਾ ਅਤੇ ਚੰਦ੍ਰਮਾ ਦਾ ਮੱਥੇ ਤੇ ਹੋਣਾ ਅਤੇ ਗਰੁੜ ਉਤੇ ਵਿਸ਼ਨੂੰ ਦੀ ਸਵਾਰੀ ਹੋਣੀ ਆਦਿ ਦੱਸਿਆ ਹੈ । ਇਹ ਸਭ ਖਿਆਲ ਸ੍ਰਿਸ਼ਟੀ-ਨਿਯਮ ਤੋਂ ਬਿਲਕੁਲ ਉਲਟ ਹੈ ।

ਅਤੇ

“ਇਹ ਝਗੜਾ ਭਗਤ ਜੀ ਅਤੇ ਉਹਨਾਂ ਦੀ ਇਸਤ੍ਰੀ ਦਾ ਹੈ ਜੋ ਨਾਰਾਇਣ ਦੀ ਨਿੰਦਿਆ ਕਰਦੀ ਹੈ । ਇਸ ਸ਼ਬਦ ਨਾਲ ਲੋਕਾਂ ਨੇ ਰੱਬ ਨੂੰ ਇਹਨਾਂ ਦੇ ਘਰ ਰਸੋਈਆ ਬਣ ਕੇ ਰਹਿਣ ਦੀ ਸਾਖੀ ਘੜੀ ਹੈ ।”

ਅਤੇ

“ਇਹਨਾਂ ਦੇ ਨਾਮ ਨਾਲ ਬਹੁਤ ਸਾਰੀਆਂ ਕਥਾਵਾਂ ਭੀ ਲਾਈਆਂ ਹੋਈਆਂ ਹਨ । ਕਹਿੰਦੇ ਹਨ ਕਿ ਇਹਨਾਂ ਦੇ ਘਰ ਰੱਬ ਰਸੋਈਆ ਬਣ ਕੇ ਰੋਟੀਆਂ ਪਕਾਉਂਦਾ ਰਿਹਾ । ਪਰ ਇਹ ਪੁਰਾਣੇ ਮਨ-ਘੜਤ ਮਸਲੇ ਹਨ ।”

ਉਪਰ-ਦਿੱਤੀ ਲਿਖਤ ਵਿਚੋਂ ਤਿੰਨ ਇਤਰਾਜ਼ ਮਿਲਦੇ ਹਨ—(੧) ਭਗਤ ਜੀ ਨੇ ਕਰਮਾਂ ਨੂੰ ਪ੍ਰਬਲ ਮੰਨਿਆ ਹੈ । (੨) ਸ਼ਬਦ ਵਿਚ ਦਿੱਤੀਆਂ ਗੱਲਾਂ ਦਾ ਖਿਆਲ ਸ੍ਰਿਸ਼ਟੀ-ਨਿਯਮਾਂ ਦੇ ਬਿਲਕੁਲ ਉਲਟ ਹੈ । (੩) ਰੱਬ ਦੇ ਰਸੋਈਆ ਬਣ ਕੇ ਭਗਤ ਜੀ ਦੇ ਘਰ ਰੋਟੀਆਂ ਪਕਾਣ ਵਾਲੀ ਕਹਾਣੀ ਇਕ ਮਨ-ਘੜਤ ਮਸਲਾ ਹੈ ।

ਇਹਨਾਂ ਇਤਰਾਜ਼ਾਂ ਨੂੰ ਰਤਾ ਧੀਰਜ ਨਾਲ ਵਿਚਾਰੀਏ । ਰੱਬ ਦੇ ਰਸੋਈਆ ਬਣਨ ਵਾਲੀ ਕਹਾਣੀ ਬਿਲਕੁਲ ਮਨ-ਘੜਤ ਹੈ । ਨਾਹ ਹੀ ਇਸ ਦਾ ਇਸ ਸ਼ਬਦ ਨਾਲ ਕੋਈ ਜੋੜ ਦਿੱਸਦਾ ਹੈ । ਸ਼ਬਦ ਵਿਚ ਇਸ ਘੜੀ ਕਹਾਣੀ ਦਾ ਕੋਈ ਰਤਾ ਭੀ ਜ਼ਿਕਰ ਨਹੀਂ ਹੈ, ਲੋਕਾਂ ਨੇ ਇਹ ਕਹਾਣੀ ਘੜ ਲਈ ਹੈ । ਇਹ ਕਹਾਣੀ ਮੰਨੀ ਨਹੀਂ ਜਾ ਸਕਦੀ । ਬੱਸ ! ਇਸ ਕਹਾਣੀ ਨੂੰ ਨਾਹ ਮੰਨੀਏ । ਸ਼ਬਦ ਨਾਲ ਰੁੱਸਣ ਦਾ ਕੋਈ ਕਾਰਨ ਨਹੀਂ ਦਿੱਸਦਾ । ਸ਼ਬਦ ਦੇ ਅਰਥ ਦੇ ਹੇਠ ਦਿੱਤੇ ਜ਼ਰੂਰੀ ਨੋਟ ਨੂੰ ਮੁੜ ਗਹੁ ਨਾਲ ਪੜ੍ਹੋ । ਧਾਰਮਿਕ ਆਗੂ ਬ੍ਰਾਹਮਣ ਦੀਆਂ ਚਲਾਈਆਂ ਹੋਈਆਂ ਪੁਰਾਣਕ ਕਹਾਣੀਆਂ ਦਾ ਹਵਾਲਾ ਦੇ ਕੇ ਭਗਤ ਜੀ (ਜੋ ਆਪ ਭੀ ਜਾਤਿ ਦੇ ਬ੍ਰਾਹਮਣ ਹੀ ਹਨ) ਉਹਨਾਂ ਕਹਾਣੀਆਂ ਦੇ ਮੰਨਣ ਵਾਲਿਆਂ ਨੂੰ ਸਮਝਾ ਰਹੇ ਹਨ ਕਿ ਇਸ ਅਵਤਾਰ-ਪੂਜਾ, ਮੂਰਤੀ ਪੂਜਾ ਤੇ ਗੰਗਾ-ਇਸ਼ਨਾਨ ਨੇ ਪਿਛਲੇ ਕੀਤੇ ਕਰਮਾਂ ਦੇ ਸੰਸਕਾਰ ਨਹੀਂ ਮਿਟਾ ਸਕਣੇ । ਜੇ ਪਿਛਲੇ ਬੰਧਨਾਂ ਵਿਚੋਂ ਖਲਾਸੀ ਦੀ ਲੋੜ ਹੈ ਤਾਂ ਇਕ ਪਰਮਾਤਮਾ ਦਾ ਨਾਮ ਜਪੋ ।

ਇਹ ਖਿਆਲ ਨਿਰੋਲ ਗੁਰਮਤਿ ਨਾਲ ਰਲਦਾ ਹੈ । ਪੁਰਾਣਕ ਕਹਾਣੀਆਂ ਮੰਨਣ ਵਾਲਿਆਂ ਨੂੰ ਉਹਨਾਂ ਹੀ ਕਹਾਣੀਆਂ ਦਾ ਹਵਾਲਾ ਦੇ ਕੇ ਸਮਝਾਣਾ ਕੋਈ ਮਾੜੀ ਗੱਲ ਨਹੀਂ ਹੈ । ਸਤਿਗੁਰੂ ਜੀ ਨੇ ਆਪ ਭੀ ਸੈਂਕੜੇ ਥਾਈਂ ਅਜਿਹੇ ਹਵਾਲੇ ਦਿੱਤੇ ਹਨ । ਮਿਸਾਲ ਦੇ ਤੌਰ ਤੇ ਵੇਖੋ, ਰਾਮਕਲੀ ਕੀ ਵਾਰ ਮਹਲਾ ੩, ਪਉੜੀ ਨੰ: ੧੪, ਪੰਨਾ ੯੫੩; ਸਲੋਕੁ ਮਹਲਾ ੧—

ਸਹੰਸਰ ਦਾਨ ਦੇਇ ਇੰਦ੍ਰੁ ਰੋਆਇਆ ॥ ਪਰਸ ਰਾਮੁ ਰੋਵੈ ਘਰਿ ਆਇਆ ॥

ਅਜੈ ਸੁ ਰੋਵੈ ਭੀਖਿਆ ਖਾਇ ॥ ਐਸੀ ਦਰਗਹ ਮਿਲੈ ਸਜਾਇ ॥

... ..

ਰੋਵੈ ਜਨਮੇਜਾ ਖੁਇ ਗਇਆ ॥ ਏਕੀ ਕਾਰਣਿ ਪਾਪੀ ਭਇਆ ॥

... ..

... .. ਨਾਨਕ ਦੁਖੀਆ ਸਭੁ ਸੰਸਾਰੁ ।

ਮੰਨੇ ਨਾਉ ਸੋਈ ਜਿਣਿ ਜਾਇ । ਅਉਰੀ ਕਰਮ ਨ ਲੇਖੈ ਲਾਇ ।੧।੧੪।

ਇਥੇ ਕਈ ਪੁਰਾਣਕ ਕਹਾਣੀਆਂ ਦਿੱਤੀਆਂ ਗਈਆਂ ਹਨ । ਇਹਨਾਂ ਕਹਾਣੀਆਂ ਦੇ ਮੰਨਣ ਵਾਲਿਆਂ ਨੂੰ ਇਹਨਾਂ ਕਹਾਣੀਆਂ ਦੀ ਰਾਹੀਂ ਹੀ ਸਮਝਾਂਦੇ ਹਨ ਕਿ “ਮੰਨੇ ਨਾਉ ਸੋਈ ਜਿਣਿ ਜਾਇ” । ਹੂ-ਬ-ਹੂ ਇਹੀ ਤਰੀਕਾ ਭਗਤ ਤ੍ਰਿਲੋਚਨ ਜੀ ਨੇ ਵਰਤਿਆ ਹੈ ।

ਬਾਕੀ ਰਿਹਾ ਇਤਰਾਜ਼ ਕਰਮਾਂ ਦੀ ਪ੍ਰਬਲਤਾ ਦਾ । ਇਸ ਬਾਰੇ ਭੀ ਇੱਕ ਨਹੀਂ, ਸੈਂਕੜੇ ਪ੍ਰਮਾਣ ਗੁਰਬਾਣੀ ਵਿਚ ਮਿਲਦੇ ਹਨ ਕਿ ਕੀਤੇ ਕਰਮਾਂ ਦੇ ਸੰਸਕਾਰ ਮਿਟਾਣ ਲਈ ਇਕੋ ਇੱਕ ਵਸੀਲਾ ਹੈ, ਤੇ, ਉਹ ਹੈ ਪਰਮਾਤਮਾ ਦਾ ਨਾਮ ਸਿਮਰਨਾ । ਮਿਸਾਲ ਦੇ ਤੌਰ ਤੇ ਵੇਖੋ—

- (੧) ਨਾਨਕ ਪਇਐ ਕਿਰਤਿ ਕਮਾਵਣਾ ਕੋਇ ਨ ਮੇਟਣਹਾਰੁ ।੨।੧੭। {ਸਲੋਕ ਮ: ੧, ਸੂਹੀ ਕੀ ਵਾਰ ਮ: ੩
- (੨) ਨਾਨਕ ਪਇਐ ਕਿਰਤਿ ਕਮਾਵਦੇ ਮਨਮੁਖਿ ਦੁਖੁ ਪਾਇਆ ॥ {ਪਉੜੀ ੧੭, ਸਾਰੰਗ ਕੀ ਵਾਰ
- (੩) ਪਇਐ ਕਿਰਤਿ ਕਮਾਵਣਾ ਕੋਇ ਨ ਮੇਟਣਹਾਰ ॥ {ਸੂਹੀ ਮ: ੩, ਘਰੁ ੧੦
- (੪) ਪਇਐ ਕਿਰਤਿ ਕਮਾਵਣਾ ਕਹਣਾ ਕਛੁ ਨ ਜਾਇ ।੧।੪। {ਸਲੋਕ ਮ: ੩, ਵਡਹੰਸ ਕੀ ਵਾਰ
- (੪) ਪਇਐ ਕਿਰਤਿ ਕਮਾਵਦੇ ਜਿਵ ਰਾਖਹਿ ਤਿਵੈ ਰਹੰਨਿ ।੧।੧੨। {ਸਲੋਕ ਮ: ੩, ਬਿਲਾਵਲ ਕੀ ਵਾਰ

ਘੜੀ ਹੋਈ ਕਹਾਣੀ ਦੇ ਕਾਰਨ ਅਸਾਂ ਸੱਚਾਈ ਤੋਂ ਨਹੀਂ ਰੁੱਸਣਾ । ਭਗਤ ਤ੍ਰਿਲੋਚਨ ਜੀ ਬ੍ਰਾਹਮਣ ਦੇ ਬਣਾਏ ਧਰਮ-ਜਾਲ ਦਾ ਪਾਜ ਖੋਲ੍ਹ ਰਹੇ ਹਨ । ਉਹਨਾਂ ਦੀ ਅਵਾਜ਼ ਨੂੰ ਕਮਜ਼ੋਰ ਕਰਨ ਵਾਸਤੇ ਉਹਨਾਂ ਦੇ ਜੀਵਨ ਨਾਲ ਵਿਅਰਥ ਤੇ ਵਿਰੋਧੀ ਕਹਾਣੀਆਂ ਘੜੀਆਂ ਜਾ ਸਕਦੀਆਂ ਸਨ ।

????????????????

**ਧੂਪ ਦੀਪ ਘ੍ਰਿਤ ਸਾਜਿ ਆਰਤੀ ॥ ਵਾਰਨੇ ਜਾਉ ਕਮਲਾਪਤੀ ॥੧॥ ਮੰਗਲਾ ਹਰਿ ਮੰਗਲਾ ॥ ਨਿਤ ਮੰਗਲੁ ਰਾਜਾ ਰਾਮ ਰਾਇ ਕੇ ॥੧॥ ਰਹਾਉ ॥ ਉਤਮੁ ਦੀਅਰਾ ਨਿਰਮਲ ਬਾਤੀ ॥ ਤੁਹੀ ਨਿਰੰਜਨੁ ਕਮਲਾਪਾਤੀ ॥੨॥ ਰਾਮਾ ਭਗਤਿ ਰਾਮਾਨੰਦੁ ਜਾਨੈ ॥ ਪੂਰਨ ਪਰਮਾਨੰਦੁ ਬਖਾਨੈ ॥੩॥ ਮਦਨ ਮੂਰਤਿ ਭੈ ਤਾਰਿ ਗੋਬਿੰਦੇ ॥ ਸੈਨੁ ਭਣੈ ਭਜੁ ਪਰਮਾਨੰਦੇ ॥੪॥੨॥ {ਪੰਨਾ ੬੯੫}**

**ਪਦ ਅਰਥ :-**ਘ੍ਰਿਤ—ਘਿਉ । ਸਾਜਿ—ਸਾਜ ਕੇ, ਬਣਾ ਕੇ, ਇਕੱਠੀਆਂ ਕਰ ਕੇ । ਵਾਰਨੇ ਜਾਉ—ਮੈਂ ਸਦਕੇ ਜਾਂਦਾ ਹਾਂ । ਕਮਲਾਪਤੀ—ਲੱਛਮੀ ਦਾ ਪਤੀ ਪਰਮਾਤਮਾ ।੧।

ਮੰਗਲੁ—ਆਨੰਦ, ਸੁਖਦਾਈ ਸੁਲੱਖਣੀ ਮਰਯਾਦਾ । ਰਾਜਾ—ਮਾਲਕ । ਕੇ—ਦਾ (ਭਾਵ, ਦਾ ਬਖਸ਼ਿਆ ਹੋਇਆ) ।੧।ਰਹਾਉ।

ਦੀਅਰਾ—ਸੋਹਣਾ ਜਿਹਾ ਦੀਵਾ । ਨਿਰਮਲ—ਸਾਫ਼ । ਨਿਰੰਜਨੁ—ਮਾਇਆ ਤੋਂ ਰਹਿਤ ।੨।

ਰਾਮਾ ਭਗਤਿ—ਪਰਮਾਤਮਾ ਦੀ ਭਗਤੀ ਦੀ ਰਾਹੀਂ । ਰਾਮਾਨੰਦੁ—{ਰਾਮ+ਆਨੰਦ} ਪਰਮਾਤਮਾ (ਦੇ ਮੇਲ) ਦਾ ਆਨੰਦ । ਪੂਰਨ—ਸਰਬ-ਵਿਆਪਕ । ਬਖਾਨੈ—ਉਚਾਰਦਾ ਹੈ, ਗੱਲਾਂ ਕਰਦਾ ਹੈ ।੩।

ਮਦਨ ਮੂਰਤਿ—ਉਹ ਮੂਰਤਿ ਜਿਸ ਨੂੰ ਵੇਖ ਕੇ ਮਸਤੀ ਆ ਜਾਏ, ਸੋਹਣੇ ਸਰੂਪ ਵਾਲਾ । ਭੈ ਤਾਰਿ—ਡਰਾਂ ਤੋਂ ਪਾਰ ਲੰਘਾਉਣ ਵਾਲਾ । ਗੋਬਿੰਦ—{ਗੋ-ਸ੍ਰਿਸ਼ਟੀ । ਬਿੰਦ—ਜਾਨਣਾ, ਸਾਰ ਲੈਣੀ} ਸ੍ਰਿਸ਼ਟੀ ਦੀ ਸਾਰ ਲੈਣ ਵਾਲਾ । ਭਣੈ—ਆਖਦਾ ਹੈ । ਭਜੁ—ਸਿਮਰ । ਪਰਮਾਨੰਦੇ—ਪਰਮ ਅਨੰਦ ਮਾਣਨ ਵਾਲੇ ਨੂੰ ।੪।

**ਅਰਥ :-**ਹੇ ਮਾਇਆ ਦੇ ਮਾਲਕ ਪ੍ਰਭੂ ! ਮੈਂ ਤੈਥੋਂ ਸਦਕੇ ਜਾਂਦਾ ਹਾਂ (ਤੈਥੋਂ ਸਦਕੇ ਜਾਣਾ ਹੀ) ਧੂਪ ਦੀਵੇ ਤੇ ਘਿਉ (ਆਦਿਕ) ਸਮੱਗੀ ਇਕੱਠੇ ਕਰ ਕੇ ਤੇਰੀ ਆਰਤੀ ਕਰਨੀ ਹੈ ।੧।

ਹੇ ਹਰੀ ! ਹੇ ਰਾਜਨ ! ਹੇ ਰਾਮ ! ਤੇਰੀ ਮਿਹਰ ਨਾਲ (ਮੇਰੇ ਅੰਦਰ) ਸਦਾ (ਤੇਰੇ ਨਾਮ-ਸਿਮਰਨ ਦਾ) ਅਨੰਦ ਮੰਗਲ ਹੋ ਰਿਹਾ ਹੈ ।੧।ਰਹਾਉ।



ਹੇ ਕਮਲਾਪਤੀ ! ਤੂੰ ਨਿਰੰਜਨ ਹੀ ਮੇਰੇ ਲਈ (ਆਰਤੀ ਕਰਨ ਲਈ) ਸੋਹਣਾ ਚੰਗਾ ਦੀਵਾ ਤੇ ਸਾਫ਼ ਸੁਥਰੀ ਵੱਟੀ ਹੈਂ ।੨।

ਜੋ ਮਨੁੱਖ ਸਰਬ-ਵਿਆਪਕ ਪਰਮ ਆਨੰਦ-ਰੂਪ ਪ੍ਰਭੂ ਦੇ ਗੁਣ ਗਾਂਦਾ ਹੈ, ਉਹ ਪ੍ਰਭੂ ਦੀ ਭਗਤੀ ਦੀ ਬਰਕਤਿ ਨਾਲ ਉਸ ਦੇ ਮਿਲਾਪ ਦਾ ਆਨੰਦ ਮਾਣਦਾ ਹੈ ।੩।

ਸੈਣ ਆਖਦਾ ਹੈ—(ਹੇ ਮੇਰੇ ਮਨ ! ) ਉਸ ਪਰਮ-ਆਨੰਦ ਪਰਮਾਤਮਾ ਦਾ ਸਿਮਰਨ ਕਰ, ਜੋ ਸੋਹਣੇ ਸਰੂਪ ਵਾਲਾ ਹੈ, ਜੋ (ਸੰਸਾਰ ਦੇ) ਡਰਾਂ ਤੋਂ ਪਾਰ ਲੰਘਾਣ ਵਾਲਾ ਹੈ ਤੇ ਜੋ ਸ੍ਰਿਸ਼ਟੀ ਦੀ ਸਾਰ ਲੈਣ ਵਾਲਾ ਹੈ ।੪।੨।

ਨੋਟ :—ਇਸ ਸ਼ਬਦ ਨੂੰ ਗੁਰਮਤਿ ਦੇ ਉਲਟ ਸਮਝਣ ਦਾ ਭੁਲੇਖਾ ਖਾ ਕੇ ਵਿਰੋਧੀ ਸੱਜਣ ਜੀ ਨੇ ਇਸ ਬਾਰੇ ਇਉਂ ਲਿਖਿਆ ਹੈ—

“ਉਕਤ ਸ਼ਬਦ ਦੁਆਰਾ ਭਗਤ ਜੀ ਨੇ ਆਪਣੇ ਗੁਰੂ ਗੁਸਾਈਂ ਰਾਮਾਨੰਦ ਜੀ ਅੱਗੇ ਆਰਤੀ ਉਤਾਰੀ ਹੈ । (‘ਮਦਨ ਮੂਰਤਿ’ ਵਿਸ਼ਨੂ ਜੀ ਹਨ, ਭਗਤ ਜੀ ਪੱਕੇ ਵੈਸ਼ਨਵ ਸਨ) ਪਰੰਤੂ ਗੁਰਮਤਿ ਅੰਦਰ ‘ਗਗਨ ਮੈ ਥਾਲੁ’ ਵਾਲੇ ਸ਼ਬਦ ਵਿਚ ਭਗਤ ਵਾਲੀ ਆਰਤੀ ਦਾ ਖੰਡਨ ਹੈ । ਦੀਵੇ ਮਚਾ ਕੇ ਆਰਤੀ ਕਰਨ ਵਾਲੇ ਮਹਾ ਅਗਿਆਨੀ ਦੱਸੇ ਹਨ । ਨਾਲ ਲੱਗਦੇ ਇਹ ਭੀ ਹੁਕਮ ਹੈ ‘ਕਿਸਨ ਬਿਸਨ ਕਬਹੂੰ ਨ ਧਿਆਉ’ । ਇਸ ਕਰ ਕੇ ਸਾਬਤ ਹੋਇਆ ਕਿ ਭਗਤ ਸੈਣ ਜੀ ਦੀ ਰਚਨਾ ਗੁਰੂ-ਆਸ਼ੇ ਦੇ ਉੱਕੀ ਵਿਰੁੱਧ ਹੈ ।”

ਇਸ ਸ਼ਬਦ ਨੂੰ ਗੁਰਮਤਿ ਦੇ ਵਿਰੁੱਧ ਸਮਝਣ ਵਾਲੇ ਸੱਜਣ ਜੀ ਨੇ ਭਗਤ ਜੀ ਬਾਰੇ ਤਿੰਨ ਗੱਲਾਂ ਦੱਸੀਆਂ ਹਨ—  
(੧) ਇਸ ਸ਼ਬਦ ਦੀ ਰਾਹੀਂ ਸੈਣ ਜੀ ਨੇ ਆਪਣੇ ਗੁਰੂ ਰਾਮਾਨੰਦ ਜੀ ਦੀ ਆਰਤੀ ਉਤਾਰੀ ਹੈ । (੨) ਭਗਤ ਜੀ ਪੱਕੇ ਵੈਸ਼ਨੋ ਸਨ । (੩) ਦੀਵੇ ਮਚਾ ਕੇ ਆਰਤੀ ਕਰਨ ਵਾਲਾ ਮਹਾਂ ਅਗਿਆਨੀ ਹੈ ।

ਪਰ ਅਚਰਜ ਗੱਲ ਇਹ ਹੈ ਕਿ ਇਸ ਸ਼ਬਦ ਵਿਚ ਇਹਨਾਂ ਤਿੰਨਾਂ ਦੂਸ਼ਣਾਂ ਵਿਚੋਂ ਇੱਕ ਭੀ ਨਹੀਂ ਲੱਭਦਾ । ਵਿਚਾਰ ਕੇ ਵੇਖੀਏ—

(੧) ਜਿਸ ਦੀ ਉਸਤਤਿ ਇੱਥੇ ਕਰ ਰਹੇ ਹਨ, ਉਸ ਵਾਸਤੇ ਸੈਣ ਜੀ ਨੇ ਹੇਠ-ਲਿਖੇ ਲਫਜ਼ ਵਰਤੇ ਹਨ—ਕਮਲਾਪਤੀ, ਹਰਿ, ਰਾਜਾ ਰਾਮ, ਨਿਰੰਜਨ, ਪੂਰਨ, ਪਰਮਾਨੰਦ, ਮਦਨ-ਮੂਰਤਿ, ਭੈ-ਤਾਰਿ, ਗੋਬਿੰਦ । ਇਹਨਾਂ ਲਫਜ਼ਾਂ ਵਿਚ ਸੈਣ ਜੀ ਦੇ ਗੁਰੂ ਦਾ ਕੋਈ ਜ਼ਿਕਰ ਨਹੀਂ ਹੈ ।

ਇਉਂ ਜਾਪਦਾ ਹੈ ਕਿ ਸ਼ੱਕ ਕਰਨ ਵਾਲੇ ਸੱਜਣ ਨੇ ਸ਼ਬਦ ਦੇ ਤੀਜੇ ਬੰਦ ਵਿਚ ਵਰਤੇ ਲਫਜ਼ ‘ਰਾਮਾਨੰਦ’ ਤੋਂ ਉਕਾਈ ਖਾਧੀ ਹੈ । ਇਸ ਤੁਕ ਦਾ ਅਰਥ ਇਉਂ ਹੈ—ਜੋ ਮਨੁੱਖ ਸਰਬ ਵਿਆਪਕ ਪਰਮ ਆਨੰਦ-ਸਰੂਪ ਪ੍ਰਭੂ ਦੇ ਗੁਣ ਗਾਂਦਾ ਹੈ, ਉਹ ਪ੍ਰਭੂ ਦੀ ਭਗਤੀ ਦੀ ਬਰਕਤਿ ਨਾਲ ਉਸ ਰਾਮ ਦੇ ਮਿਲਾਪ ਦਾ ਆਨੰਦ ਮਾਣਦਾ ਹੈ (ਵੇਖੋ ਸ਼ਬਦ ਦੇ ਨਾਲ ਦਿੱਤੇ ਪਦ-ਅਰਥਾਂ ਨੂੰ) ।

(੨) ਲਫਜ਼ ‘ਮਦਨ ਮੂਰਤਿ’ ਦੇ ਵਰਤਣ ਤੋਂ, ਭਗਤ ਜੀ ਨੂੰ ਵੈਸ਼ਨਵ ਸਮਝਣ ਵਿਚ ਭੀ ਉਕਾਈ ਹੀ ਖਾਧੀ ਗਈ ਹੈ । ਲਫਜ਼ ‘ਮਦਨ’ ਦਾ ਅਰਥ ਹੈ ‘ਖੇੜਾ, ਖੁਸ਼ੀ, ਹੁਲਾਰਾ ਪੈਦਾ ਕਰਨ ਵਾਲਾ’ (ਵੇਖੋ ਪਦ-ਅਰਥ) ।

(੩) ਸ਼ਬਦ ਦੇ ਬੰਦ ਨੰ: ੧ ਅਤੇ ੨ ਤੋਂ ਸੈਣ ਜੀ ਨੂੰ ਦੀਵੇ ਮਚਾ ਕੇ ਆਰਤੀ ਕਰਨ ਵਾਲਾ ਸਮਝਿਆ ਗਿਆ ਹੈ, ਪਰ ਉਹ ਤਾਂ ਆਖਦੇ ਹਨ—ਹੇ ਕਮਲਾਪਤੀ ! ਮੈਂ ਤੈਥੋਂ ਸਦਕੇ ਜਾਂਦਾ ਹਾਂ, ਇਹੀ ਧੂਪ, ਦੀਵੇ ਤੇ ਘਿਉ (ਆਦਿਕ) ਸਮੱਗ੍ਰੀ ਇਕੱਠੀ ਕਰ ਕੇ ਤੇਰੀ ਆਰਤੀ ਕਰਨੀ ਹੈ ।੧। ਹੇ ਕਮਲਾਪਤੀ ! ਤੂੰ ਨਿਰੰਜਨ ਹੀ ਮੇਰੇ ਵਾਸਤੇ (ਆਰਤੀ ਕਰਨ ਲਈ) ਸੋਹਣਾ ਚੰਗਾ ਦੀਵਾ ਤੇ ਸਾਫ਼-ਸੁਥਰੀ ਵੱਟੀ ਹੈਂ ।੨।

ਸੋ, ਘਟ ਤੋਂ ਘਟ ਇਸ ਸ਼ਬਦ ਤੋਂ ਤਾਂ ਇਹ ਸਾਬਤ ਨਹੀਂ ਹੁੰਦਾ ਕਿ ਭਗਤ ਸੈਣ ਜੀ ਦੀ ਰਚਨਾ ਗੁਰੂ ਆਸ਼ੇ ਦੇ ਕਿਤੇ ਰਤਾ ਭੀ ਵਿਰੁੱਧ ਹੈ ।

## ਪਾਪੀ ॥

ਕਾਯਉ ਦੇਵਾ ਕਾਇਅਉ ਦੇਵਲ, ਕਾਇਅਉ ਜੰਗਮ ਜਾਤੀ ॥ ਕਾਇਅਉ ਧੂਪ ਦੀਪ ਨਈਬੇਦਾ, ਕਾਇਅਉ ਪੂਜਉ ਪਾਤੀ ॥੧॥ ਕਾਇਆ ਬਹੁ ਖੰਡ ਖੋਜਤੇ, ਨਵ ਨਿਧਿ ਪਾਈ ॥ ਨਾ ਕਛੁ ਆਇਬੋ, ਨਾ ਕਛੁ ਜਾਇਬੋ, ਰਾਮ ਕੀ ਦੁਹਾਈ ॥੧॥ ਰਹਾਉ ॥ ਜੋ ਬ੍ਰਹਮੰਡੇ ਸੋਈ ਪਿੰਡੇ, ਜੋ ਖੋਜੈ ਸੋ ਪਾਵੈ ॥ ਪੀਪਾ ਪ੍ਰਣਵੈ ਪਰਮ ਤਤੁ ਹੈ, ਸਤਿਗੁਰੁ ਹੋਇ ਲਖਾਵੈ ॥੨॥੩॥ {ਪੰਨਾ ੬੯੫}

**ਪਦ ਅਰਥ :**—ਕਾਯਉ—ਕਾਯਾ ਹੀ, ਕਾਇਆਂ ਹੀ, ਸਰੀਰ । ਕਾਇਅਉ—ਕਾਇਆ ਹੀ । ਦੇਵਲ—{Skt. ਦੇਵ+ਆਲਯ} ਦੇਵਾਲਾ, ਮੰਦਰ । ਜੰਗਮ—ਸ਼ਿਵ-ਉਪਾਸ਼ਕ ਰਮਤੇ ਜੋਗੀ, ਜਿਨ੍ਹਾਂ ਨੇ ਸਿਰ ਉਤੇ ਮੋਰਾਂ ਦੇ ਖੰਡ ਬੱਧੇ ਹੁੰਦੇ ਹਨ । ਜਾਤੀ—ਜਾਤੀ । ਨਈਬੇਦਾ—ਦੁੱਧ ਦੀ ਖੀਰ ਆਦਿਕ ਸੁਆਦਲੇ ਭੋਜਨ, ਜੋ ਮੂਰਤੀ ਦੀ ਭੇਟ ਕੀਤੇ ਜਾਣ । ਪੂਜਉ—ਮੈਂ ਪੂਜਦਾ ਹਾਂ । ਪਤੀ—ਪੱਤਰ (ਆਦਿਕ ਭੇਟ ਧਰ ਕੇ) ।੧।

ਬਹੁ ਖੰਡ—ਦੇਸ ਦੇਸਾਂਤਰ । ਨਵ ਨਿਧਿ—(ਨਾਮ-ਰੂਪ) ਨੌ ਖਜ਼ਾਨੇ । ਆਇਬੋ—ਜੰਮੇਗਾ । ਜਾਇਬੋ—ਮਰੇਗਾ । ਦੁਹਾਈ—ਤੇਜ ਪ੍ਰਤਾਪ ।੧। ਰਹਾਉ।

ਪਿੰਡੇ—ਸਰੀਰ ਵਿਚ । ਪਾਵੈ—ਲੱਭ ਲੈਂਦਾ ਹੈ । ਪ੍ਰਣਵੈ—ਬੇਨਤੀ ਕਰਦਾ ਹੈ । ਪਰਮ ਤਤੁ—ਪਰਮ ਆਤਮਾ, ਪਰਮਾਤਮਾ, ਸਭ ਤੋਂ ਵੱਡੀ ਅਸਲੀਅਤ, ਪਰਲੇ ਤੋਂ ਪਰਲਾ ਤੱਤ, ਸ੍ਰਿਸ਼ਟੀ ਦਾ ਅਸਲ ਸੋਮਾ । ਲਖਾਵੈ—ਜਣਾਉਂਦਾ ਹੈ ।੨।੧।

**ਅਰਥ :**—ਦੇਸ ਦੇਸਾਂਤਰਾਂ ਨੂੰ ਖੋਜ ਕੇ (ਆਖਰ ਆਪਣੇ) ਸਰੀਰ ਦੇ ਅੰਦਰ ਹੀ ਮੈਂ ਪ੍ਰਭੂ ਦਾ ਨਾਮ-ਰੂਪ ਨੌ ਨਿਧੀ ਲੱਭ ਲਈ ਹੈ, (ਹੁਣ ਮੇਰੀ ਕਾਇਆਂ ਵਿਚ) ਪਰਮਾਤਮਾ (ਦੀ ਯਾਦ) ਦਾ ਹੀ ਤੇਜ-ਪ੍ਰਤਾਪ ਹੈ, (ਉਸ ਦੀ ਬਰਕਤਿ ਨਾਲ ਮੇਰੇ ਲਈ) ਨਾ ਕੁਝ ਜੰਮਦਾ ਹੈ ਨਾਹ ਮਰਦਾ ਹੈ (ਭਾਵ, ਮੇਰਾ ਜਨਮ ਮਰਨ ਮਿਟ ਗਿਆ ਹੈ) ।੧। ਰਹਾਉ।

(ਸੋ) ਕਾਇਆਂ (ਦੀ ਖੋਜ) ਹੀ ਮੇਰਾ ਦੇਵਤਾ ਹੈ (ਜਿਸ ਦੀ ਮੈਂ ਆਰਤੀ ਕਰਨੀ ਹੈ), ਸਰੀਰ (ਦੀ ਖੋਜ) ਹੀ ਮੇਰਾ ਮੰਦਰ ਹੈ (ਜਿਥੇ ਮੈਂ ਸਰੀਰ ਅੰਦਰ ਵੱਸਦੇ ਪ੍ਰਭੂ ਦੀ ਆਰਤੀ ਕਰਦਾ ਹਾਂ), ਕਾਇਆਂ (ਦੀ ਖੋਜ) ਹੀ ਮੈਂ ਜੰਗਮ ਅਤੇ ਜਾਤੂ ਲਈ (ਤੀਰਥ ਦੀ ਜਾਤ੍ਰਾ ਹੈ) । ਸਰੀਰ (ਦੀ ਖੋਜ) ਹੀ (ਮੇਰੇ ਵਾਸਤੇ ਮੇਰੇ ਅੰਦਰ ਵੱਸਦੇ ਦੇਵਤੇ ਲਈ) ਧੂਪ ਦੀਪ ਤੋਂ ਨੈਵੇਦ ਹੈ, ਕਾਇਆ ਦੀ ਖੋਜ (ਕਰ ਕੇ) ਹੀ, ਮੈਂ ਮਾਨੋ, ਪੱਤਰ ਭੇਟ ਰੱਖ ਕੇ (ਆਪਣੇ ਅੰਦਰ ਵੱਸਦੇ ਇਸ਼ਟ ਦੇਵ ਦੀ) ਪੂਜਾ ਕਰ ਰਿਹਾ ਹਾਂ ।੧।

ਪੀਪਾ ਬੇਨਤੀ ਕਰਦਾ ਹੈ—ਜੋ ਸ੍ਰਿਸ਼ਟੀ ਦਾ ਰਚਣਹਾਰ ਪਰਮਾਤਮਾ ਸਾਰੇ ਬ੍ਰਹਮੰਡ ਵਿਚ (ਵਿਆਪਕ) ਹੈ ਉਹੀ (ਮਨੁੱਖਾ) ਸਰੀਰ ਵਿਚ ਹੈ, ਜੋ ਮਨੁੱਖ ਖੋਜ ਕਰਦਾ ਹੈ ਉਹ ਉਸ ਨੂੰ ਲੱਭ ਲੈਂਦਾ ਹੈ, ਜੇ ਸਤਿਗੁਰੂ ਮਿਲ ਪਏ ਤਾਂ (ਅੰਦਰ ਹੀ) ਦਰਸ਼ਨ ਕਰਾ ਦੇਂਦਾ ਹੈ ।੨।੧।

**ਨੋਟ :**—ਮੂਰਤੀ-ਪੂਜਾ ਦੇ ਘੁੱਪ ਹਨੇਰੇ ਵਿਚ ਕਿਤੇ ਟਾਵੇਂ ਟਾਵੇਂ ਪ੍ਰਭੂ-ਸਿਮਰਨ ਦੀ ਇਹ ਲੋ ਹੋ ਰਹੀ ਸੀ । ਸਤਿਗੁਰੂ ਨਾਨਕ ਦੇਵ ਜੀ ਨੇ ਭਾਰਤ ਦੇ ਸਾਰੇ ਉਹ ਅਸਥਾਨ ਫਿਰ ਕੇ ਵੇਖੇ ਜੋ ਧਰਮ-ਪ੍ਰਚਾਰ ਦਾ ਸੋਮਾ ਅਖਵਾਂਦੇ ਸਨ । ਇਹ ਭਗਤ ਆਪੋ ਆਪਣੇ ਵਤਨ ਵਿਚ ਬੈਠੇ ਕੁਰਾਹੇ ਜਾ ਰਹੇ ਬੰਦਿਆਂ ਨੂੰ ਪ੍ਰਭੂ-ਭਗਤੀ ਦਾ ਚਾਨਣ ਦੇਣ ਦੇ ਜਤਨ ਕਰਦੇ ਰਹੇ । ਇਹ ਹੋ ਨਹੀਂ ਸੀ ਸਕਦਾ ਕਿ ਰੱਬੀ ਨੂਰ ਦੇ ਆਸ਼ਿਕ ਸਤਿਗੁਰੂ ਜੀ ਦੀਆਂ ਨਜ਼ਰਾਂ ਤੋਂ ਉਹ ਚਾਨਣ, ਜਿਸ ਨੂੰ ਉਹ ਆਪ ਪਿਆਰ ਕਰਨ ਵਾਲੇ ਸਨ, ਉਹਲੇ ਰਹਿ ਜਾਂਦਾ, ਜਦੋਂ ਕਿ ਉਹ ਸਾਰੇ ਭਾਰਤ ਵਿਚ ਇਹੀ ਚਾਨਣ ਅਪੜਾਣ ਲਈ ਪੂਰੇ ਅੱਠ ਸਾਲ ਕਈ ਔਖ ਸਹਾਰ ਸਹਾਰ ਕੇ ਫਿਰਦੇ ਰਹੇ ।

**ਨੋਟ :**—ਇਸ ਸ਼ਬਦ ਵਿਚ ਭਗਤ ਪੀਪਾ ਜੀ ਮੂਰਤੀ-ਪੂਜਾ ਦਾ ਖੰਡਨ ਕਰਦੇ ਹਨ ਤੇ ਆਖਦੇ ਹਨ ਕਿ ਮੰਦਰ ਵਿਚ ਅਸਥਾਪਨ ਕੀਤੇ ਦੇਵਤੇ ਨੂੰ ਧੂਪ, ਦੀਵੇ ਤੇ ਨਈਵੇਦ ਪੱਤ੍ਰ ਆਦਿਕਾਂ ਦੀ ਭੇਟ ਰੱਖ ਕੇ ਪੂਜਣ ਦੇ ਥਾਂ ਸਰੀਰ-ਮੰਦਰ ਵਿਚ ਵੱਸਦੇ ਰਾਮ ਨੂੰ ਸਿਮਰੋ ।

ਹਰੇਕ ਸ਼ਬਦ ਦਾ ਮੁੱਖ ਭਾਵ ‘ਰਹਾਉ’ ਦੀ ਤੁਕ ਵਿਚ ਹੋਇਆ ਕਰਦਾ ਹੈ । ਸੋ, ‘ਰਹਾਉ’ ਦੀ ਤੁਕ ਤੋਂ ਸ਼ੁਰੂ ਕੀਤਿਆਂ ਭਗਤ ਪੀਪਾ ਜੀ ਦੇ ਸ਼ਬਦ ਦਾ ਭਾਵ ਇਉਂ ਬਣਦਾ ਹੈ—ਜਿਸ ਮਨੁੱਖ ਦੇ ਸਰੀਰ ਵਿਚ ਰਾਮ ਦੀ ਯਾਦ ਦੀ ਦੁਹਾਈ ਮੱਚ ਜਾਂਦੀ ਹੈ, ਉਹ ਦੇਸ ਦੇਸਾਂਤਰਾਂ ਦੇ ਤੀਰਥਾਂ ਤੇ ਮੰਦਰਾਂ ਵਲ ਭਟਕਣ ਦੇ ਥਾਂ ਰਾਮ ਨੂੰ ਆਪਣੇ ਸਰੀਰ ਵਿਚ ਹੀ ਲੱਭ ਲੈਂਦਾ ਹੈ । ਸੋ, ਉਸ ਰਾਮ ਨੂੰ ਆਪਣੇ ਸਰੀਰ ਦੇ ਅੰਦਰ ਲੱਭੋ, ਇਹੀ ਅਸਲ ਦੇਵਤੇ ਦੀ ਭਾਲ ਹੈ, ਇਹੀ ਅਸਲ ਮੰਦਰ ਹੈ, ਇਹੀ ਅਸਲ ਪੂਜਾ ਹੈ । ਪਰ ਉਸ ਪਰਮ-ਤੱਤ (ਪਰਮਾਤਮਾ) ਨੂੰ ਨਿਰਾ ਆਪਣੇ ਸਰੀਰ ਵਿਚ ਹੀ ਨਾਹ ਸਮਝ ਰੱਖਣਾ, ਸਾਰੇ ਬ੍ਰਹਮੰਡ ਵਿਚ ਭੀ ਉਹੀ ਵੱਸਦਾ ਵੇਖੋ । ਇਹ ਸੂਝ ਸਤਿਗੁਰੂ ਪਾਸੋਂ ਮਿਲਦੀ ਹੈ ।

ਭਗਤ ਜੀ ਨੇ ਇਸ ਸ਼ਬਦ ਵਿਚ ਹੇਠ-ਲਿਖੀਆਂ ਚਾਰ ਗੱਲਾਂ ਤੇ ਜ਼ੋਰ ਦਿੱਤਾ ਹੈ—(੧) ਪਰਮਾਤਮਾ ਦੀ ਯਾਦ, ਸਾਧਾਰਨ ਯਾਦ ਨਹੀਂ ਸਗੋਂ ਪਰਮਾਤਮਾ ਦੀ ਦੁਹਾਈ ਪਰਮਾਤਮਾ ਦੀ ਤੀਬਰ ਯਾਦ; (੨) ਪਰਮਾਤਮਾ ਦੀ ਯਾਦ ਹੀ ਅਸਲੀ ਦੇਵ-ਪੂਜਾ ਹੈ; (੩) ਉਹ ਪਰਮਾਤਮਾ ਹਰੇਕ ਮਨੁੱਖ ਦੇ ਅੰਦਰ ਵੱਸਦਾ ਹੈ, ਸਾਰੀ ਸ੍ਰਿਸ਼ਟੀ ਵਿਚ ਭੀ ਵੱਸਦਾ ਹੈ, ਤੇ ਸਾਰੀ ਸ੍ਰਿਸ਼ਟੀ ਦਾ ਰਚਣਹਾਰਾ ਹੈ; (੪) ਸਤਿਗੁਰੂ ਹੀ ਪਰਮਾਤਮਾ ਨਾਲ ਮਿਲਾਪ ਕਰਾ ਸਕਦਾ ਹੈ ।

ਪਰ ਵਿਰੋਧੀ ਸੱਜਣ ਜੀ ਇਸ ਸ਼ਬਦ ਨੂੰ ਗੁਰਮਤਿ ਦੇ ਉਲਟ ਸਮਝਦੇ ਹੋਏ ਇਸ ਬਾਰੇ ਇਉਂ ਲਿਖਦੇ ਹਨ :—

“ਇਹ ਸ਼ਬਦ ਵੇਦਾਂਤ ਮਤ ਦਾ ਹੈ ਅਰੁ ਗੋਸਾਈਂ ਰਾਮਾਨੰਦ ਜੀ ਦੀ ਰਚਨਾ ਨਾਲ ਮਿਲਦਾ ਜੁਲਦਾ ਹੈ, ਮਾਨੋ, ਦੋਵੇਂ ਸ਼ਬਦ ਇੱਕ ਦੀ ਰਚਨਾ ਹਨ । ਭਗਤ ਜੀ ਕਾਇਆਂ ਵਿਚ ਰੱਬ ਮੰਨਦੇ ਹਨ । ਮੈਂ ਬ੍ਰਹਮ ਹਾਂ (ਅਹੰ ਬ੍ਰਹਮ ਅਸਮੀ) ਦਾ ਸਿੱਧਾਂਤ ਹੈ । ਇਸ ਸ਼ਬਦ ਅੰਦਰ ਪ੍ਰੇਮਾ ਭਗਤੀ ਦਾ ਲੇਸ ਬਿਲਕੁਲ ਨਹੀਂ, ਕੇਵਲ ਗਿਆਨ ਵਿਚਾਰ ਚਰਚਾ ਹੈ । ਵੇਦਾਂਤੀ ਮੂੰਹ ਜ਼ਬਾਨੀ ਲੇਖਾ ਪੱਤਾ ਨਿਬੇੜ ਕੇ ਆਪਣੇ ਆਪ ਨੂੰ ਹੀ ਰੱਬ ਕਲਪਤ ਕਰਦੇ ਹਨ, ਪਰ ਗੁਰਮਤਿ ਅੰਦਰ ਇਸ ਆਸ਼ੇ ਦਾ ਪੂਰਨ ਤੌਰ ਪਰ ਖੰਡਨ ਹੈ । ਵੇਦਾਂਤ ਮਤ ਹਉਮੈ ਹੰਕਾਰ ਦੀ ਗਠੜੀ ਹੈ । ਗੁਰਮਤਿ ਅਤੇ ਵੇਦਾਂਤ ਮਤ ਵਿਚ ਦਿਨ ਰਾਤ ਦਾ ਫ਼ਰਕ ਹੈ ।”

ਸ਼ਬਦ ਦੇ ਵਿਰੁੱਧ ਉਸ ਸੱਜਣ ਜੀ ਨੇ ਦੋ ਇਤਰਾਜ਼ ਕੀਤੇ ਹਨ—(੧) ਇਹ ਸ਼ਬਦ ਵੇਦਾਂਤ ਮਤ ਦਾ ਹੈ, ਭਗਤ ਜੀ ਕਾਇਆਂ ਵਿਚ ਰੱਬ ਮੰਨਦੇ ਹਨ, ‘ਮੈਂ ਬ੍ਰਹਮ ਹਾਂ’ ਦਾ ਸਿੱਧਾਂਤ ਹੈ । (੨) ਇਸ ਸ਼ਬਦ ਅੰਦਰ ਪ੍ਰੇਮਾ ਭਗਤੀ ਦਾ ਲੇਸ ਬਿਲਕੁਲ ਨਹੀਂ ।

ਇਤਰਾਜ਼ ਕਰਨ ਵਾਲੇ ਸੱਜਣ ਜੀ ਨੇ ਇਤਰਾਜ਼ ਕਰਨ ਵਿਚ ਕੁਝ ਕਾਹਲੀ ਕਰ ਵਿਖਾਈ ਹੈ । ਇਹਨਾਂ ਨੂੰ ਤਾਂ ‘ਪ੍ਰੇਮਾ ਭਗਤੀ ਦਾ ਲੇਸ’ ਭੀ ਨਹੀਂ ਲੱਭਾ, ਪਰ ਭਗਤ ਜੀ ਨੇ ‘ਰਹਾਉ’ ਦੀ ਤੁਕ ਵਿਚ ਸ਼ਬਦ ਦਾ ਮੁੱਖ ਭਾਵ ਹੀ ਇਹ ਆਖਿਆ ਹੈ ਕਿ ਮੰਦਰ ਵਿਚ ਜਾ ਕੇ ਮੂਰਤੀ-ਪੂਜਾ ਕਰਨ ਦੇ ਥਾਂ ਆਪਣੇ ਸਰੀਰ ਦੇ ਅੰਦਰ “ਰਾਮ ਕੀ ਦੁਹਾਈ” ਮਚਾ ਦਿਉ, ਇਤਨੀ ਤੀਬਰ ਯਾਦ ਵਿਚ ਜੁੜੋ ਕਿ ਕਿਸੇ ਅਨ-ਪੂਜਾ ਦਾ ਫੁਰਨਾ ਉੱਠੇ ਹੀ ਨਾਹ, ਅੰਦਰ ਰਾਮ ਹੀ ਰਾਮ ਦੀ ਲਿਵ ਬਣ ਜਾਏ ।

ਇਤਰਾਜ਼ ਕਰਨ ਵਾਲੇ ਸੱਜਣ ਜੀ ਨੂੰ ਇਥੇ ਵੇਦਾਂਤ ਮਤ ਦਿੱਸਿਆ ਹੈ, ਪਰ ਭਗਤ ਜੀ ਨੇ ਆਪਣੇ ਰੱਬ ਬਾਰੇ ਤਿੰਨ ਗੱਲਾਂ ਸਾਫ਼ ਆਖੀਆਂ ਹਨ—ਉਹ ਰੱਬ ਮਨੁੱਖਾ ਸਰੀਰ ਵਿਚ ਵੱਸਦਾ ਹੈ, ਉਹ ਪ੍ਰਭੂ ਸਾਰੇ ਬ੍ਰਹਮੰਡ ਵਿਚ ਵੱਸਦਾ ਹੈ, ਤੇ ਉਹ ਪਰਮਾਤਮਾ “ਪਰਮ ਤਤੁ” ਹੈ, ਭਾਵ ਸਾਰੀ ਰਚਨਾ ਦਾ ਮੂਲ-ਕਾਰਨ ਹੈ, ਬ੍ਰਹਮੰਡ ਵਿਚ ਨਿਰਾ ਵੱਸਦਾ ਹੀ ਨਹੀਂ ਹੈ, ਬ੍ਰਹਮੰਡ ਨੂੰ ਬਨਾਣ ਵਾਲਾ ਭੀ ਹੈ ।

ਚੰਗਾ ਹੋਵੇ ਜੇ ਅਸੀਂ ਕਿਸੇ ਪੱਖ-ਪਾਤ ਵਿਚ ਆ ਕੇ ਕਾਹਲੀ ਨਾਲ ਮੂੰਹ ਨਾਹ ਮੋੜਦੇ ਜਾਈਏ । ਸਮਾ ਦੇ ਕੇ ਸਹਿਜੇ ਸਹਿਜੇ ਸਾਂਝ ਪਾਓ, ਇਸ ਸ਼ਬਦ ਵਿਚ ਤੇ ਗੁਰਮਤਿ ਵਿਚ ਕੋਈ ਫ਼ਰਕ ਨਹੀਂ ਦਿੱਸੇਗਾ ।

## ਧੰਨਾ

ਗੋਪਾਲ ਤੇਰਾ ਆਰਤਾ ॥ ਜੋ ਜਨ ਤੁਮਰੀ ਭਗਤਿ ਕਰੰਤੇ ਤਿਨ ਕੇ ਕਾਜ ਸਵਾਰਤਾ ॥੧॥ ਰਹਾਉ ॥ ਦਾਲਿ ਸੀਧਾ ਮਾਗਉ ਘੀਉ ॥ ਹਮਰਾ ਖੁਸੀ ਕਰੈ ਨਿਤ ਜੀਉ ॥ ਪਨੀਆ ਛਾਦਨੁ ਨੀਕਾ ॥ ਅਨਾਜੁ ਮਗਉ ਸਤ ਸੀ ਕਾ ॥੧॥ ਗਉ ਭੈਸ ਮਗਉ ਲਾਵੇਰੀ ॥ ਇਕ ਤਾਜਨਿ ਤੁਰੀ ਚੰਗੇਰੀ ॥ ਘਰ ਕੀ ਗੀਹਨਿ ਚੰਗੀ ॥ ਜਨੁ ਧੰਨਾ ਲੇਵੈ ਮੰਗੀ ॥੨॥੪॥ {ਪੰਨਾ ੬੯੫}

**ਪਦ ਅਰਥ :**—ਆਰਤਾ—ਲੋੜਵੰਦਾ, ਦੁਖੀਆ, ਮੰਗਤਾ {Skt. ਆਰੀ} ।੧। ਰਹਾਉ।

ਸੀਧਾ—ਆਟਾ । ਮਾਗਉ—ਮੰਗਦਾ ਹਾਂ । ਜੀਉ—ਜਿੰਦ, ਮਨ । ਪਨੀਆ—ਜੁੱਤੀ {Skt. ਤਪਾਜ਼} । ਛਾਦਨੁ—ਕਪੜਾ । ਨੀਕਾ—ਸੋਹਣਾ । ਸਤ ਸੀ ਕਾ ਅਨਾਜ—ਸੱਤ ਸੀਆਂ ਵਾਲਾ ਅੰਨ, ਉਹ ਅੰਨ ਜੋ ਪੈਲੀ ਨੂੰ ਸੱਤ ਵਾਰੀ ਵਾਹ ਕੇ ਪੈਦਾ ਕੀਤਾ ਹੋਵੇ ।੧।

ਲਾਵੇਰੀ—ਦੁੱਧ ਦੇਣ ਵਾਲੀ । ਤਾਜਨਿ ਤੁਰੀ—ਅਰਬੀ ਘੋੜੀ । ਗੀਹਨਿ—{Skt. ਗ੍ਰਹਿਣੀ} ਇਸੜੀ । ਮੰਗੀ—ਮੰਗ, ਮੰਗ ਕੇ ।੨।

**ਅਰਥ :**—ਹੇ ਪ੍ਰਿਥਵੀ ਦੇ ਪਾਲਣ ਵਾਲੇ ਪ੍ਰਭੂ ! ਮੈਂ ਤੇਰੇ ਦਰ ਦਾ ਮੰਗਤਾ ਹਾਂ (ਮੇਰੀਆਂ ਲੋੜਾਂ ਪੂਰੀਆਂ ਕਰ); ਜੋ ਜੋ ਮਨੁੱਖ ਤੇਰੀ ਭਗਤੀ ਕਰਦੇ ਹਨ ਤੂੰ ਉਹਨਾਂ ਦੇ ਕੰਮ ਸਿਰੇ ਚਾੜ੍ਹਦਾ ਹੈਂ ।੧। ਰਹਾਉ।

ਮੈਂ (ਤੇਰੇ ਦਰ ਤੋਂ) ਦਾਲ, ਆਟਾ ਤੇ ਘਿਉ ਮੰਗਦਾ ਹਾਂ, ਜੋ ਮੇਰੀ ਜਿੰਦ ਨੂੰ ਨਿੱਤ ਸੁਖੀ ਰੱਖੇ, ਜੁੱਤੀ ਤੇ ਸੋਹਣਾ ਕੱਪੜਾ ਭੀ ਮੰਗਦਾ ਹਾਂ, ਤੇ ਸੱਤਾਂ ਸੀਆਂ ਦਾ ਅੰਨ ਭੀ (ਤੈਥੋਂ ਹੀ) ਮੰਗਦਾ ਹਾਂ ।੧।

ਹੇ ਗੋਪਾਲ ! ਮੈਂ ਗਾਂ ਮਹਿੰ ਲਵੇਰੀ (ਭੀ) ਮੰਗਦਾ ਹਾਂ, ਤੇ ਇਕ ਚੰਗੀ ਅਰਬੀ ਘੋੜੀ ਭੀ ਚਾਹੀਦੀ ਹੈ । ਮੈਂ ਤੇਰਾ ਦਾਸ ਧੰਨਾ ਤੈਥੋਂ ਮੰਗ ਕੇ ਘਰ ਦੀ ਚੰਗੀ ਇਸੜੀ ਭੀ ਲੈਂਦਾ ਹਾਂ ।੨।੧।

**ਨੋਟ :**—ਸੰਸਕ੍ਰਿਤ ਲਫਜ਼ ‘ਆਰਤ’ {ਆਰੀ} ਦਾ ਅਰਥ ਹੈ ‘ਦੁਖੀਆ, ਲੋੜਵੰਦ’ । ‘ਰਹਾਉ’ ਦੀ ਤੁਕ ਅਤੇ ਬਾਕੀ ਦੇ ਸਾਰੇ ਸ਼ਬਦ ਨੂੰ ਗੁਰੂ ਨਾਲ ਪੜ੍ਹਿਆਂ ਭੀ ਇਹੀ ਗੱਲ ਸਿੱਧ ਹੁੰਦੀ ਹੈ ਕਿ ਪ੍ਰਭੂ ਦੇ ਦਰ ਤੋਂ ਰੋਜ਼ਾਨਾ ਜੀਵਨ ਦੀਆਂ ਲੋੜਾਂ ਹੀ ਮੰਗ ਰਹੇ ਹਨ । ਲਫਜ਼ “ਗੋਪਾਲ”—ਵਿਚ ਭੀ ਇਹੀ ਇਸ਼ਾਰਾ ਮਿਲਦਾ ਹੈ (ਭਾਵ, ਧਰਤੀ ਨੂੰ ਪਾਲਣ ਵਾਲਾ) ।

ਪਰ ਚੂੰਕਿ ਲਫਜ਼ ‘ਆਰਤੀ’ ਨਾਲ ਲਫਜ਼ ‘ਆਰਤਾ’ ਮਿਲਦਾ ਜੁਲਦਾ ਹੈ, ਇਸ ਵਾਸਤੇ ਇਸ ਸ਼ਬਦ ਨੂੰ ਭੀ ‘ਆਰਤੀ’ ਵਾਲੇ ਸ਼ਬਦਾਂ ਦੇ ਨਾਲ ਹੀ ਧਨਾਸਰੀ ਰਾਗ ਵਿਚ ਦਰਜ ਕੀਤਾ ਗਿਆ ਹੈ, ਉਂਵ ‘ਆਰਤੀ’ ਬਾਰੇ ਇਸ ਵਿਚ ਕੋਈ ਜ਼ਿਕਰ ਨਹੀਂ ਹੈ, ਕਿਉਂਕਿ ‘ਆਰਤੀ’ ਵਿਚ ਫੁੱਲ, ਦੀਵੇ ਆਦਿਕ ਦਾ ਹੋਣਾ ਜ਼ਰੂਰੀ ਹੈ ।

**ਨੋਟ :**—ਭਗਤ-ਬਾਣੀ ਨੂੰ ਗੁਰਮਤਿ ਦੇ ਵਿਰੁੱਧ ਸਮਝਣ ਵਾਲਾ ਵੀਰ ਭਗਤ ਧੰਨਾ ਜੀ ਬਾਰੇ ਇਉਂ ਲਿਖਦਾ ਹੈ—“ਭਗਤ ਧੰਨਾ ਜੀ ਦੇ ਪਿਤਾ ਦਾ ਨਾਮ ਮਾਹੀ ਸੀ । ਇਹਨਾਂ ਦਾ ਵਤਨ ਇਲਾਕਾ ਮਾਰਵਾੜ ਸੀ । ਆਪ ਮਮੂਲੀ ਜ਼ਿਮੀਦਾਰ ਸਨ । ਕਿਸੇ ਬ੍ਰਾਹਮਣ ਪਾਸੋਂ ਸਾਲਗਰਾਮ ਲੈ ਕੇ ਪੂਜਾ ਕਰਨ ਲੱਗਾ । ਜਦੋਂ ਕੁਝ ਫਲ ਪਰਾਪਤ ਨਾਹ ਹੋਇਆ, ਅੰਤ ਉਸੀ ਬ੍ਰਾਹਮਣ ਨੂੰ ਜਾ ਕੇ ਸਾਲਗਰਾਮ ਮੋੜ ਦਿੱਤਾ । ਕਹਿਣ ਲੱਗਾ ਕਿ ਸਾਲਗਰਾਮ ਮੇਰੇ ਨਾਲ ਗੁੱਸੇ ਹੈ, ਮੇਰੀ ਰੋਟੀ ਨਹੀਂ ਖਾਂਦਾ । ਬ੍ਰਾਹਮਣ ਨੇ ਅਸਲ ਗੱਲ ਦੱਸੀ ਕਿ ਭਾਈ ! ਇਹ ਤਾਂ ਪੱਥਰ ਹੈ, ਇਹ ਖਾਂਦਾ ਪੀਂਦਾ ਕੁਝ ਨਹੀਂ, ਰੱਬ ਤਾਂ ਹੋਰ ਹੈ ।

“ਇਸ ਗੱਲ ਦਾ ਅਸਰ ਧੰਨਾ ਜੀ ਦੇ ਦਿਲ ਉੱਤੇ ਕਾਫੀ ਹੋਇਆ । ਆਖਰ ਆਪ ਰਾਮਾਨੰਦ ਜੀ ਦੀ ਮੰਡਲੀ ਨਾਲ ਰਲ ਗਏ । ਇਹਨਾਂ ਦੇ ਸੰਬੰਧ ਦੇ ਵਿਚ ਕਈ ਅਣਬਣ ਜਿਹੀਆਂ ਕਥਾਵਾਂ ਹਨ ਕਿ ਆਪ ਰੱਬ ਨਾਲ ਗੱਲਾਂ ਕੀਤਾ ਕਰਦੇ ਸੀ, ਤੇ ਉਸ ਪਾਸੋਂ ਪਸ਼ੂ ਚਰਾਉਂਦੇ ।”

ਇਸ ਸ਼ਬਦ ਬਾਰੇ ਵਿਰੋਧੀ ਸੱਜਣ ਜੀ ਲਿਖਦੇ ਹਨ :—ਉਕਤ ਸ਼ਬਦ ਅੰਦਰ ਭਗਤ ਜੀ ਨੇ ਆਪਣੇ ਗੁਰੂ ਤੋਂ ਗਊ, ਇਸਤ੍ਰੀ, ਘੋੜੀ ਆਦਿ ਮੰਗਾਂ ਮੰਗੀਆਂ ਹਨ । ਇਸ ਕਿਸਮ ਦਾ ਇਕ ਸ਼ਬਦ ਕਬੀਰ ਜੀ ਨੇ ਭੀ ਲਿਖਿਆ ਹੈ । ਇਹ ਸ਼ਬਦ ਉਸੀ ਦਾ ਅਨੁਵਾਦ ਰੂਪ ਹੈ, ਪਰ ਇਹ ਸਿੱਧਾਂਤ ਗੁਰਮਤ ਸਿੱਧਾਂਤ ਦੀ ਵਿਰੋਧਤਾ ਕਰਦਾ ਹੈ । ਸਤਿਗੁਰੂ ਸਾਹਿਬਾਨ ਦਾ ਸਿੱਧਾਂਤ ਇਹ ਹੈ :—

ਸਿਰਿ ਸਿਰਿ ਰਿਜਕੁ ਸੰਬਾਹੇ ਠਾਕੁਰੁ, ਕਾਹੇ ਮਨ ਭਉ ਕਰਿਆ ॥  
ਕਾਹੇ ਰੇ ਮਨ ਚਿਤਵਹਿ ਉਦਮੁ, ਜਾ ਆਹਰਿ ਹਰਿ ਜੀਉ ਪਰਿਆ ॥  
ਸੈਲ ਪਥਰ ਮਹਿ ਜੰਤ ਉਪਾਏ ਤਾ ਕਾ ਰਿਜਕੁ ਆਗੈ ਕਰਿ ਧਰਿਆ ॥

{ਗੁਜਰੀ ਮ: ੫}

ਅਕਾਲ ਪੁਰਖ ਅਣਮੰਗਿਆਂ ਰੋਜ਼ੀ ਦਹਿੰਦ ਹੈ । ਪਰੰਤੂ ਉੱਦਮ ਦੇ ਸਾਧਨ ਕਰਨੇ ਮਾਨੁੱਖੀ ਪਰਮ ਧਰਮ ਹੈ ।

ਪਰ ਜਿਸ ਸ਼ਬਦ ਦਾ ਹਵਾਲਾ ਵਿਰੋਧੀ ਸੱਜਣ ਜੀ ਨੇ ਦਿੱਤਾ ਹੈ, ਉਸ ਵਿਚ ਤਾਂ ਰੋਜ਼ੀ ਦੇ ਤੌਖਲੇ ਕਰਨ ਵੱਲੋਂ ਰੋਕਿਆ ਹੈ । ਇਹ ਤਾਂ ਕਿਤੇ ਭੀ ਨਹੀਂ ਕਿਹਾ ਗਿਆ ਕਿ ਪਰਮਾਤਮਾ ਦੇ ਦਰ ਤੋਂ ਮੰਗਣਾ ਕੁਝ ਭੀ ਨਹੀਂ । ਇਹ ਤਾਂ ਠੀਕ ਹੈ ਕਿ ਉਹ ਅਣ-ਮੰਗਿਆ ਦਾਨ ਦੇਂਦਾ ਹੈ । ਪਰ ਫਿਰ ਭੀ ਉਸ ਦੇ ਦਰ ਤੋਂ ਦੁਨੀਆਵੀ ਚੀਜ਼ਾਂ ਮੰਗਣ ਦੀ ਮਨਾਹੀ ਕਿਤੇ ਨਹੀਂ ਕੀਤੀ ਗਈ । ਸਗੋਂ ਅਨੇਕਾਂ ਐਸੇ ਸ਼ਬਦ ਮਿਲਦੇ ਹਨ, ਜਿਨ੍ਹਾਂ ਦੀ ਰਾਹੀਂ ਪਰਮਾਤਮਾ ਦੇ ਦਰ ਤੋਂ ਦੁਨੀਆਵੀ ਮੰਗਾਂ ਭੀ ਮੰਗੀਆਂ ਗਈਆਂ ਹਨ । ਹਾਂ, ਇਹ ਹੁਕਮ ਕੀਤਾ ਗਿਆ ਹੈ ਕਿ ਦਾਤਾਰ ਪ੍ਰਭੂ ਤੋਂ ਬਿਨਾ ਕਿਸੇ ਹੋਰ ਦੇ ਦਰ ਤੋਂ ਨਾਹ ਮੰਗੋ ।

“ਮਾਂਗਉ ਰਾਮ ਤੇ ਸਭਿ ਥੋਕ ॥

ਮਾਨੁਖ ਕਉ ਜਾਚਤ ਸੁਮੁ ਪਾਈਐ, ਪ੍ਰਭ ਕੈ ਸਿਮਰਨਿ ਮੋਖ ॥ਰਹਾਉ ॥੫੦॥”

{ਧਨਾਸਰੀ ਮ: ੫}

“ਮੈ ਤਾਣੁ ਦੀਬਾਣੁ ਤੂ ਹੈ ਮੇਰੇ ਸੁਆਮੀ, ਮੈ ਤੁਧੁ ਆਗੈ ਅਰਦਾਸਿ ॥

ਮੈ ਹੋਰੁ ਥਾਉ ਨਾਹੀ ਜਿਸੁ ਪਹਿ ਕਰਉ ਬੇਨੰਤੀ, ਮੇਰਾ ਦੁਖੁ ਸੁਖੁ ਤੁਧ ਹੀ ਪਾਸਿ ॥੨॥੧॥੧੨॥”

{ਸੂਹੀ ਮ: ੪}

ਸਿੱਖ ਦੀ ਸਰਧਾ ਤਾਂ ਇਹ ਹੈ ਕਿ ਦੁਨੀਆ ਦਾ ਹਰੇਕ ਕਾਰ-ਵਿਹਾਰ ਸ਼ੁਰੂ ਕਰਨ ਲੱਗਿਆਂ ਉਸ ਦੀ ਸਫਲਤਾ ਵਾਸਤੇ ਪ੍ਰਭੂ-ਦਰ ਤੇ ਅਰਦਾਸਿ ਕਰਨੀ ਹੈ । ਸਿੱਖ ਵਿਦਿਆਰਥੀ ਇਮਤਿਹਾਨ ਦੇਣ ਜਾ ਰਿਹਾ ਹੈ, ਤੁਰਨ ਲੱਗਿਆਂ ਅਰਦਾਸਿ ਕਰੇ । ਸਿੱਖ ਸਫ਼ਰ ਵਿਚ ਚੱਲਿਆ ਹੈ, ਅਰਦਾਸਿ ਕਰ ਕੇ ਤੁਰੇ । ਸਿੱਖ ਆਪਣਾ ਰਿਹਾਇਸ਼ੀ ਮਕਾਨ ਬਣਵਾਣ ਲੱਗਾ ਹੈ, ਨੀਂਹ ਰੱਖਣ ਵੇਲੇ ਪਹਿਲਾਂ ਅਰਦਾਸਿ ਕਰੇ । ਹਰੇਕ ਦੁਖ ਸੁਖ ਵੇਲੇ ਸਿੱਖ ਅਰਦਾਸਿ ਕਰੇ । ਜਦੋਂ ਕੋਈ ਰੋਗ ਆਦਿਕ ਬਿਪਤਾ ਪ੍ਰਭੂ ਦੀ ਮਿਹਰ ਨਾਲ ਦੂਰ ਹੁੰਦੀ ਹੈ, ਤਦੋਂ ਭੀ ਸਿੱਖ ਸ਼ੁਕਰਾਨੇ ਵਜੋਂ ਅਰਦਾਸਿ ਕਰੇ । ਕੀ ਇਹ ਸਾਰਾ ਉੱਦਮ ਗੁਰਮਤਿ ਦੇ ਵਿਰੁੱਧ ਹੈ ? ਬਾਣੀ ਵਿਚ ਹੁਕਮ ਤਾਂ ਇਹੀ ਹੈ :—

ਕੀਤਾ ਲੋੜੀਐ ਕੰਮੁ, ਸੁ ਹਰਿ ਪਹਿ ਆਖੀਐ ॥

ਕਾਰਜੁ ਦੇਇ ਸਵਾਰਿ, ਸਤਿਗੁਰ ਸਚੁ ਸਾਖੀਐ ॥੨੦॥

{ਸਿਰੀ ਰਾਗ ਕੀ ਵਾਰ}

????????????????????????????????????

ੴ ਸਤਿਗੁਰ ਪ੍ਰਸਾਦਿ ॥

ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੈ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥ {ਪੰਨਾ ੬੯੬}

**ਪਦ ਅਰਥ :**—ਹੀਅਰੈ—ਹਿਰਦੇ ਵਿਚ । ਗੁਰਿ—ਗੁਰੂ ਨੇ । ਮੇਰੈ ਮਾਥਾ—ਮੇਰੈ ਮਾਥੈ, ਮੇਰੇ ਮੱਥੇ ਉੱਤੇ । ਕਿਲਬਿਖ—ਪਾਪ । ਰਿਨੁ—ਕਰਜ਼ਾ, ਵਿਕਾਰਾਂ ਦਾ ਭਾਰ ।੧।

ਮਨ—ਹੇ ਮਨ ! ਸਭਿ—ਸਾਰੇ । ਅਰਥਾ—ਪਦਾਰਥ । ਦ੍ਰਿੜਾਇਆ—ਪੱਕਾ ਕਰ ਦਿੱਤਾ । ਬਿਰਥਾ—ਵਿਅਰਥ । ਰਹਾਉ ।

ਮੂੜ—ਮੂਰਖ । ਮਨਮੁਖ—ਆਪਣੇ ਮਨ ਦੇ ਪਿੱਛੇ ਤੁਰਨ ਵਾਲੇ । ਤੇ—ਉਹ {ਬਹੁ-ਵਚਨ} । ਸਾਧੂ—ਗੁਰੂ । ਅਕਥਾ—ਨਿਸਫਲ, ਅਕਾਰਥ ।੨।

ਪਗ—ਪੈਰ, ਚਰਨ । ਸਫਲਿਓ—ਕਾਮਯਾਬ । ਸਨਾਥਾ—ਖਸਮ ਵਾਲੇ । ਮੋ ਕਉ—ਮੈਨੂੰ । ਕਉ—ਨੂੰ । ਕੀਜੈ—ਬਣਾ ਲੈ । ਜਗੰਨਾਥਾ—ਹੇ ਜਗਤ ਦੇ ਨਾਥ ! ।੩।

ਕਿਉ—ਕਿਵੇਂ ? ਚਾਲਹ—ਅਸੀ ਚੱਲੀਏ । ਮਾਰਗਿ—ਰਸਤੇ ਉਤੇ । ਪੰਥਾ—ਪੰਥਿ, ਰਸਤੇ ਉਤੇ । ਗੁਰ—ਹੇ ਗੁਰੂ ! ਅੰਚਲੁ—ਪੱਲਾ । ਮਿਲੰਥਾ—ਮਿਲ ਕੇ ।੪।

**ਅਰਥ :**—ਹੇ ਮੇਰੇ ਮਨ ! (ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ) । (ਹੇ ਮਨ ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ । ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ । ਰਹਾਉ ।

(ਹੇ ਭਾਈ ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ । (ਹੇ ਭਾਈ ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ ।੧।

ਹੇ ਭਾਈ ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ (ਦੀ ਸਰਨ) ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ । ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਅਰਥ ਚਲਾ ਜਾਂਦਾ ਹੈ ।੨।

ਹੇ ਭਾਈ ! ਜੇਹੜੇ ਮਨੁੱਖ ਗੁਰੂ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ । ਹੇ ਹਰੀ ! ਹੇ ਜਗਤ ਦੇ ਨਾਥ ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ ।੩।

ਹੇ ਗੁਰੂ ! ਅਸੀ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ । ਹੇ ਦਾਸ ਨਾਨਕ ! (ਆਖ—) ਹੇ ਗੁਰੂ ! ਸਾਨੂੰ ਅੰਨ੍ਹਿਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ ।੪।੧।

ਜੈਤਸਰੀ ਮਹਲਾ ੪ ॥ ਹੀਰਾ ਲਾਲੁ ਅਮੋਲਕੁ ਹੈ ਭਾਰੀ ਬਿਨੁ ਗਾਹਕੁ ਮੀਕਾ ਕਾਖਾ ॥ ਰਤਨ ਗਾਹਕੁ ਗੁਰੁ ਸਾਧੂ ਦੇਖਿਓ ਤਬ ਰਤਨੁ ਬਿਕਾਨੋ ਲਾਖਾ ॥੧॥ ਮੇਰੈ ਮਨਿ ਗੁਪਤ ਹੀਰੁ ਹਰਿ ਰਾਖਾ ॥ ਦੀਨ ਦਇਆਲਿ ਮਿਲਾਇਓ ਗੁਰੁ ਸਾਧੂ ਗੁਰਿ ਮਿਲਿਐ ਹੀਰੁ ਪਰਾਖਾ ॥ ਰਹਾਉ ॥ ਮਨਮੁਖ ਕੋਠੀ ਅਗਿਆਨੁ ਅੰਧੇਰਾ ਤਿਨ ਘਰਿ ਰਤਨੁ ਨ ਲਾਖਾ ॥ ਤੇ ਉਝੜਿ ਭਰਮਿ ਮੁਏ ਗਾਵਾਰੀ ਮਾਇਆ ਭੁਅੰਗ ਬਿਖੁ ਚਾਖਾ ॥੨॥ ਹਰਿ ਹਰਿ ਸਾਧ ਮੇਲਹੁ ਜਨ ਨੀਕੇ ਹਰਿ ਸਾਧੂ ਸਰਣਿ ਹਮ ਰਾਖਾ ॥ ਹਰਿ ਅੰਗੀਕਾਰੁ ਕਰਹੁ ਪ੍ਰਭ ਸੁਆਮੀ ਹਮ ਪਰੇ ਭਾਗਿ ਤੁਮ ਪਾਖਾ ॥੩॥ ਜਿਹਵਾ ਕਿਆ ਗੁਣ ਆਖਿ ਵਖਾਣਹੁ ਤੁਮ ਵਡ ਅਗਮ ਵਡ ਪੁਰਖਾ ॥ ਜਨ ਨਾਨਕ ਹਰਿ ਕਿਰਪਾ ਧਾਰੀ ਪਾਖਾਣੁ ਡੁਬਤ ਹਰਿ ਰਾਖਾ ॥੪॥੨॥ {ਪੰਨਾ ੬੬੬}



**ਪਦ ਅਰਥ :-**ਅਮੋਲਕੁ—ਦੁਨੀਆ ਦਾ ਕੋਈ ਭੀ ਪਦਾਰਥ ਜਿਸ ਦੇ ਬਰਾਬਰ ਕੀਮਤੀ ਨਾਹ ਹੋ ਸਕੇ । ਸੀਕਾ—ਬਰਾਬਰ । ਕਾਖਾ—ਕੱਖ । ਲਾਖਾ—ਲੱਖਾਂ ਰੁਪਇਆਂ ਤੋਂ ।੧।

ਮਨਿ—ਮਨ ਵਿਚ । ਗੁਪਤ—ਗੁੱਝਾ । ਹੀਰੁ—ਹੀਰਾ । ਰਾਖਾ—ਰੱਖਿਆ ਹੋਇਆ ਸੀ । ਦਇਆਲਿ—ਦਇਆਲ ਨੇ । ਗੁਰਿ ਮਿਲਿਐ—ਗੁਰੂ ਮਿਲਣ ਨਾਲ । ਪਰਾਖਾ—ਪਰਖ ਲਿਆ । ਰਹਾਉ ।

ਕੋਠੀ—ਹਿਰਦੇ ਵਿਚ । ਅਗਿਆਨੁ—ਆਤਮਕ ਜੀਵਨ ਵਲੋਂ ਬੇ-ਸਮਝੀ । ਘਰਿ—ਹਿਰਦੇ ਵਿਚ । ਨ ਲਾਖਾ—ਨਾਹ ਲਖਿਆ । ਉਝੜਿ—ਉਜਾੜ ਵਿਚ, ਕੁਰਾਹੇ । ਭਰਮਿ—ਭਟਕਣਾ ਵਿਚ । ਤੇ—ਉਹ (ਬਹੁ-ਵਚਨ) । ਮੁਏ—ਆਤਮਕ ਮੌਤੇ ਮਰ ਗਏ । ਭੁਅੰਗ—ਸੱਪ । ਬਿਖੁ—ਜ਼ਹਰ ।੨।

ਹਰਿ—ਹੇ ਹਰੀ ! ਨੀਕੇ ਸਾਧ—ਚੰਗੇ ਸੰਤ ਜਨ । ਸਾਧੂ—ਗੁਰੂ । ਰਾਖਾ—ਰੱਖ । ਅੰਗੀਕਾਰੁ—ਮਦਦ । ਪ੍ਰਭ—ਹੇ ਪ੍ਰਭੂ ! ਪਾਖਾ—ਪੱਖ, ਸਰਨ । ਭਾਗਿ—ਭੱਜ ਕੇ ।੩।

ਵਖਾਣਹ—ਅਸੀ ਬਿਆਨ ਕਰੀਏ । ਅਗਮ—ਅਪਹੁੰਚ । ਪਾਖਾਣ—ਪੱਥਰ । ਰਾਖਾ—ਰੱਖ ਲਿਆ ।੪।

**ਅਰਥ :-**ਹੇ ਭਾਈ ! ਮੇਰੇ ਮਨ ਵਿਚ ਪਰਮਾਤਮਾ ਨੇ ਆਪਣਾ ਨਾਮ-ਹੀਰਾ ਲੁਕਾ ਕੇ ਰੱਖਿਆ ਹੋਇਆ ਸੀ । ਦੀਨਾਂ ਉਤੇ ਦਇਆ ਕਰਨ ਵਾਲੇ ਉਸ ਹਰੀ ਨੇ ਮੈਨੂੰ ਗੁਰੂ ਮਿਲਾ ਦਿੱਤਾ । ਗੁਰੂ ਮਿਲਣ ਨਾਲ ਮੈਂ ਉਹ ਹੀਰਾ ਪਰਖ ਲਿਆ (ਮੈਂ ਉਸ ਹੀਰੇ ਦੀ ਕਦਰ ਸਮਝ ਲਈ) । ਰਹਾਉ ।

ਹੇ ਭਾਈ ! ਪਰਮਾਤਮਾ ਦਾ ਨਾਮ ਬੜਾ ਹੀ ਕੀਮਤੀ ਹੀਰਾ ਹੈ ਲਾਲ ਹੈ, ਪਰ ਗਾਹਕ ਤੋਂ ਬਿਨਾ ਇਹ ਹੀਰਾ ਕੱਖ ਵਰਗਾ ਹੋਇਆ ਪਿਆ ਹੈ । ਜਦੋਂ ਇਸ ਰਤਨ ਦਾ ਗਾਹਕ ਗੁਰੂ ਮਿਲ ਪਿਆ, ਤਦੋਂ ਇਹ ਰਤਨ ਲੱਖੀਂ ਰੁਪਈਂ ਵਿਕਣ ਲੱਗ ਪਿਆ ।੧।

ਹੇ ਭਾਈ ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖਾਂ ਦੇ ਹਿਰਦੇ ਵਿਚ ਆਤਮਕ ਜੀਵਨ ਵਲੋਂ ਬੇ-ਸਮਝੀ (ਦਾ) ਹਨੇਰਾ ਪਿਆ ਰਹਿੰਦਾ ਹੈ, (ਤਾਹੀਏਂ) ਉਹਨਾਂ ਨੇ ਆਪਣੇ ਹਿਰਦੇ-ਘਰ ਵਿਚ ਟਿਕਿਆ ਹੋਇਆ ਨਾਮ-ਰਤਨ (ਕਦੇ) ਨਹੀਂ ਵੇਖਿਆ । ਉਹ ਮਨੁੱਖ ਮਾਇਆ-ਸਪਣੀ (ਦੇ ਮੋਹ) ਦਾ ਜ਼ਹਿਰ ਖਾਂਦੇ ਰਹਿੰਦੇ ਹਨ, (ਇਸ ਵਾਸਤੇ) ਉਹ ਮੂਰਖ ਭਟਕਣਾ ਦੇ ਕਾਰਨ ਕੁਰਾਹੇ ਪੈ ਕੇ ਆਤਮਕ ਮੌਤੇ ਮਰੇ ਰਹਿੰਦੇ ਹਨ ।੨।

ਹੇ ਹਰੀ ! ਮੈਨੂੰ ਚੰਗੇ ਸੰਤ ਜਨ ਮਿਲਾ, ਮੈਨੂੰ ਗੁਰੂ ਦੀ ਸਰਨ ਵਿਚ ਰੱਖ । ਹੇ ਪ੍ਰਭੂ ! ਹੇ ਮਾਲਕ ! ਮੇਰੀ ਮਦਦ ਕਰ । ਮੈਂ ਹੋਰ ਪਾਸੇ ਛੱਡ ਕੇ ਤੇਰੀ ਸਰਨ ਆ ਪਿਆ ਹਾਂ ।੩।

ਹੇ ਪ੍ਰਭੂ ! ਤੂੰ ਵੱਡਾ ਪੁਰਖ ਹੈਂ, ਤੂੰ ਅਪਹੁੰਚ ਹੈਂ, ਅਸੀ ਆਪਣੀ ਜੀਭ ਨਾਲ ਤੇਰੇ ਕੇਹੜੇ ਕੇਹੜੇ ਗੁਣ ਆਖ ਕੇ ਦੱਸ ਸਕਦੇ ਹਾਂ ? ਹੇ ਦਾਸ ਨਾਨਕ ! (ਆਖ—) ਜਿਸ ਮਨੁੱਖ ਉਤੇ ਪ੍ਰਭੂ ਮੇਹਰ ਕੀਤੀ, ਉਸ ਪੱਥਰ ਨੂੰ (ਸੰਸਾਰ-ਸਮੁੰਦਰ ਵਿਚ) ਡੁੱਬਦੇ ਨੂੰ ਉਸ ਨੇ ਬਚਾ ਲਿਆ ।੪।੨।

ਜੈਤਸਰੀ ਮਃ ੪ ॥ ਹਮ ਬਾਰਿਕ ਕਛੂਅ ਨ ਜਾਨਹ ਗਤਿ ਮਿਤਿ ਤੇਰੇ ਮੂਰਖ ਮੁਗਧ ਇਆਨਾ ॥ ਹਰਿ ਕਿਰਪਾ ਧਾਰਿ ਦੀਜੈ ਮਤਿ ਉਤਮ ਕਰਿ ਲੀਜੈ ਮੁਗਧੁ ਸਿਆਨਾ ॥੧॥ ਮੇਰਾ ਮਨੁ ਆਲਸੀਆ ਉਘਲਾਨਾ ॥ ਹਰਿ ਹਰਿ ਆਨਿ ਮਿਲਾਇਓ ਗੁਰੁ ਸਾਧੂ ਮਿਲਿ ਸਾਧੂ ਕਪਟ ਖੁਲਾਨਾ ॥ ਰਹਾਉ ॥ ਗੁਰ ਖਿਨੁ ਖਿਨੁ ਪ੍ਰੀਤਿ ਲਗਾਵਹੁ ਮੇਰੈ ਹੀਅਰੈ ਮੇਰੇ ਪ੍ਰੀਤਮ ਨਾਮੁ ਪਰਾਨਾ ॥ ਬਿਨੁ ਨਾਵੈ ਮਰਿ ਜਾਈਐ ਮੇਰੇ ਠਾਕੁਰ ਜਿਉ ਅਮਲੀ ਅਮਲਿ ਲੁਭਾਨਾ ॥੨॥ ਜਿਨ ਮਨਿ ਪ੍ਰੀਤਿ ਲਗੀ ਹਰਿ ਕੇਰੀ ਤਿਨ ਧੁਰਿ ਭਾਗ ਪੁਰਾਨਾ ॥ ਤਿਨ ਹਮ ਚਰਣ ਸਰੇਵਹ ਖਿਨੁ ਖਿਨੁ ਜਿਨ ਹਰਿ ਮੀਠ ਲਗਾਨਾ ॥੩॥ ਹਰਿ ਹਰਿ ਕ੍ਰਿਪਾ ਧਾਰੀ ਮੇਰੈ ਠਾਕੁਰਿ ਜਨੁ ਬਿਛੁਰਿਆ ਚਿਰੀ ਮਿਲਾਨਾ ॥ ਧਨੁ ਧਨੁ ਸਤਿਗੁਰੁ ਜਿਨਿ ਨਾਮੁ ਦ੍ਰਿੜਾਇਆ ਜਨੁ ਨਾਨਕੁ ਤਿਸੁ ਕੁਰਬਾਨਾ ॥੪॥੩॥ {ਪੰਨਾ ੬੯੭}

**ਪਦ ਅਰਥ :**—ਕਛੂਅ—ਕੁਝ ਭੀ । ਜਾਨਹ—ਅਸੀ ਜਾਣਦੇ । ਗਤਿ—ਹਾਲਤ । ਮਿਤਿ—ਮਰਯਾਦਾ । ਗਤਿ ਮਿਤਿ—ਕਿਹੋ ਜਿਹਾ ਹੈਂ ਅਤੇ ਕੇਡਾ ਵੱਡਾ ਹੈਂ । ਮੁਗਧ—ਮੂਰਖ । ਧਾਰਿ—ਕਰ ਕੇ । ਉਤਮ—ਸ਼੍ਰੇਸ਼ਟ । ਕਰਿ ਲੀਜੈ—ਬਣਾ ਲੈ । ੧।

ਆਲਸੀਆ—ਸੁਸਤ । ਉਘਲਾਨਾ—ਸੌਂ ਗਿਆ ਸੀ, ਉਂਘਲਾ ਰਿਹਾ ਸੀ । ਆਨਿ—ਲਿਆ ਕੇ । ਮਿਲਿ—ਮਿਲ ਕੇ । ਕਪਟ—ਕਪਾਟ, ਕਿਵਾੜ, ਦਰਵਾਜ਼ੇ । ਰਹਾਉ ।

ਖਿਨੁ ਖਿਨੁ—ਹਰ ਵੇਲੇ । ਹੀਅਰੈ—ਹਿਰਦੇ ਵਿਚ । ਪਰਾਨਾ—ਪ੍ਰਾਨ, ਜਿੰਦ । ਠਾਕੁਰ—ਹੇ ਠਾਕੁਰ ! ਅਮਲੀ—ਨਸ਼ਈ ਮਨੁੱਖ । ਅਮਲਿ—ਨਸ਼ੇ ਵਿਚ । ਲੁਭਾਨਾ—ਲੋਭ ਕਰਦਾ ਹੈ । ੨।

ਜਿਨ ਮਨਿ—ਜਿਨ੍ਹਾਂ ਦੇ ਮਨ ਵਿਚ । ਕੇਰੀ—ਦੀ । ਪੁਰਾਨਾ—ਪੁਰਾਣੇ, ਚਿਰ ਦੇ । ਹਮ ਸਰੇਵਹ—ਅਸੀ ਸੇਵਦੇ ਹਾਂ । ੩।

ਠਾਕੁਰਿ—ਠਾਕੁਰ ਨੇ । ਜਿਨਿ—ਜਿਸ ਨੇ । ਤਿਸੁ—ਉਸ (ਗੁਰੂ) ਤੋਂ । ੪।

**ਅਰਥ :**—ਹੇ ਭਾਈ ! ਮੇਰਾ ਸੁਸਤ ਮਨ (ਮਾਇਆ ਦੀ ਨੀਂਦ ਵਿਚ) ਸੌਂ ਗਿਆ ਸੀ । ਪਰਮਾਤਮਾ ਨੇ ਮੈਨੂੰ ਗੁਰੂ ਲਿਆ ਕੇ ਮਿਲਾ ਦਿੱਤਾ । ਗੁਰੂ ਨੂੰ ਮਿਲ ਕੇ (ਮੇਰੇ ਮਨ ਦੇ) ਕਿਵਾੜ ਖੁੱਲ੍ਹ ਗਏ ਹਨ । ਰਹਾਉ ।

ਹੇ ਭਾਈ ! ਅਸੀ ਤੇਰੇ ਅੰਵਾਣ ਮੂਰਖ ਬੱਚੇ ਹਾਂ, ਅਸੀ ਨਹੀਂ ਜਾਣ ਸਕਦੇ ਕਿ ਤੂੰ ਕਿਹੋ ਜਿਹਾ ਹੈਂ, ਅਤੇ ਕੇਡਾ ਵੱਡਾ ਹੈਂ । ਹੇ ਹਰੀ ! ਮੇਹਰ ਕਰ ਕੇ ਮੈਨੂੰ ਚੰਗੀ ਅਕਲ ਦੇਹ, ਮੈਨੂੰ ਮੂਰਖ ਨੂੰ ਸਿਆਣਾ ਬਣਾ ਲੈ । ੧।

ਹੇ ਗੁਰੂ ! ਮੇਰੇ ਹਿਰਦੇ ਵਿਚ ਪ੍ਰਭੂ ਵਾਸਤੇ ਹਰ ਵੇਲੇ ਦੀ ਪ੍ਰੀਤਿ ਪੈਦਾ ਕਰ ਦੇਹ, ਮੇਰੇ ਪ੍ਰੀਤਮ-ਪ੍ਰਭੂ ਦਾ ਨਾਮ ਮੇਰੇ ਪ੍ਰਾਣ ਬਣ ਜਾਏ । ਹੇ ਮੇਰੇ ਮਾਲਕ-ਪ੍ਰਭੂ ! ਜਿਵੇਂ ਨਸ਼ਈ ਮਨੁੱਖ ਨਸ਼ੇ ਵਿਚ ਖੁਸ਼ ਰਹਿੰਦਾ ਹੈ (ਤੇ ਨਸ਼ੇ ਤੋਂ ਬਿਨਾ ਘਬਰਾ ਉਠਦਾ ਹੈ, ਤਿਵੇਂ) ਤੇਰੇ ਨਾਮ ਤੋਂ ਬਿਨਾ ਜਿੰਦ ਵਿਆਕੁਲ ਹੋ ਜਾਂਦੀ ਹੈ । ੨।

ਹੇ ਭਾਈ ! ਜਿਨ੍ਹਾਂ ਮਨੁੱਖਾਂ ਦੇ ਮਨ ਵਿਚ ਪਰਮਾਤਮਾ ਦੀ ਪ੍ਰੀਤਿ ਪੈਦਾ ਹੋ ਜਾਂਦੀ ਹੈ, ਉਹਨਾਂ ਦੇ ਧੁਰ ਦਰਗਾਹ ਤੋਂ ਮਿਲੇ ਚਿਰ ਦੇ ਭਾਗ ਜਾਗ ਪੈਂਦੇ ਹਨ । ਹੇ ਭਾਈ ! ਜਿਨ੍ਹਾਂ ਮਨੁੱਖਾਂ ਨੂੰ ਪਰਮਾਤਮਾ ਪਿਆਰਾ ਲੱਗਣ ਲੱਗ ਪੈਂਦਾ ਹੈ, ਅਸੀ ਹਰ ਵੇਲੇ ਉਹਨਾਂ ਦੇ ਚਰਨਾਂ ਦੀ ਸੇਵਾ ਕਰਦੇ ਹਾਂ । ੩।

ਹੇ ਭਾਈ ! ਮੇਰੇ ਮਾਲਕ-ਪ੍ਰਭੂ ਨੇ ਜਿਸ ਮਨੁੱਖ ਉਤੇ ਮੇਹਰ ਦੀ ਨਿਗਾਹ ਕੀਤੀ, ਉਸ ਨੂੰ ਚਿਰ ਦੇ ਵਿਛੁੜੇ ਹੋਏ ਨੂੰ ਉਸ ਨੇ ਆਪਣੇ ਨਾਲ ਮਿਲਾ ਲਿਆ । ਧੰਨ ਹੈ ਗੁਰੂ, ਧੰਨ ਹੈ ਗੁਰੂ, ਜਿਸ ਨੇ ਉਸ ਦੇ ਹਿਰਦੇ ਵਿਚ ਪਰਮਾਤਮਾ ਦਾ ਨਾਮ ਪੱਕਾ ਕਰ ਦਿੱਤਾ । ਦਾਸ ਨਾਨਕ ਉਸ ਗੁਰੂ ਤੋਂ (ਸਦਾ) ਸਦਕੇ ਜਾਂਦਾ ਹੈ । ੪। ੩।

**ਜੈਤਸਰੀ ਮਹਲਾ ੪ ॥ ਸਤਿਗੁਰੁ ਸਾਜਨੁ ਪੁਰਖੁ ਵਡੁ ਪਾਇਆ ਹਰਿ ਰਸਕਿ ਰਸਕਿ ਫਲ ਲਾਗਿਬਾ ॥ ਮਾਇਆ ਭੁਇਅੰਗ ਗ੍ਰਸਿਓ ਹੈ ਪ੍ਰਾਣੀ ਗੁਰ ਬਚਨੀ ਬਿਸੁ ਹਰਿ ਕਾਢਿਬਾ ॥੧॥ ਮੇਰਾ ਮਨੁ ਰਾਮ ਨਾਮ ਰਸਿ ਲਾਗਿਬਾ ॥ ਹਰਿ ਕੀਏ ਪਤਿਤ ਪਵਿਤ੍ਰੁ ਮਿਲਿ ਸਾਧ ਗੁਰ ਹਰਿ ਨਾਮੈ ਹਰਿ ਰਸੁ ਚਾਖਿਬਾ ॥ ਰਹਾਉ ॥ ਧਨੁ ਧਨੁ ਵਡਭਾਗ ਮਿਲਿਓ ਗੁਰੁ ਸਾਧੂ ਮਿਲਿ ਸਾਧੂ ਲਿਵ ਉਨਮਨਿ ਲਾਗਿਬਾ ॥ ਤ੍ਰਿਸਨਾ ਅਗਨਿ ਬੁਝੀ ਸਾਂਤਿ ਪਾਈ ਹਰਿ ਨਿਰਮਲ ਨਿਰਮਲ ਗੁਨ ਗਾਇਬਾ ॥੨॥ ਤਿਨ ਕੇ ਭਾਗ ਖੀਨ ਧੁਰਿ ਪਾਏ ਜਿਨ ਸਤਿਗੁਰ ਦਰਸੁ ਨ ਪਾਇਬਾ ॥ ਤੇ ਦੂਜੈ ਭਾਇ ਪਵਹਿ ਗ੍ਰਭ ਜੋਨੀ ਸਭੁ ਬਿਰਥਾ ਜਨਮੁ ਤਿਨ ਜਾਇਬਾ ॥੩॥ ਹਰਿ ਦੇਹੁ ਬਿਮਲ ਮਤਿ ਗੁਰ ਸਾਧ ਪਗ ਸੇਵਹ ਹਮ ਹਰਿ ਮੀਠ ਲਗਾਇਬਾ ॥ ਜਨੁ ਨਾਨਕੁ ਰੇਣ ਸਾਧ ਪਗ ਮਾਗੈ ਹਰਿ ਹੋਇ ਦਇਆਲੁ ਦਿਵਾਇਬਾ ॥੪॥੪॥ {ਪੰਨਾ ੬੯੭}**

**ਪਦ ਅਰਥ :**—ਪੁਰਖੁ ਵਡ—ਮਹਾ ਪੁਰਖ । ਰਸਕਿ—ਰਸ ਨਾਲ, ਸੁਆਦ ਨਾਲ । ਫਲ ਲਾਗਿਬਾ—ਫਲ (ਖਾਣ) ਲੱਗ ਪੈਂਦਾ ਹੈ । ਭੁਇਅੰਗ—ਸੱਪ । ਗ੍ਰਸਿਓ—ਫੜਿਆ ਹੋਇਆ । ਬਚਨੀ—ਬਚਨੀ, ਬਚਨਾਂ ਉਤੇ ਤੁਰਿਆਂ । ਬਿਸੁ—ਜਹਿਰ । ਕਾਢਿਬਾ—ਕੱਢ ਦੇਂਦਾ ਹੈ । ੧।

ਰਸਿ—ਰਸ ਵਿਚ । ਪਤਿਤ—ਵਿਕਾਰਾਂ ਵਿਚ ਡਿੱਗੇ ਹੋਏ । ਮਿਲਿ ਸਾਧ ਗੁਰ—ਸਾਧੂ ਗੁਰੂ ਨੂੰ ਮਿਲ ਕੇ । ਨਾਮੈ—ਨਾਮ ਵਿਚ । ਰਹਾਉ ।

ਸਾਧੂ—ਗੁਰੂ । ਲਿਵ—ਲਗਨ । ਉਨਮਨਿ—ਉਨਮਨ ਵਿਚ, ਉੱਚੀ ਆਤਮਕ ਅਵਸਥਾ ਵਿਚ । ੨ ।

ਖੀਨ—ਕਮਜ਼ੋਰ, ਪਤਲੇ । ਦਰਸੁ—ਦਰਸਨ । ਤੇ—ਉਹ {ਬਹੁ-ਵਚਨ} । ਦੂਜੈ ਭਾਇ—ਮਾਇਆ ਦੇ ਮੋਹ ਦੇ ਕਾਰਨ । ਪਵਹਿ—ਪੈਂਦੇ ਹਨ । ੩ ।

ਹਰਿ—ਹੇ ਹਰੀ ! ਬਿਮਲ—ਸੁਅੱਛ । ਪਗ—ਪੈਰ । ਸੇਵਹ—ਅਸੀ ਸੇਵੀਏ । ਰੇਣ—ਧੂੜ । ਨਾਨਕੁ ਮਾਗੈ—ਨਾਨਕ ਮੰਗਦਾ ਹੈ । ੪ ।

ਅਰਥ :—(ਹੇ ਭਾਈ ! ਗੁਰੂ ਦੀ ਕਿਰਪਾ ਨਾਲ) ਮੇਰਾ ਮਨ ਪਰਮਾਤਮਾ ਦੇ ਨਾਮ ਦੇ ਸੁਆਦ ਵਿਚ ਮਗਨ ਹੋ ਗਿਆ ਹੈ । ਸਾਧੂ ਗੁਰੂ ਨੂੰ ਮਿਲ ਕੇ (ਜੇਹੜੇ ਮਨੁੱਖ) ਪਰਮਾਤਮਾ ਦੇ ਨਾਮ ਵਿਚ (ਜੁੜਦੇ ਹਨ), ਪਰਮਾਤਮਾ ਦਾ ਨਾਮ ਰਸ ਚੱਖਦੇ ਹਨ ਉਹਨਾਂ ਵਿਕਾਰੀਆਂ ਨੂੰ ਭੀ ਪਰਮਾਤਮਾ ਸੁੱਚੇ ਜੀਵਨ ਵਾਲੇ ਬਣਾ ਲੈਂਦਾ ਹੈ । ਰਹਾਉ ।

ਹੇ ਭਾਈ ! ਗੁਰੂ (ਸਭ ਦਾ) ਸੱਜਣ ਹੈ, ਗੁਰੂ ਮਹਾ ਪੁਰਖ ਹੈ, ਜਿਸ ਮਨੁੱਖ ਨੂੰ ਗੁਰੂ ਮਿਲ ਪੈਂਦਾ ਹੈ, ਉਹ ਮਨੁੱਖ ਬੜੇ ਸੁਆਦ ਨਾਲ ਪਰਮਾਤਮਾ ਦੀ ਸਿਫਤਿ-ਸਾਲਾਹ ਦੇ ਫਲ ਖਾਣ ਲੱਗ ਪੈਂਦਾ ਹੈ । ਹੇ ਭਾਈ ! ਮਨੁੱਖ ਨੂੰ ਮਾਇਆ-ਸਪਣੀ ਗ੍ਰਾਸੀ ਰੱਖਦੀ ਹੈ, ਪਰ ਗੁਰੂ ਦੇ ਬਚਨਾਂ ਉਤੇ ਤੁਰਨ ਦੀ ਬਰਕਤਿ ਨਾਲ ਪਰਮਾਤਮਾ (ਉਸ ਦੇ ਅੰਦਰੋਂ) ਉਹ ਜ਼ਹਿਰ ਕੱਢ ਦੇਂਦਾ ਹੈ । ੧ ।

ਹੇ ਭਾਈ ! ਉਹ ਮਨੁੱਖ ਸਲਾਹੁਣ-ਜੋਗ ਹੋ ਜਾਂਦਾ ਹੈ, ਵੱਡੀ ਕਿਸਮਤ ਵਾਲਾ ਹੋ ਜਾਂਦਾ ਹੈ ਜਿਸ ਨੂੰ ਗੁਰੂ ਮਿਲ ਪੈਂਦਾ ਹੈ । ਗੁਰੂ ਨੂੰ ਮਿਲ ਕੇ ਉਸ ਦੀ ਸੁਰਤਿ ਉੱਚੀ ਆਤਮਕ ਅਵਸਥਾ ਵਿਚ ਟਿਕ ਜਾਂਦੀ ਹੈ । (ਜਿਉਂ ਜਿਉਂ) ਉਹ ਪਰਮਾਤਮਾ ਦੇ ਪਵਿਤ੍ਰ ਕਰਨ ਵਾਲੇ ਗੁਣ ਗਾਂਦਾ ਹੈ (ਤਿਉਂ ਤਿਉਂ ਉਸ ਦੇ ਅੰਦਰੋਂ) ਤ੍ਰਿਸ਼ਨਾ ਦੀ ਅੱਗ ਬੁੱਝ ਜਾਂਦੀ ਹੈ, ਉਸ ਨੂੰ ਆਤਮਕ ਸ਼ਾਂਤੀ ਪ੍ਰਾਪਤ ਹੁੰਦੀ ਹੈ । ੨ ।

ਹੇ ਭਾਈ ! ਜਿਨ੍ਹਾਂ ਮਨੁੱਖਾਂ ਨੇ (ਕਦੇ) ਗੁਰੂ ਦਾ ਦਰਸਨ ਨਾਹ ਕੀਤਾ ਉਹਨਾਂ ਦੇ ਭਾਗ ਹਿਰ ਗਏ, ਪੁਰ ਦਰਗਾਹ ਤੋਂ ਹੀ ਉਹਨਾਂ ਨੂੰ ਇਹ ਭਾਗ-ਹੀਨਤਾ ਮਿਲ ਗਈ ਮਾਇਆ ਦੇ ਮੋਹ ਦੇ ਕਾਰਨ ਉਹ ਮਨੁੱਖ ਜਨਮ ਮਰਨ ਦੇ ਗੇੜ ਵਿਚ ਪਏ ਰਹਿੰਦੇ ਹਨ ਉਹਨਾਂ ਦੀ ਸਾਰੀ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ । ੩ ।

ਹੇ ਪ੍ਰਭੂ ! ਸਾਨੂੰ ਸੁਅੱਛ ਅਕਲ ਬਖਸ਼, ਅਸੀ ਗੁਰੂ ਦੀ ਚਰਨੀਂ ਲੱਗੇ ਰਹੀਏ, ਤੇ ਹੇ ਹਰੀ ! ਤੂੰ ਸਾਨੂੰ ਪਿਆਰਾ ਲੱਗਦਾ ਰਹੇਂ । ਹੇ ਭਾਈ ! ਦਾਸ ਨਾਨਕ (ਤਾਂ ਪ੍ਰਭੂ ਦੇ ਦਰ ਤੋਂ) ਗੁਰੂ ਦੇ ਚਰਨਾਂ ਦੀ ਧੂੜ ਮੰਗਦਾ ਹੈ । ਜਿਸ ਉਤੇ ਪ੍ਰਭੂ ਦਇਆਵਾਨ ਹੁੰਦਾ ਹੈ ਉਸ ਨੂੰ ਗੁਰੂ ਦੇ ਚਰਨਾਂ ਦੀ ਧੂੜ ਬਖਸ਼ਦਾ ਹੈ । ੪ । ੪ ।

ਜੈਤਸਰੀ ਮਹਲਾ ੪ ॥ ਜਿਨ ਹਰਿ ਹਿਰਦੈ ਨਾਮੁ ਨ ਬਸਿਓ ਤਿਨ ਮਾਤ ਕੀਜੈ ਹਰਿ ਬਾਂਝਾ ॥ ਤਿਨ ਸੁੰਵੀ ਦੇਹ ਫਿਰਹਿ ਬਿਨੁ ਨਾਵੈ ਓਇ ਖਪਿ ਖਪਿ ਮੁਏ ਕਰਾਂਝਾ ॥੧॥ ਮੇਰੇ ਮਨ ਜਪਿ ਰਾਮ ਨਾਮੁ ਹਰਿ ਮਾਝਾ ॥ ਹਰਿ ਹਰਿ ਕ੍ਰਿਪਾਲਿ ਕ੍ਰਿਪਾ ਪ੍ਰਭਿ ਧਾਰੀ ਗੁਰਿ ਗਿਆਨੁ ਦੀਓ ਮਨੁ ਸਮਝਾ ॥ ਰਹਾਉ ॥ ਹਰਿ ਕੀਰਤਿ ਕਲਜੁਗਿ ਪਦੁ ਉਤਮੁ ਹਰਿ ਪਾਈਐ ਸਤਿਗੁਰ ਮਾਝਾ ॥ ਹਉ ਬਲਿਹਾਰੀ ਸਤਿਗੁਰ ਅਪੁਨੇ ਜਿਨਿ ਗੁਪਤੁ ਨਾਮੁ ਪਰਗਾਝਾ ॥੨॥ ਦਰਸਨੁ ਸਾਧ ਮਿਲਿਓ ਵਡਭਾਗੀ ਸਭਿ ਕਿਲਬਿਖ ਗਏ ਗਵਾਝਾ ॥ ਸਤਿਗੁਰੁ ਸਾਹੁ ਪਾਇਆ ਵਡ ਦਾਣਾ ਹਰਿ ਕੀਏ ਬਹੁ ਗੁਣ ਸਾਝਾ ॥੩॥ ਜਿਨ ਕਉ ਕ੍ਰਿਪਾ ਕਰੀ ਜਗ ਜੀਵਨਿ ਹਰਿ ਉਰਿਧਾਰਿਓ ਮਨ ਮਾਝਾ ॥ ਧਰਮ ਰਾਇ ਦਰਿ ਕਾਗਦ ਫਾਰੇ ਜਨ ਨਾਨਕ ਲੇਖਾ ਸਮਝਾ ॥੪॥੫॥ {ਪੰਨਾ ੬੯੭}

**ਪਦ ਅਰਥ :**—ਜਿਨ ਹਿਰਦੇ—ਜਿਨ੍ਹਾਂ ਮਨੁੱਖਾਂ ਦੇ ਹਿਰਦੇ ਵਿਚ । ਤਿਨ ਮਾਤ—ਉਹਨਾਂ ਦੀ ਮਾਂ । ਬਾਂਝਾ—ਸੰਢ, ਜਿਸ ਦੇ ਘਰ ਸੰਤਾਨ ਪੈਦਾ ਨਾਹ ਹੋ ਸਕੇ । ਸੁੰਝੀ—ਸੱਖਣੀ । ਦੇਹ—ਕਾਂਇਆਂ, ਸਰੀਰ । ਓਇ—ਉਹ {ਲਫਜ਼ ‘ਓਹ’ ਤੋਂ ਬਹੁ-ਵਚਨ} । ਮੁਏ—ਆਤਮਕ ਮੌਤ ਮਰ ਗਏ । ਕਰਾਂਝਾ—ਕੂਝ ਕੂਝ ਕੇ ।੧।

ਮਾਝਾ—ਅੰਦਰ, ਜੋ ਅੰਦਰ ਹੀ ਵੱਸ ਰਿਹਾ ਹੈ । ਕ੍ਰਿਪਾਲਿ—ਕ੍ਰਿਪਾਲ ਨੇ । ਪ੍ਰਭਿ—ਪ੍ਰਭੂ ਨੇ । ਗੁਰਿ—ਗੁਰੂ ਨੇ । ਰਹਾਉ ।

ਕੀਰਤਿ—ਸਿਫਤਿ-ਸਾਲਾਹ । ਕਲਜੁਗਿ—ਜਗਤ ਵਿਚ । ਪਦੁ—ਆਤਮਕ ਦਰਜਾ । ਪਾਈਐ—ਮਿਲਦਾ ਹੈ । ਮਾਝਾ—ਦੀ ਰਾਹੀਂ । ਹਉ—ਮੈਂ । ਜਿਨਿ—ਜਿਸ (ਗੁਰੂ) ਨੇ {ਲਫਜ਼ ‘ਜਿਨ’ ਅਤੇ ‘ਜਿਨਿ’ ਦਾ ਫਰਕ ਚੇਤੇ ਰੱਖੋ} । ਗੁਪਤੁ—ਅੰਦਰ ਲੁਕਿਆ ਹੋਇਆ ।੨।

ਸਾਧ—ਗੁਰੂ । ਸਭਿ—ਸਾਰੇ । ਕਿਲਬਿਖ—ਪਾਪ । ਦਾਣਾ—ਦਾਨਾ, ਸਿਆਣਾ । ਸਾਝਾ—ਸਾਂਝੀਵਾਲ ।੩।

ਜਗ ਜੀਵਨਿ—ਜਗਤ ਦੇ ਜੀਵਨ (ਪ੍ਰਭੂ) ਨੇ । ਉਰਿ—ਹਿਰਦੇ ਵਿਚ । ਮਾਝਾ—ਵਿਚ । ਦਰਿ—ਦਰ ਤੇ । ਕਾਗਦ—ਕੀਤੇ ਕਰਮਾਂ ਦੇ ਲੇਖੇ ਦੇ ਕਾਗਜ਼ । ਫਾਰੇ—ਪਾੜ ਦਿੱਤੇ ਗਏ ।੪।

**ਅਰਥ :**—ਹੇ ਮੇਰੇ ਮਨ ! ਉਸ ਪਰਮਾਤਮਾ ਦਾ ਨਾਮ ਜਪਿਆ ਕਰ, ਜੋ ਤੇਰੇ ਅੰਦਰ ਹੀ ਵੱਸ ਰਿਹਾ ਹੈ । ਹੇ ਭਾਈ ! ਕ੍ਰਿਪਾਲ ਪ੍ਰਭੂ ਨੇ (ਜਿਸ ਮਨੁੱਖ ਉਤੇ) ਕਿਰਪਾ ਕੀਤੀ ਉਸ ਨੂੰ ਗੁਰੂ ਨੇ ਆਤਮਕ ਜੀਵਨ ਦੀ ਸੂਝ ਬਖਸ਼ੀ ਉਸ ਦਾ ਮਨ (ਨਾਮ ਜਪਣ ਦੀ ਕਦਰ) ਸਮਝ ਗਿਆ । ਰਹਾਉ ।

ਹੇ ਭਾਈ ! ਜਿਨ੍ਹਾਂ ਮਨੁੱਖਾਂ ਦੇ ਹਿਰਦੇ ਵਿਚ ਪਰਮਾਤਮਾ ਦਾ ਨਾਮ ਨਹੀਂ ਵੱਸਦਾ, ਉਹਨਾਂ ਦੀ ਮਾਂ ਨੂੰ ਹਰੀ ਬਾਂਝ ਹੀ ਕਰ ਦਿਆ ਕਰੇ (ਤਾਂ ਚੰਗਾ ਹੈ, ਕਿਉਂਕਿ) ਉਹਨਾਂ ਦਾ ਸਰੀਰ ਹਰਿ-ਨਾਮ ਤੋਂ ਸੁੰਝਾ ਰਹਿੰਦਾ ਹੈ, ਉਹ ਨਾਮ ਤੋਂ ਵਾਂਜੇ ਹੀ ਤੁਰੇ ਫਿਰਦੇ ਹਨ, ਅਤੇ, ਉਹ ਕੂਝ ਕੂਝ ਕੇ ਖੁਆਰ ਹੋ ਹੋ ਕੇ ਆਤਮਕ ਮੌਤ ਸਹੇੜਦੇ ਰਹਿੰਦੇ ਹਨ ।੧।

ਹੇ ਭਾਈ ! ਜਗਤ ਵਿਚ ਪਰਮਾਤਮਾ ਦੀ ਸਿਫਤਿ-ਸਾਲਾਹ ਹੀ ਸਭ ਤੋਂ ਉੱਚਾ ਦਰਜਾ ਹੈ, (ਪਰ) ਪਰਮਾਤਮਾ ਗੁਰੂ ਦੀ ਰਾਹੀਂ (ਹੀ) ਮਿਲਦਾ ਹੈ । ਹੇ ਭਾਈ ! ਮੈਂ ਆਪਣੇ ਗੁਰੂ ਤੋਂ ਕੁਰਬਾਨ ਜਾਂਦਾ ਹਾਂ ਜਿਸ ਨੇ ਮੇਰੇ ਅੰਦਰ ਹੀ ਗੁੱਝੇ ਵੱਸਦੇ ਪਰਮਾਤਮਾ ਦਾ ਨਾਮ ਪਰਗਟ ਕਰ ਦਿੱਤਾ ।੨।

ਹੇ ਭਾਈ ! ਜਿਸ ਮਨੁੱਖ ਨੂੰ ਵੱਡੇ ਭਾਗਾਂ ਨਾਲ ਗੁਰੂ ਦਾ ਦਰਸਨ ਪ੍ਰਾਪਤ ਹੁੰਦਾ ਹੈ, ਉਸ ਦੇ ਸਾਰੇ ਪਾਪ ਦੂਰ ਹੋ ਜਾਂਦੇ ਹਨ । ਜਿਸ ਨੂੰ ਵੱਡਾ ਸਿਆਣਾ ਤੇ ਸ਼ਾਹ ਗੁਰੂ ਮਿਲ ਪਿਆ, ਗੁਰੂ ਨੇ ਪਰਮਾਤਮਾ ਦੇ ਬਹੁਤੇ ਗੁਣਾਂ ਨਾਲ ਉਸ ਨੂੰ ਸਾਂਝੀਵਾਲ ਬਣਾ ਦਿੱਤਾ ।੩।

ਹੇ ਭਾਈ ! ਜਗਤ ਦੇ ਜੀਵਨ ਪ੍ਰਭੂ ਨੇ ਜਿਨ੍ਹਾਂ ਮਨੁੱਖਾਂ ਉਤੇ ਕਿਰਪਾ ਕੀਤੀ, ਉਹਨਾਂ ਨੇ ਆਪਣੇ ਮਨ ਵਿਚ ਹਿਰਦੇ ਵਿਚ ਪਰਮਾਤਮਾ ਦਾ ਨਾਮ ਟਿਕਾ ਲਿਆ । ਹੇ ਨਾਨਕ ! (ਆਖ—ਹੇ ਭਾਈ) ਧਰਮਰਾਜ ਦੇ ਦਰ ਤੇ ਉਹਨਾਂ ਮਨੁੱਖਾਂ ਦੇ (ਕੀਤੇ ਕਰਮਾਂ ਦੇ ਲੇਖੇ ਦੇ ਸਾਰੇ) ਕਾਗਜ਼ ਪਾੜ ਦਿੱਤੇ ਗਏ, ਉਹਨਾਂ ਦਾਸਾਂ ਦਾ ਲੇਖਾ ਨਿੱਬੜ ਗਿਆ ।੪।੫।

ਜੈਤਸਰੀ ਮਹਲਾ ੪ ॥ ਸਤਸੰਗਤਿ ਸਾਧ ਪਾਈ ਵਡਭਾਗੀ ਮਨੁ ਚਲਤੋ ਭਇਓ ਅਰੂੜਾ ॥ ਅਨਹਤ ਧੁਨਿ ਵਾਜਹਿ ਨਿਤ ਵਾਜੇ ਹਰਿ ਅੰਮ੍ਰਿਤ ਧਾਰ ਰਸਿ ਲੀੜਾ ॥੧॥ ਮੇਰੇ ਮਨ ਜਪਿ ਰਾਮ ਨਾਮੁ ਹਰਿ ਰੂੜਾ ॥ ਮੇਰੈ ਮਨਿ ਤਨਿ ਪ੍ਰੀਤਿ ਲਗਾਈ ਸਤਿਗੁਰਿ ਹਰਿ ਮਿਲਿਓ ਲਾਇ ਝਪੀੜਾ ॥ ਰਹਾਉ ॥ ਸਾਕਤ ਬੰਧ ਭਏ ਹੈ ਮਾਇਆ ਬਿਖੁ ਸੰਚਹਿ ਲਾਇ ਜਕੀੜਾ ॥ ਹਰਿ ਕੈ ਅਰਥਿ ਖਰਚਿ ਨਹ ਸਾਕਹਿ ਜਮਕਾਲੁ ਸਹਹਿ ਸਿਰਿ ਪੀੜਾ ॥੨॥ ਜਿਨ ਹਰਿ ਅਰਥਿ ਸਰੀਰੁ ਲਗਾਇਆ ਗੁਰ ਸਾਧੂ ਬਹੁ ਸਰਧਾ ਲਾਇ ਮੁਖਿ ਧੂੜਾ ॥ ਹਲਤਿ ਪਲਤਿ ਹਰਿ ਸੇਭਾ ਪਾਵਹਿ ਹਰਿ ਰੰਗੁ ਲਗਾ ਮਨਿ ਗੂੜਾ ॥੩॥ ਹਰਿ ਹਰਿ ਮੇਲਿ ਮੇਲਿ ਜਨ ਸਾਧੂ ਹਮ ਸਾਧ ਜਨਾ ਕਾ ਕੀੜਾ ॥ ਜਨ ਨਾਨਕ ਪ੍ਰੀਤਿ ਲਗੀ ਪਗ ਸਾਧ ਗੁਰ ਮਿਲਿ ਸਾਧੂ ਪਾਖਾਣੁ ਹਰਿਓ ਮਨੁ ਮੂੜਾ ॥੪॥੬॥ {ਪੰਨਾ ੬੯੮}

**ਪਦ ਅਰਥ :**—ਸਾਧ—ਗੁਰੂ ! ਚਲਤੋਂ—ਭਟਕਦਾ, ਚੰਚਲ । ਅਰੂੜਾ—ਅਸਥਿਰ । ਅਨਹਤ—ਇਕ-ਰਸ, ਲਗਾਤਾਰ । ਧੁਨਿ—ਰੋਂ । ਵਾਜਹਿ—ਵੱਜਦੇ ਹਨ । ਅੰਮ੍ਰਿਤ ਧਾਰ—ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਦੀ ਧਾਰ । ਰਸਿ—ਪ੍ਰੇਮ ਨਾਲ । ਲੀੜਾ—ਲੇੜ੍ਹ ਲਿਆ, ਰੱਜ ਗਿਆ । ੧।

ਮਨ—ਹੇ ਮਨ ! ਗੂੜਾ—ਸੋਹਣਾ । ਮਨਿ—ਮਨ ਵਿਚ । ਸਤਿਗੁਰਿ—ਗੁਰੂ ਨੇ । ਲਾਇ ਝਪੀੜਾ—ਜੱਫੀ ਪਾ ਕੇ । ਰਹਾਉ ।

ਸਾਕਤ—ਪਰਮਾਤਮਾ ਨਾਲੋਂ ਟੁੱਟੇ ਹੋਏ । ਬੰਧ ਭਏ—ਬੱਝੇ ਪਏ । ਬਿਖੁ—(ਆਤਮਕ ਜੀਵਨ ਨੂੰ ਮੁਕਾਣ ਵਾਲੀ ਮਾਇਆ) ਜ਼ਹਿਰ । ਸੰਚਹਿ—ਇਕੱਠੀ ਕਰਦੇ ਹਨ । ਜਕੀੜਾ—ਹਠ, ਜ਼ੋਰ । ਕੈ ਅਰਥਿ—ਦੀ ਖ਼ਾਤਰ । ਸਿਰਿ—ਸਿਰ ਉਤੇ । ਜਮਕਾਲ ਪੀੜਾ—ਜਮਕਾਲ ਦਾ ਦੁੱਖ, ਮੌਤ ਦਾ ਦੁੱਖ । ੨।

ਹਰ ਅਰਥਿ—ਪਰਮਾਤਮਾ ਦੀ ਖ਼ਾਤਰ । ਸਾਧੂ—ਗੁਰੂ । ਮੁਖਿ—ਮੂੰਹ ਉਤੇ । ਧੂੜਾ—ਖ਼ਾਕ । ਹਲਤਿ—{ਅੜ} ਇਸ ਲੋਕ ਵਿਚ । ਪਲਤਿ—{ਫੜ} ਪਰ ਲੋਕ ਵਿਚ । ਪਾਵਹਿ—ਪਾਂਦੇ ਹਨ, ਖੱਟਦੇ ਹਨ । ਰੰਗੁ—ਪ੍ਰੇਮ । ਮਨਿ—ਮਨ ਵਿਚ । ੩।

ਹਰਿ—ਹੇ ਹਰੀ ! ਕੀੜਾ—ਨਿਮਾਣਾ ਦਾਸ । ਪਗ—ਪੈਰ । ਮਿਲਿ—ਮਿਲ ਕੇ । ਪਾਖਾਣੁ—ਪੱਥਰ, ਪੱਥਰ ਵਾਂਗ ਅਭਿੱਜ । ਮੂੜਾ—ਮੂਰਖ । ੪।

**ਅਰਥ :**—ਹੇ ਮੇਰੇ ਮਨ ! ਸੋਹਣੇ ਪਰਮਾਤਮਾ ਦਾ ਨਾਮ (ਸਦਾ) ਜਪਿਆ ਕਰ । ਹੇ ਭਾਈ ! ਗੁਰੂ ਨੇ ਮੇਰੇ ਮਨ ਵਿਚ, ਮੇਰੇ ਹਿਰਦੇ ਵਿਚ, ਪਰਮਾਤਮਾ ਦਾ ਪਿਆਰ ਪੈਦਾ ਕਰ ਦਿੱਤਾ ਹੈ, ਹੁਣ ਪਰਮਾਤਮਾ ਮੈਨੂੰ ਜੱਫੀ ਪਾ ਕੇ ਮਿਲ ਪਿਆ ਹੈ । ਰਹਾਉ ।

ਹੇ ਭਾਈ ! ਜਿਸ ਮਨੁੱਖ ਨੇ ਵੱਡੇ ਭਾਗਾਂ ਨਾਲ ਗੁਰੂ ਦੀ ਸਾਧ ਸੰਗਤਿ ਪ੍ਰਾਪਤ ਕਰ ਲਈ, ਉਸ ਦਾ ਭਟਕਦਾ ਮਨ ਟਿਕ ਗਿਆ । ਉਸ ਦੇ ਅੰਦਰ ਇਕ-ਰਸ ਰੋਂ ਨਾਲ (ਮਾਨੋ) ਸਦਾ ਵਾਜੇ ਵੱਜਦੇ ਰਹਿੰਦੇ ਹਨ । ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਦੀ ਧਾਰ ਪ੍ਰੇਮ ਨਾਲ (ਪੀ ਪੀ ਕੇ) ਉਹ ਰੱਜ ਜਾਂਦਾ ਹੈ । ੧।

ਹੇ ਭਾਈ ! ਪਰਮਾਤਮਾ ਨਾਲੋਂ ਟੁੱਟੇ ਹੋਏ ਮਨੁੱਖ ਮਾਇਆ ਦੇ ਮੋਹ ਵਿਚ ਬੱਝੇ ਰਹਿੰਦੇ ਹਨ । ਉਹ ਜ਼ੋਰ ਲਾ ਕੇ (ਆਤਮਕ ਮੌਤ ਲਿਆਉਣ ਵਾਲੀ ਮਾਇਆ) ਜ਼ਹਿਰ ਹੀ ਇਕੱਠੀ ਕਰਦੇ ਰਹਿੰਦੇ ਹਨ । ਉਹ ਮਨੁੱਖ ਉਸ ਮਾਇਆ ਨੂੰ ਪਰਮਾਤਮਾ ਦੇ ਰਾਹ ਤੇ ਖਰਚ ਨਹੀਂ ਸਕਦੇ, (ਇਸ ਵਾਸਤੇ ਉਹ) ਆਤਮਕ ਮੌਤ ਦਾ ਦੁੱਖ ਆਪਣੇ ਸਿਰ ਉਤੇ ਸਹਾਰਦੇ ਹਨ । ੨।

ਹੇ ਭਾਈ ! ਜਿਨ੍ਹਾਂ ਮਨੁੱਖਾਂ ਨੇ ਬੜੀ ਸਰਧਾ ਨਾਲ ਗੁਰੂ ਦੇ ਚਰਨਾਂ ਦੀ ਧੂੜ ਆਪਣੇ ਮੱਥੇ ਉਤੇ ਲਾ ਕੇ ਆਪਣਾ ਸਰੀਰ ਪਰਮਾਤਮਾ ਦੇ ਅਰਪਣ ਕਰ ਦਿੱਤਾ, ਉਹ ਮਨੁੱਖ ਇਸ ਲੋਕ ਵਿਚ ਪਰਲੋਕ ਵਿਚ ਸੋਭਾ ਖੱਟਦੇ ਹਨ, ਉਹਨਾਂ ਦੇ ਮਨ ਵਿਚ ਪਰਮਾਤਮਾ ਨਾਲ ਗੂੜ੍ਹਾ ਪਿਆਰ ਬਣ ਜਾਂਦਾ ਹੈ । ੩।

ਹੇ ਹਰੀ ! ਹੇ ਪ੍ਰਭੂ ! ਮੈਨੂੰ ਗੁਰੂ ਮਿਲਾ, ਮੈਨੂੰ ਗੁਰੂ ਮਿਲਾ, ਮੈਂ ਗੁਰੂ ਦੇ ਸੇਵਕਾਂ ਦਾ ਨਿਮਾਣਾ ਦਾਸ ਹਾਂ । ਹੇ ਦਾਸ ਨਾਨਕ ! (ਆਖ—) ਜਿਸ ਮਨੁੱਖ ਦੇ ਅੰਦਰ ਗੁਰੂ ਦੇ ਚਰਨਾਂ ਦਾ ਪਿਆਰ ਬਣ ਜਾਂਦਾ ਹੈ, ਗੁਰੂ ਨੂੰ ਮਿਲ ਕੇ ਉਸ ਦਾ ਮੂਰਖ ਅਭਿੱਜ ਮਨ ਹਰਾ ਹੋ ਜਾਂਦਾ ਹੈ । ੪। ੬।

### ਜੈਤਸਰੀ ਮਹਲਾ ੪ ਘਰੁ ੨

੧੬ ਸਤਿਗੁਰ ਪ੍ਰਸਾਦਿ ॥ ਹਰਿ ਹਰਿ ਸਿਮਰਹੁ ਅਗਮ ਅਪਾਰਾ ॥ ਜਿਸੁ ਸਿਮਰਤ ਦੁਖੁ ਮਿਟੈ ਹਮਾਰਾ ॥ ਹਰਿ ਹਰਿ ਸਤਿਗੁਰੁ ਪੁਰਖੁ ਮਿਲਾਵਹੁ ਗੁਰਿ ਮਿਲਿਐ ਸੁਖੁ ਹੋਈ ਰਾਮ ॥੧॥ ਹਰਿ ਗੁਣ ਗਾਵਹੁ ਮੀਤ ਹਮਾਰੇ ॥ ਹਰਿ ਹਰਿ ਨਾਮੁ ਰਖਹੁ ਉਰਧਾਰੇ ॥ ਹਰਿ ਹਰਿ ਅੰਮ੍ਰਿਤ ਬਚਨੁ ਸੁਣਾਵਹੁ ਗੁਰ ਮਿਲਿਐ ਪਰਗਟੁ ਹੋਈ ਰਾਮ ॥੨॥ ਮਧੁਸੂਦਨੁ ਹਰਿ ਮਾਧੋ

ਪ੍ਰਾਨਾ ॥ ਮੇਰੈ ਮਨਿ ਤਨਿ ਅੰਮ੍ਰਿਤ ਮੀਠ ਲਗਾਨਾ ॥ ਹਰਿ ਹਰਿ ਦਇਆ ਕਰਹੁ ਗੁਰੁ ਮੇਲਹੁ ਪੁਰਖੁ ਨਿਰੰਜਨੁ ਸੋਈ ਰਾਮ  
॥੩॥ ਹਰਿ ਹਰਿ ਨਾਮੁ ਸਦਾ ਸੁਖਦਾਤਾ ॥ ਹਰਿ ਕੈ ਰੰਗਿ ਮੇਰਾ ਮਨੁ ਰਾਤਾ ॥ ਹਰਿ ਹਰਿ ਮਹਾ ਪੁਰਖੁ ਗੁਰੁ ਮੇਲਹੁ ਗੁਰੁ  
ਨਾਨਕ ਨਾਮਿ ਸੁਖੁ ਹੋਈ ਰਾਮ ॥੪॥੧॥੨॥ {ਪੰਨਾ ੬੯੩}

**ਪਦ ਅਰਥ** :—ਅਗਮ—ਅਪਹੁੰਚ । ਅਪਾਰਾ—ਪਾਰ-ਰਹਿਤ, ਬੇਅੰਤ । ਹਮਾਰਾ—ਅਸਾਂ ਜੀਵਾਂ ਦਾ । ਹਰਿ—ਹੇ  
ਹਰੀ ! ਗੁਰਿ ਮਿਲਿਐ—ਜੇ ਗੁਰੂ ਮਿਲ ਪਏ । ੧।

ਮੀਤ ਹਮਾਰੇ—ਹੇ ਸਾਡੇ ਮਿੱਤਰੇ ! ਉਰ—ਹਿਰਦਾ । ਧਾਰੇ—ਧਾਰਿ, ਟਿਕਾ ਕੇ । ਅੰਮ੍ਰਿਤ—ਆਤਮਕ ਜੀਵਨ ਦੇਣ  
ਵਾਲੇ । ਪਰਗਟ—ਪਰਤੱਖ । ੨।

ਮਧੁ ਸੂਦਨ—{ਮਧੁ ਰਾਖਸ਼ ਨੂੰ ਮਾਰਨ ਵਾਲਾ} ਹੇ ਪ੍ਰਭੂ ! ਮਾਧੋ—{ਮਾ-ਧਵ—ਮਾਇਆ ਦਾ ਪਤੀ} ਹੇ ਹਰੀ ! ਪ੍ਰਾਨਾ—  
ਹੇ ਮੇਰੀ ਜਿੰਦ (ਦੇ ਸਹਾਰੇ) ! ਮਨਿ—ਮਨ ਵਿਚ । ਤਨਿ—ਹਿਰਦੇ ਵਿਚ । ਨਿਰੰਜਨੁ—ਨਿਰਲੇਪ {ਨਿਰ-ਅੰਜਨੁ ।  
ਅੰਜਨ—ਮਾਇਆ ਦੀ ਕਾਲਖ} । ੩।

ਕੈ ਰੰਗਿ—ਦੇ ਪ੍ਰੇਮ ਵਿਚ । ਰਾਤਾ—ਮਗਨ । ਗੁਰ—ਹੇ ਗੁਰੂ ! ਨਾਮਿ—ਨਾਮ ਦੀ ਰਾਹੀਂ । ੪।

**ਅਰਥ** :—ਹੇ ਭਾਈ ! ਉਸ ਅਪਹੁੰਚ ਅਤੇ ਬੇਅੰਤ ਪਰਮਾਤਮਾ ਦਾ ਨਾਮ ਸਿਮਰਿਆ ਕਰੋ, ਜਿਸ ਨੂੰ ਸਿਮਰਿਆਂ ਅਸਾਂ  
ਜੀਵਾਂ ਦਾ ਹਰੇਕ ਦੁੱਖ ਦੂਰ ਹੋ ਸਕਦਾ ਹੈ । ਹੇ ਹਰੀ ! ਹੇ ਪ੍ਰਭੂ ! ਸਾਨੂੰ ਗੁਰੂ ਮਹਾ ਪੁਰਖ ਮਿਲਾ ਦੇ । ਜੇ ਗੁਰੂ ਮਿਲ  
ਪਏ, ਤਾਂ ਆਤਮਕ ਆਨੰਦ ਪ੍ਰਾਪਤ ਹੋ ਜਾਂਦਾ ਹੈ । ੧।

ਹੇ ਮੇਰੇ ਮਿੱਤਰੇ ! ਪਰਮਾਤਮਾ ਦੀ ਸਿਫਤਿ-ਸਾਲਾਹ ਦੇ ਗੀਤ ਗਾਇਆ ਕਰੋ, ਪਰਮਾਤਮਾ ਦਾ ਨਾਮ ਆਪਣੇ ਹਿਰਦੇ  
ਵਿਚ ਟਿਕਾਈ ਰੱਖੋ । ਪਰਮਾਤਮਾ ਦੀ ਸਿਫਤਿ-ਸਾਲਾਹ ਦੇ ਆਤਮਕ ਜੀਵਨ ਦੇਣ ਵਾਲੇ ਬੋਲ (ਮੈਨੂੰ ਭੀ) ਸੁਣਾਇਆ  
ਕਰੋ । (ਹੇ ਮਿੱਤਰੇ ! ਗੁਰੂ ਦੀ ਸਰਨ ਪਏ ਰਹੋ), ਜੇ ਗੁਰੂ ਮਿਲ ਪਏ, ਤਾਂ ਪਰਮਾਤਮਾ ਹਿਰਦੇ ਵਿਚ ਪਰਗਟ ਹੋ ਜਾਂਦਾ  
ਹੈ । ੨।

ਹੇ ਦੂਤਾਂ ਦੇ ਨਾਸ ਕਰਨ ਵਾਲੇ ! ਹੇ ਮਾਇਆ ਦੇ ਪਤੀ ! ਹੇ ਮੇਰੀ ਜਿੰਦ (ਦੇ ਸਹਾਰੇ) ! ਮੇਰੇ ਮਨ ਵਿਚ, ਮੇਰੇ ਹਿਰਦੇ  
ਵਿਚ, ਆਤਮਕ ਜੀਵਨ ਦੇਣ ਵਾਲਾ ਤੇਰਾ ਨਾਮ ਮਿੱਠਾ ਲੱਗ ਰਿਹਾ ਹੈ । ਹੇ ਹਰੀ ! ਹੇ ਪ੍ਰਭੂ ! (ਮੇਰੇ ਉੱਤੇ) ਮੇਹਰ ਕਰ,  
ਮੈਨੂੰ ਉਹ ਮਹਾ ਪੁਰਖ ਗੁਰੂ ਮਿਲਾ ਜੋ ਮਾਇਆ ਦੇ ਪ੍ਰਭਾਵ ਤੋਂ ਉਤਾਂਹ ਹੈ । ੩।

ਹੇ ਭਾਈ ! ਪਰਮਾਤਮਾ ਦਾ ਨਾਮ ਸਦਾ ਸੁਖ ਦੇਣ ਵਾਲਾ ਹੈ । ਮੇਰਾ ਮਨ ਉਸ ਪਰਮਾਤਮਾ ਦੇ ਪਿਆਰ ਵਿਚ ਮਸਤ  
ਰਹਿੰਦਾ ਹੈ । ਹੇ ਨਾਨਕ ! (ਆਖ—) ਹੇ ਹਰੀ ! ਮੈਨੂੰ ਗੁਰੂ ਮਹਾ ਪੁਰਖ ਮਿਲਾ । ਹੇ ਗੁਰੂ ! (ਤੇਰੇ ਬਖਸ਼ੇ) ਹਰਿ-  
ਨਾਮ ਵਿਚ ਜੁੜਿਆਂ ਆਤਮਕ ਆਨੰਦ ਮਿਲਦਾ ਹੈ । ੪।੧।੨।

**ਜੈਤਸਰੀ ਮਃ ੪ ॥ ਹਰਿ ਹਰਿ ਹਰਿ ਹਰਿ ਨਾਮੁ ਜਪਾਹਾ ॥ ਗੁਰਮੁਖਿ ਨਾਮੁ ਸਦਾ ਲੈ ਲਾਹਾ ॥ ਹਰਿ ਹਰਿ ਹਰਿ ਹਰਿ**  
**ਭਗਤਿ ਦ੍ਰਿੜਾਵਹੁ ਹਰਿ ਹਰਿ ਨਾਮੁ ਉਮਾਹਾ ਰਾਮ ॥੧॥ ਹਰਿ ਹਰਿ ਨਾਮੁ ਦਇਆਲੁ ਧਿਆਹਾ ॥ ਹਰਿ ਕੈ ਰੰਗਿ ਸਦਾ**  
**ਗੁਣ ਗਾਹਾ ॥ ਹਰਿ ਹਰਿ ਹਰਿ ਜਸੁ ਘੁਮਰਿ ਪਾਵਹੁ ਮਿਲਿ ਸਤਸੰਗਿ ਉਮਾਹਾ ਰਾਮ ॥੨॥ ਆਉ ਸਖੀ ਹਰਿ ਮੇਲਿ**  
**ਮਿਲਾਹਾ ॥ ਸੁਣਿ ਹਰਿ ਕਥਾ ਨਾਮੁ ਲੈ ਲਾਹਾ ॥ ਹਰਿ ਹਰਿ ਕ੍ਰਿਪਾ ਧਾਰਿ ਗੁਰ ਮੇਲਹੁ ਗੁਰਿ ਮਿਲਿਐ ਹਰਿ ਉਮਾਹਾ ਰਾਮ**  
**॥੩॥ ਕਰਿ ਕੀਰਤਿ ਜਸੁ ਅਗਮ ਅਥਾਹਾ ॥ ਖਿਨੁ ਖਿਨੁ ਰਾਮ ਨਾਮੁ ਗਾਵਾਹਾ ॥ ਮੋ ਕਉ ਧਾਰਿ ਕ੍ਰਿਪਾ ਮਿਲੀਐ ਗੁਰ**  
**ਦਾਤੇ ਹਰਿ ਨਾਨਕ ਭਗਤਿ ਉਮਾਹਾ ਰਾਮ ॥੪॥੨॥੮॥ {ਪੰਨਾ ੬੯੮}**

**ਪਦ ਅਰਥ** :—ਜਪਾਹਾ—ਜਪੋ । ਗੁਰਮੁਖਿ—ਗੁਰੂ ਦੀ ਸਰਨ ਪੈ ਕੇ । ਲੈ—ਲਵੋ । ਲਾਹਾ—ਲਾਭ, ਖੱਟੀ ।  
ਦ੍ਰਿੜਾਵਹੁ—ਹਿਰਦੇ ਵਿਚ ਪੱਕੀ ਕਰੋ । ਉਮਾਹਾ—ਚਾਉ, ਉਤਸ਼ਾਹ, ਆਨੰਦ {ਅੱਖਰ 'ਉ' ਦੇ ਨਾਲ ਦੋ ਲਗਾਂ  
ਹਨ— 'ਉ' ਅਤੇ 'ੁ' । ਅਸਲ ਲਫਜ਼ 'ਉਮਾਹਾ' ਹੈ, ਇਥੇ 'ਉਮਾਹਾ' ਪੜ੍ਹਨਾ ਹੈ} । ੧।



ਦਇਆਲੁ—ਦਇਆ ਦਾ ਘਰ, ਦਇਆ ਦਾ ਪੁੰਜ । ਧਿਆਹਾ—ਧਿਆਵੇ । ਕੈ ਰੰਗਿ—ਦੇ ਪ੍ਰੇਮ ਵਿਚ । ਗਾਹਾ—  
ਗਾਵੇ । ਜਸੁ—ਸਿਫਤਿ-ਸਾਲਾਹ । ਘੁਮਰਿ—ਘੁਮ ਘੁਮ ਕੇ ਨਾਚ, ਮਸਤ ਕਰਨ ਵਾਲਾ ਨਾਚ । ਮਿਲਿ—ਮਿਲ ਕੇ ।  
ਸਤ ਸੰਗਿ—ਸਤ ਸੰਗ ਵਿਚ । ੨।

ਸਖੀ—ਹੇ ਸਹੇਲੀਹੋ ! ਹੇ ਸਤਸੰਗੀਓ ! ਮੇਲਿ—ਮਿਲਾਪ ਵਿਚ, ਚਰਨਾਂ ਵਿਚ । ਮਿਲਾਹਾ—ਮਿਲੋ । ਸੁਣਿ—ਸੁਣ  
ਕੇ । ਹਰਿ—ਹੇ ਹਰੀ ! ਗੁਰਿ ਮਿਲਿਐ—ਜੇ ਗੁਰੂ ਮਿਲ ਪਏ । ੩।

ਕਰਿ—ਕਰ ਕੇ । ਕੀਰਤਿ—ਸਿਫਤਿ-ਸਾਲਾਹ । ਅਥਾਹਾ—ਭੁੰਘਾ, ਭੁੰਘੇ ਜਿਗਰੇ ਵਾਲਾ । ਖਿਨੁ ਖਿਨੁ—ਹਰ ਛਿਨ,  
ਹਰ ਵੇਲੇ । ਗਵਾਹਾ—ਗਾਵੇ । ਮੋ ਕਉ—ਮੈਨੂੰ । ਕਉ—ਨੂੰ । ਗੁਰ—ਹੇ ਗੁਰੂ ! । ੪।

**ਅਰਥ :**—ਹੇ ਭਾਈ ! ਸਦਾ ਹੀ ਪਰਮਾਤਮਾ ਦਾ ਨਾਮ ਜਪਿਆ ਕਰੋ । ਗੁਰੂ ਦੀ ਸਰਨ ਪੈ ਕੇ ਸਦਾ ਪਰਮਾਤਮਾ ਦਾ  
ਨਾਮ-ਖੱਟੀ ਖੱਟਦੇ ਰਹੋ । ਹੇ ਭਾਈ ! ਪਰਮਾਤਮਾ ਦੀ ਭਗਤੀ ਆਪਣੇ ਹਿਰਦੇ ਵਿਚ ਪੱਕੀ ਕਰ ਕੇ ਟਿਕਾ ਲਵੋ ।  
ਪਰਮਾਤਮਾ ਦਾ ਨਾਮ (ਮਨੁੱਖ ਦੇ ਮਨ ਵਿਚ) ਆਨੰਦ ਪੈਦਾ ਕਰਦਾ ਹੈ । ੧।

ਹੇ ਭਾਈ ! ਪਰਮਾਤਮਾ ਦਇਆ ਦਾ ਸੋਮਾ ਹੈ, ਉਸ ਦਾ ਨਾਮ ਸਦਾ ਸਿਮਰਦੇ ਰਹੋ । ਪਰਮਾਤਮਾ ਦੇ ਪ੍ਰੇਮ-ਰੰਗ ਵਿਚ  
ਟਿਕ ਕੇ ਉਸ ਦੇ ਗੁਣ ਗਾਂਦੇ ਰਹੋ । ਹੇ ਭਾਈ ! ਸਦਾ ਪਰਮਾਤਮਾ ਦੀ ਸਿਫਤਿ-ਸਾਲਾਹ ਕਰਦੇ ਰਹੋ (ਸਿਫਤਿ-ਸਾਲਾਹ  
ਮਨ ਨੂੰ ਮਸਤ ਕਰਨ ਵਾਲਾ ਨਾਚ ਹੈ, ਇਹ) ਨਾਚ ਨੱਚੋ । ਹੇ ਭਾਈ ! ਸਾਧ ਸੰਗਤਿ ਵਿਚ ਮਿਲ ਕੇ ਆਤਮਕ ਆਨੰਦ  
ਮਾਣਿਆ ਕਰੋ । ੨।

ਹੇ ਸੰਤ ਸੰਗੀਓ ! ਆਓ, ਰਲ ਕੇ ਪ੍ਰਭੂ ਦੇ ਚਰਨਾਂ ਵਿਚ ਜੁੜੀਏ । ਹੇ ਸਤ ਸੰਗੀਓ ! ਪਰਮਾਤਮਾ ਦੀ ਸਿਫਤਿ-ਸਾਲਾਹ  
ਦੀਆਂ ਗੱਲਾਂ ਸੁਣ ਕੇ ਪਰਮਾਤਮਾ ਦੇ ਨਾਮ-ਸਿਮਰਨ ਦੀ ਖੱਟੀ ਖੱਟਦੇ ਰਹੋ । (ਪ੍ਰਭੂ-ਦਰ ਤੇ ਅਰਦਾਸ ਕਰੋ—) ਹੇ  
ਪ੍ਰਭੂ ! ਮੇਹਰ ਕਰ, (ਸਾਨੂੰ) ਗੁਰੂ ਮਿਲਾ । ਹੇ ਸਤ ਸੰਗੀਓ ! ਜੇ ਗੁਰੂ ਮਿਲ ਪਏ, ਤਾਂ (ਹਿਰਦੇ ਵਿਚ) ਆਨੰਦ ਪੈਦਾ ਹੋ  
ਜਾਂਦਾ ਹੈ । ੩।

ਹੇ ਭਾਈ ! ਉਸ ਅਪਹੁੰਚ ਅਤੇ ਭੁੰਘੇ ਜਿਗਰੇ ਵਾਲੇ ਪਰਮਾਤਮਾ ਦੀ ਸਿਫਤਿ-ਸਾਲਾਹ ਕਰ ਕੇ, ਜਸ ਕਰ ਕੇ, ਹਰ ਵੇਲੇ  
ਉਸ ਦਾ ਨਾਮ ਜਪਿਆ ਕਰੋ । ਹੇ ਨਾਨਕ ! (ਆਖ—) ਹੇ ਨਾਮ ਦੀ ਦਾਤਿ ਦੇਣ ਵਾਲੇ ਗੁਰੂ ! ਮੇਰੇ ਉਤੇ ਮੇਹਰ ਕਰ,  
ਮੈਨੂੰ ਮਿਲ, (ਤੇਰੇ ਮਿਲਾਪ ਦੀ ਬਰਕਤਿ ਨਾਲ ਮੇਰੇ ਅੰਦਰ) ਭਗਤੀ ਕਰਨ ਦਾ ਚਾਉ ਪੈਦਾ ਹੋਵੇ । ੪। ੨। ੮।

**ਜੈਤਸਰੀ ਮਃ ੪ ॥ ਰਸਿ ਰਸਿ ਰਾਮੁ ਰਸਾਲੁ ਸਲਾਹਾ ॥ ਮਨੁ ਰਾਮ ਨਾਮਿ ਭੀਨਾ ਲੈ ਲਾਹਾ ॥ ਖਿਨੁ ਖਿਨੁ ਭਗਤਿ ਕਰਹ  
ਦਿਨੁ ਰਾਤੀ ਗੁਰਮਤਿ ਭਗਤਿ ਉਮਾਹਾ ਰਾਮ ॥੧॥ ਹਰਿ ਹਰਿ ਗੁਣ ਗੋਵਿੰਦ ਜਪਾਹਾ ॥ ਮਨੁ ਤਨੁ ਜੀਤਿ ਸਬਦੁ ਲੈ ਲਾਹਾ  
॥ ਗੁਰਮਤਿ ਪੰਚ ਦੂਤ ਵਸਿ ਆਵਹਿ ਮਨਿ ਤਨਿ ਹਰਿ ਓਮਾਹਾ ਰਾਮ ॥੨॥ ਨਾਮੁ ਰਤਨੁ ਹਰਿ ਨਾਮੁ ਜਪਾਹਾ ॥ ਹਰਿ  
ਗੁਣ ਗਾਇ ਸਦਾ ਲੈ ਲਾਹਾ ॥ ਦੀਨ ਦਇਆਲ ਕ੍ਰਿਪਾ ਕਰਿ ਮਾਧੋ ਹਰਿ ਹਰਿ ਨਾਮੁ ਉਮਾਹਾ ਰਾਮ ॥੩॥ ਜਪਿ ਜਗਦੀਸੁ  
ਜਪਉ ਮਨ ਮਾਹਾ ॥ ਹਰਿ ਹਰਿ ਜਗੰਨਾਥੁ ਜਗਿ ਲਾਹਾ ॥ ਧਨੁ ਧਨੁ ਵਡੇ ਠਾਕੁਰ ਪ੍ਰਭ ਮੇਰੇ ਜਪਿ ਨਾਨਕ ਭਗਤਿ ਓਮਾਹਾ  
ਰਾਮ ॥੪॥੩॥੯॥ {ਪੰਨਾ ੬੯੯}**

**ਪਦ ਅਰਥ :**—ਰਸਿ—ਆਨੰਦ ਨਾਲ । ਰਸਾਲੁ—(ਰਸ-ਆਲਯ) ਰਸਾਂ ਦਾ ਘਰ, ਰਸੀਲਾ । ਸਲਾਹਾ—ਅਸੀ  
ਸਲਾਹੁੰਦੇ ਹਾਂ । ਨਾਮਿ—ਨਾਮ ਵਿਚ । ਭੀਨਾ—ਭਿੱਜ ਗਿਆ । ਲਾਹਾ—ਲਾਭ । ਕਰਹ—ਅਸੀ ਕਰਦੇ ਹਾਂ ।  
ਉਮਾਹਾ—ਉਤਸ਼ਾਹ, ਚਾਉ । ੧।

ਜਪਾਹਾ—ਅਸੀ ਜਪਦੇ ਹਾਂ । ਜੀਤਿ—ਜਿੱਤ ਕੇ, ਵੱਸ ਵਿਚ ਕਰ ਕੇ । ਦੂਤ—(ਕਾਮਾਦਿਕ) ਵੈਰੀ । ਵਸਿ—ਵੱਸ  
ਵਿਚ । ਆਵਹਿ—ਆ ਜਾਂਦੇ ਹਨ । ੨।

ਗਾਇ—ਗਾ ਕੇ । ਦੀਨ ਦਇਆਲ—ਹੇ ਦੀਨਾਂ ਉਤੇ ਦਇਆ ਕਰਨ ਵਾਲੇ ! ਮਾਧੋ—ਹੇ ਮਾਇਆ ਦੇ ਪਤੀ ! । ੩।

ਜਗਦੀਸੁ—ਜਗਤ ਦਾ ਮਾਲਕ (ਜਗਤ-ਈਸ਼) । ਜਪਉ—ਜਪਉਂ, ਮੈਂ ਜਪਦਾ ਹਾਂ । ਮਾਹਾ—ਵਿਚ । ਜਗੰਨਾਥੁ—  
ਜਗਤ ਦਾ ਨਾਥ । ਜਗਿ—ਜਗਤ ਵਿਚ । ਧਨੁ ਧਨੁ—ਸਲਾਹੁਣ-ਜੋਗ । ਪ੍ਰਭ—ਹੇ ਪ੍ਰਭੂ ! ।੪।

**ਅਰਥ** :—ਹੇ ਭਾਈ ! ਅਸੀਂ ਬੜੇ ਆਨੰਦ ਨਾਲ ਰਸੀਲੇ ਰਾਮ ਦੀ ਸਿਫਤਿ-ਸਾਲਾਹ ਕਰਦੇ ਹਾਂ । ਸਾਡਾ ਮਨ ਰਾਮ ਦੇ  
ਨਾਮ-ਰਸ ਵਿਚ ਭਿੱਜ ਰਿਹਾ ਹੈ, ਅਸੀਂ (ਹਰਿ-ਨਾਮ ਦੀ) ਖੱਟੀ ਖੱਟ ਰਹੇ ਹਾਂ । ਅਸੀਂ ਹਰ ਵੇਲੇ ਦਿਨ ਰਾਤ  
ਪਰਮਾਤਮਾ ਦੀ ਭਗਤੀ ਕਰਦੇ ਹਾਂ । ਗੁਰੂ ਦੀ ਮਤਿ ਦੀ ਬਰਕਤਿ ਨਾਲ (ਸਾਡੇ ਅੰਦਰ ਪ੍ਰਭੂ ਦੀ) ਭਗਤੀ ਦਾ ਚਾਉ ਬਣ  
ਰਿਹਾ ਹੈ ।੧।

ਹੇ ਭਾਈ ! ਅਸੀਂ ਗੋਬਿੰਦ ਹਰੀ ਦੇ ਗੁਣ ਗਾ ਰਹੇ ਹਾਂ (ਇਸੇ ਤਰ੍ਹਾਂ ਆਪਣੇ) ਮਨ ਨੂੰ ਸਰੀਰ ਨੂੰ ਵੱਸ ਵਿਚ ਕਰ ਕੇ ਗੁਰੂ-  
ਸ਼ਬਦ (ਦਾ) ਲਾਭ ਪ੍ਰਾਪਤ ਕਰ ਰਹੇ ਹਾਂ । ਹੇ ਭਾਈ ! ਗੁਰੂ ਦੀ ਮਤਿ ਲਿਆਂ (ਕਾਮਾਦਿਕ) ਪੰਜੇ ਵੈਰੀ ਵੱਸ ਵਿਚ ਆ  
ਜਾਂਦੇ ਹਨ, ਮਨ ਵਿਚ ਹਿਰਦੇ ਵਿਚ ਹਰਿ-ਨਾਮ ਜਪਣ ਦਾ ਉਤਸ਼ਾਹ ਬਣ ਜਾਂਦਾ ਹੈ ।੨।

ਹੇ ਭਾਈ ! ਹਰਿ-ਨਾਮ ਰਤਨ (ਵਰਗਾ ਕੀਮਤੀ ਪਦਾਰਥ ਹੈ, ਅਸੀਂ ਇਹ) ਹਰਿ-ਨਾਮ ਜਪ ਰਹੇ ਹਾਂ । ਪਰਮਾਤਮਾ  
ਦੀ ਸਿਫਤਿ-ਸਾਲਾਹ ਦੇ ਗੀਤ ਗਾ ਗਾ ਕੇ ਸਦਾ ਕਾਇਮ ਰਹਿਣ ਵਾਲੀ ਖੱਟੀ ਖੱਟ ਰਹੇ ਹਾਂ । ਹੇ ਦੀਨਾਂ ਉੱਤੇ ਦਇਆ  
ਕਰਨ ਵਾਲੇ ਪ੍ਰਭੂ ! ਮੇਹਰ ਕਰ, ਸਾਡੇ ਮਨ ਵਿਚ ਤੇਰਾ ਨਾਮ ਜਪਣ ਦਾ ਚਾਉ ਬਣਿਆ ਰਹੇ ।੩।

ਹੇ ਨਾਨਕ ! (ਆਖ—) ਹੇ ਸਲਾਹੁਣ-ਜੋਗ ਪ੍ਰਭੂ ! ਹੇ ਮੇਰੇ ਸਭ ਤੋਂ ਵੱਡੇ ਮਾਲਕ ! ਮੈਂ ਤੈਨੂੰ ਜਗਤ ਦੇ ਮਾਲਕ ਨੂੰ  
ਆਪਣੇ ਮਨ ਵਿਚ ਸਦਾ ਜਪਦਾ ਰਹਾਂ (ਕਿਉਂਕਿ) ਹੇ ਹਰੀ ! ਤੈਨੂੰ ਜਗਤ ਦੇ ਨਾਥ ਨੂੰ ਸਦਾ ਜਪਣਾ ਹੀ ਜਗਤ ਵਿਚ  
(ਅਸਲ) ਲਾਭ ਹੈ, (ਮੇਹਰ ਕਰ, ਤੇਰਾ ਨਾਮ) ਜਪ ਕੇ (ਮੇਰੇ ਅੰਦਰ ਤੇਰੀ) ਭਗਤੀ ਦਾ ਉਤਸ਼ਾਹ ਬਣਿਆ  
ਰਹੇ ।੪।੨।੯।

ਜੈਤਸਰੀ ਮਹਲਾ ੪ ॥ ਆਪੇ ਜੋਗੀ ਜੁਗਤਿ ਜੁਗਾਹਾ ॥ ਆਪੇ ਨਿਰਭਉ ਤਾੜੀ ਲਾਹਾ ॥ ਆਪੇ ਹੀ ਆਪਿ ਆਪਿ ਵਰਤੈ  
ਆਪੇ ਨਾਮਿ ਉਮਾਹਾ ਰਾਮ ॥੧॥ ਆਪੇ ਦੀਪ ਲੋਅ ਦੀਪਾਹਾ ॥ ਆਪੇ ਸਤਿਗੁਰੁ ਸਮੁੰਦੁ ਮਥਾਹਾ ॥ ਆਪੇ ਮਥਿ ਮਥਿ  
ਤਤੁ ਕਵਾਏ ਜਪਿ ਨਾਮੁ ਰਤਨੁ ਉਮਾਹਾ ਰਾਮ ॥੨॥ ਸਖੀ ਮਿਲਹੁ ਮਿਲਿ ਗੁਣ ਗਾਵਾਹਾ ॥ ਗੁਰਮੁਖਿ ਨਾਮੁ ਜਪਹੁ ਹਰਿ  
ਲਾਹਾ ॥ ਹਰਿ ਹਰਿ ਭਗਤਿ ਦ੍ਰਿੜੀ ਮਨਿ ਭਾਈ ਹਰਿ ਹਰਿ ਨਾਮੁ ਉਮਾਹਾ ਰਾਮ ॥੩॥ ਆਪੇ ਵਡ ਦਾਣਾ ਵਡ ਸਾਹਾ ॥  
ਗੁਰਮੁਖਿ ਪੁੰਜੀ ਨਾਮੁ ਵਿਸਾਹਾ ॥ ਹਰਿ ਹਰਿ ਦਾਤਿ ਕਰਹੁ ਪ੍ਰਭ ਭਾਵੈ ਗੁਣ ਨਾਨਕ ਨਾਮੁ ਉਮਾਹਾ ਰਾਮ  
॥੪॥੪॥੧੦॥ {ਪੰਨਾ ੬੯੯}

**ਪਦ ਅਰਥ** :—ਆਪੇ—ਆਪ ਹੀ । ਜੁਗਾਹਾ—ਸਾਰੇ ਜੁਗਾਂ ਵਿਚ । ਤਾੜੀ—ਸਮਾਧੀ । ਨਾਮਿ—ਨਾਮ ਵਿਚ (ਜੋੜ  
ਕੇ) । ਉਮਾਹਾ—ਉਤਸ਼ਾਹ, ਚਾਉ ।੧।

ਦੀਪ—ਜਜ਼ੀਰੇ । ਲੋਅ—ਲੋਕ, ਭਵਨ {ਬਹੁ-ਵਚਨ} । ਦੀਪਾਹਾ—ਰੋਸ਼ਨੀ ਕਰਨ ਵਾਲਾ । ਮਥਾਹਾ—ਰਿੜਕਦਾ ।  
ਮਥਿ—ਰਿੜਕ ਕੇ । ਤਤੁ—ਮੱਖਣ, ਅਸਲੀਅਤ ।੨।

ਸਖੀ—ਹੇ ਸਹੇਲੀਹੋ ! ਮਿਲਿ—ਮਿਲ ਕੇ । ਗਾਵਾਹਾ—ਗਾਵੀਏ । ਗੁਰਮੁਖਿ—ਗੁਰੂ ਦੀ ਸਰਨ ਪੈ ਕੇ । ਲਾਹਾ—  
ਲਾਭ । ਦ੍ਰਿੜੀ—ਹਿਰਦੇ ਵਿਚ ਪੱਕੀ ਕੀਤੀ । ਮਨਿ—ਮਨ ਵਿਚ । ਭਾਈ—ਪਿਆਰੀ ਲੱਗੀ ।੩।

ਦਾਣਾ—ਦਾਨਾ, ਸਿਆਣਾ । ਸਾਹਾ—ਸ਼ਾਹ । ਪੁੰਜੀ—ਸਰਮਾਇਆ । ਵਿਸਾਹਾ—ਖਰੀਦਦਾ । ਪ੍ਰਭ—ਹੇ ਪ੍ਰਭੂ !  
ਹਰਿ—ਹੇ ਹਰੀ ! ।੪।

**ਅਰਥ** :—ਹੇ ਭਾਈ ! ਪਰਮਾਤਮਾ ਆਪ ਹੀ ਜੋਗੀ ਹੈ, ਆਪ ਹੀ ਸਭ ਜੁਗਾਂ ਵਿਚ ਜੋਗ ਦੀ ਜੁਗਤਿ ਹੈ, ਆਪ ਹੀ  
ਨਿਡਰ ਹੋ ਕੇ ਸਮਾਧੀ ਲਾਂਦਾ ਹੈ । ਸਭ ਥਾਂ ਆਪ ਹੀ ਆਪ ਕੰਮ ਕਰ ਰਿਹਾ ਹੈ, ਆਪ ਹੀ ਨਾਮ ਵਿਚ ਜੋੜ ਕੇ  
ਸਿਮਰਨ ਦਾ ਉਤਸ਼ਾਹ ਦੇ ਰਿਹਾ ਹੈ ।੧।

ਹੇ ਭਾਈ ! ਪ੍ਰਭੂ ਆਪ ਹੀ ਜਜ਼ੀਰੇ ਹੈ, ਆਪ ਹੀ ਸਾਰੇ ਭਵਨ ਹੈ, ਆਪ ਹੀ (ਸਾਰੇ ਭਵਨਾਂ ਵਿਚ) ਚਾਨਣ ਹੈ । ਪ੍ਰਭੂ ਆਪ ਹੀ ਗੁਰੂ ਹੈ, ਆਪ ਹੀ (ਬਾਣੀ ਦਾ) ਸਮੁੰਦਰ ਹੈ, ਆਪ ਹੀ (ਇਸ ਸਮੁੰਦਰ ਨੂੰ) ਰਿੜਕਣ ਵਾਲਾ (ਵਿਚਾਰਨ ਵਾਲਾ) ਹੈ । ਆਪ ਹੀ (ਬਾਣੀ ਦੇ ਸਮੁੰਦਰ ਨੂੰ) ਰਿੜਕ ਰਿੜਕ (ਵਿਚਾਰ-ਵਿਚਾਰ) ਕੇ (ਇਸ ਵਿਚੋਂ) ਮੱਖਣ (ਅਸਲੀਅਤ) ਲਭਾਂਦਾ ਹੈ, ਆਪ ਹੀ (ਆਪਣਾ) ਰਤਨ ਵਰਗਾ ਕੀਮਤੀ ਨਾਮ ਜਪ ਕੇ (ਜੀਵਾਂ ਦੇ ਅੰਦਰ ਜਪਣ ਦਾ) ਚਾਉ ਪੈਦਾ ਕਰਦਾ ਹੈ । ੨।

ਹੇ ਸਤਸੰਗੀਓ ! ਇਕੱਠੇ ਹੋਵੋ, ਆਓ, ਇਕੱਠੇ ਹੋ ਕੇ ਪ੍ਰਭੂ ਦੇ ਗੁਣ ਗਾਵੀਏ । ਹੇ ਸਤਸੰਗੀਓ ! ਗੁਰੂ ਦੀ ਸਰਨ ਪੈ ਕੇ ਹਰਿ-ਨਾਮ ਜਪੋ, (ਇਹੀ ਹੈ ਜੀਵਨ ਦਾ) ਲਾਭ । ਜਿਸ ਮਨੁੱਖ ਨੇ ਪ੍ਰਭੂ ਦੀ ਭਗਤੀ ਆਪਣੇ ਹਿਰਦੇ ਵਿਚ ਪੱਕੀ ਬਿਠਾ ਲਈ, ਜਿਸ ਨੂੰ ਪ੍ਰਭੂ ਦੀ ਭਗਤੀ ਮਨ ਵਿਚ ਪਿਆਰੀ ਲੱਗੀ, ਪ੍ਰਭੂ ਦਾ ਨਾਮ ਉਸ ਦੇ ਅੰਦਰ (ਸਿਮਰਨ ਦਾ) ਉਤਸ਼ਾਹ ਪੈਦਾ ਕਰਦਾ ਹੈ । ੩।

ਹੇ ਭਾਈ ! ਪ੍ਰਭੂ ਆਪ ਹੀ ਬੜਾ ਸਿਆਣਾ ਵੱਡਾ ਸ਼ਾਹ ਹੈ । ਹੇ ਭਾਈ ! ਗੁਰੂ ਦੀ ਸਰਨ ਪੈ ਕੇ ਉਸ ਦਾ ਨਾਮ-ਸਰਮਾਇਆ ਇਕੱਠਾ ਕਰੋ । ਹੇ ਨਾਨਕ ! (ਆਖ—) ਹੇ ਹਰੀ ! ਹੇ ਪ੍ਰਭੂ ! (ਮੈਨੂੰ ਆਪਣੇ ਨਾਮ ਦੀ) ਦਾਤਿ ਬਖਸ਼, ਜੇ ਤੈਨੂੰ ਚੰਗਾ ਲੱਗੇ, ਤਾਂ ਮੇਰੇ ਅੰਦਰ ਤੇਰਾ ਨਾਮ ਵੱਸੇ, ਤੇਰੇ ਗੁਣਾਂ ਨੂੰ ਯਾਦ ਕਰਨ ਦਾ ਚਾਉ ਪੈਦਾ ਹੋਵੇ । ੪। ੪। ੧੦।

ਜੈਤਸਰੀ ਮਹਲਾ ੪ ॥ ਮਿਲਿ ਸਤਸੰਗਤਿ ਸੰਗਿ ਗੁਰਾਹਾ ॥ ਪੁੰਜੀ ਨਾਮੁ ਗੁਰਮੁਖਿ ਵੇਸਾਹਾ ॥ ਹਰਿ ਹਰਿ ਕ੍ਰਿਪਾ ਧਾਰਿ ਮਧੁਸੂਦਨ ਮਿਲਿ ਸਤਸੰਗਿ ਉਮਾਹਾ ਰਾਮ ॥੧॥ ਹਰਿ ਗੁਣ ਬਾਣੀ ਸ੍ਰਵਣਿ ਸੁਣਾਹਾ ॥ ਕਰਿ ਕਿਰਪਾ ਸਤਿਗੁਰੂ ਮਿਲਾਹਾ ॥ ਗੁਣ ਗਾਵਹ ਗੁਣ ਬੋਲਹ ਬਾਣੀ ਹਰਿ ਗੁਣ ਜਪਿ ਉਮਾਹਾ ਰਾਮ ॥੨॥ ਸਭਿ ਤੀਰਥ ਵਰਤ ਜਗ ਪੁੰਨ ਤੋਲਾਹਾ ॥ ਹਰਿ ਹਰਿ ਨਾਮ ਨ ਪੁਜਹਿ ਪੁਜਾਹਾ ॥ ਹਰਿ ਹਰਿ ਅਤੁਲੁ ਤੋਲੁ ਅਤਿ ਭਾਰੀ ਗੁਰਮਤਿ ਜਪਿ ਉਮਾਹਾ ਰਾਮ ॥੩॥ ਸਭਿ ਕਰਮ ਧਰਮ ਹਰਿ ਨਾਮੁ ਜਪਾਹਾ ॥ ਕਿਲਵਿਖ ਮੈਲੁ ਪਾਪ ਧੋਵਾਹਾ ॥ ਦੀਨ ਦਇਆਲ ਹੋਹੁ ਜਨ ਉਪਰਿ ਦੇਹੁ ਨਾਨਕ ਨਾਮੁ ਉਮਾਹਾ ਰਾਮ ॥੪॥੫॥੧੧॥ {ਪੰਨਾ ੬੬੯}

**ਪਦ ਅਰਥ :**—ਮਿਲਿ—ਮਿਲ ਕੇ । ਸੰਗਿ ਗੁਰਾਹਾ—ਗੁਰੂ ਦੀ ਸੰਗਤਿ ਵਿਚ । ਸੰਗਿ—ਨਾਲ । ਪੁੰਜੀ—ਸਰਮਾਇਆ । ਗੁਰਮੁਖਿ—ਗੁਰੂ ਦੀ ਸਰਨ ਪੈ ਕੇ । ਵਿਸਾਹਾ—ਖਰੀਦੋ, ਇਕੱਠਾ ਕਰੋ । ਹਰਿ—ਹੇ ਹਰੀ ! ਮਧੁ ਸੂਦਨ—{ਮਧੂ ਦੈਂਤ ਨੂੰ ਮਾਰਨ ਵਾਲਾ} ਹੇ ਪ੍ਰਭੂ ! ਉਮਾਹਾ—ਉਤਸ਼ਾਹ । ੧।

ਸ੍ਰਵਣਿ—ਕੰਨ ਨਾਲ । ਗਾਵਹ—ਅਸੀ ਗਾਵੀਏ । ਬੋਲਹ—ਅਸੀ ਬੋਲੀਏ । ੨।

ਸਭਿ—ਸਾਰੇ {ਬਹੁ-ਵਚਨ} । ਤੋਲਾਹਾ—ਜੇ ਤੋਲੀਏ {ਅੱਖਰ 'ਤ' ਦੇ ਨਾਲ ਦੋ ਲਗਾਂ ਹਨ— 'ਤੇ' ਅਤੇ 'ਅਸਲ ਲਫਜ਼ 'ਤੋਲਾਹਾ' ਹੈ, ਇਥੇ 'ਤੁਲਾਹਾ' ਪੜ੍ਹਨਾ ਹੈ । ਪੁਜਹਿ—ਅੱਪੜਦੇ । ਜਪਿ—ਜਪ ਕੇ । ੩।

ਕਿਲਵਿਖ—ਪਾਪ । ਦੀਨ ਜਨ—ਨਿਮਾਣੇ ਦਾਸ । ੪।

**ਅਰਥ :**—ਹੇ ਵੈਰੀਆਂ ਦੇ ਨਾਸ ਕਰਨ ਵਾਲੇ ਹਰੀ ! (ਅਸਾਂ ਜੀਵਾਂ ਉਤੇ) ਕਿਰਪਾ ਕਰ (ਕਿ) ਸਾਧ ਸੰਗਤਿ ਵਿਚ ਮਿਲ ਕੇ (ਸਾਡੇ ਅੰਦਰ ਤੇਰੇ ਨਾਮ ਦਾ) ਚਾਉ ਪੈਦਾ ਹੋਵੇ, ਸਾਧ ਸੰਗਤਿ ਵਿਚ ਮਿਲ ਕੇ, ਗੁਰੂ ਦੀ ਸੰਗਤਿ ਵਿਚ ਮਿਲ ਕੇ, ਗੁਰੂ ਦੀ ਸਰਨ ਪੈ ਕੇ, ਤੇਰੇ ਨਾਮ ਦਾ ਸਰਮਾਇਆ ਇਕੱਠਾ ਕਰੀਏ । ੧।

ਹੇ ਹਰੀ ! ਕਿਰਪਾ ਕਰ ਕੇ (ਮੈਨੂੰ) ਗੁਰੂ ਮਿਲਾ (ਤਾਂ ਕਿ) ਤੇਰੇ ਗੁਣਾਂ ਵਾਲੀ ਬਾਣੀ ਅਸੀ ਕੰਨ ਨਾਲ ਸੁਣੀਏ, ਗੁਰੂ ਦੀ ਬਾਣੀ ਦੀ ਰਾਹੀਂ ਅਸੀ ਤੇਰੇ ਗੁਣ ਗਾਵੀਏ, ਤੇਰੇ ਗੁਣ ਉਚਾਰੀਏ । ਤੇਰੇ ਗੁਣ ਯਾਦ ਕਰ ਕਰ ਕੇ (ਸਾਡੇ ਅੰਦਰ ਤੇਰੀ ਭਗਤੀ ਦਾ) ਚਾਉ ਪੈਦਾ ਹੋਵੇ । ੨।

ਹੇ ਭਾਈ ! ਜੇ ਸਾਰੇ ਤੀਰਥ (-ਇਸ਼ਨਾਨ), ਵਰਤ, ਜੱਗ ਅਤੇ ਪੁੰਨ (ਮਿਥੇ ਹੋਏ ਨੇਕ ਕੰਮ) (ਇਕੱਠੇ ਰਲਾ ਕੇ) ਤੋਲੀਏ, ਇਹ ਪਰਮਾਤਮਾ ਦੇ ਨਾਮ ਤਕ ਨਹੀਂ ਅੱਪੜ ਸਕਦੇ । ਪਰਮਾਤਮਾ (ਦਾ ਨਾਮ) ਤੋਲਿਆ ਨਹੀਂ ਜਾ ਸਕਦਾ, ਉਸ ਦਾ ਬਹੁਤ ਭਾਰਾ ਤੋਲ ਹੈ । ਗੁਰੂ ਦੀ ਮਤਿ ਦੀ ਰਾਹੀਂ ਜਪ ਕੇ (ਮਨ ਵਿਚ ਹੋਰ ਜਪਣ ਦਾ) ਉਤਸ਼ਾਹ ਪੈਦਾ ਹੁੰਦਾ ਹੈ । ੩।

ਹੇ ਨਾਨਕ ! (ਆਖ—) ਹੇ ਹਰੀ ! ਆਪਣੇ ਨਿਮਾਣੇ ਦਾਸਾਂ ਉੱਤੇ ਦਇਆਵਾਨ ਹੋ, ਦਾਸਾਂ ਨੂੰ ਆਪਣਾ ਨਾਮ ਬਖਸ਼, (ਨਾਮ ਜਪਣ ਦਾ) ਉਤਸ਼ਾਹ ਦੇਹ, ਅਸੀਂ ਤੇਰਾ ਨਾਮ ਜਪੀਏ, ਤੇਰਾ ਨਾਮ ਹੀ ਸਾਰੇ (ਮਿੱਥੇ ਹੋਏ) ਧਾਰਮਿਕ ਕੰਮ ਹੈ, (ਤੇਰੇ ਨਾਮ ਦੀ ਬਰਕਤਿ ਨਾਲ) ਸਾਰੇ ਪਾਪਾਂ ਵਿਕਾਰਾਂ ਦੀ ਮੈਲ ਧੂਪ ਜਾਂਦੀ ਹੈ । ੪। ੫। ੧੧।

### ਜੈਤਸਰੀ ਮਹਲਾ ੫ ਘਰੁ ੩

੧੬ ਸਤਿਗੁਰ ਪ੍ਰਸਾਦਿ ॥ ਕੋਈ ਜਾਨੈ ਕਵਨੁ ਈਹਾ ਜਗਿ ਮੀਤੁ ॥ ਜਿਸੁ ਹੋਇ ਕ੍ਰਿਪਾਲੁ ਸੋਈ ਬਿਧਿ ਬੂਝੈ ਤਾ ਕੀ ਨਿਰਮਲ ਰੀਤਿ ॥੧॥ ਰਹਾਉ ॥ ਮਾਤ ਪਿਤਾ ਬਨਿਤਾ ਸੁਤ ਬੰਧਪ ਇਸਟ ਮੀਤ ਅਰੁ ਭਾਈ ॥ ਪੂਰਬ ਜਨਮ ਕੇ ਮਿਲੇ ਸੰਜੋਗੀ ਅੰਤਹਿ ਕੇ ਨ ਸਹਾਈ ॥੧॥ ਮੁਕਤਿ ਮਾਲ ਕਨਿਕ ਲਾਲ ਹੀਰਾ ਮਨ ਰੰਜਨ ਕੀ ਮਾਇਆ ॥ ਹਾ ਹਾ ਕਰਤ ਬਿਹਾਨੀ ਅਵਧਹਿ ਤਾ ਮਹਿ ਸੰਤੋਖੁ ਨ ਪਾਇਆ ॥੨॥ ਹਸਤਿ ਰਥ ਅਸੂ ਪਵਨ ਤੇਜ ਧਣੀ ਭੂਮਨ ਚਤੁਰਾਂਗਾ ॥ ਸੰਗਿ ਨ ਚਾਲਿਓ ਇਨ ਮਹਿ ਕਛੁਐ ਉਠਿ ਸਿਧਾਇਓ ਨਾਂਗਾ ॥੩॥ ਹਰਿ ਕੇ ਸੰਤ ਪ੍ਰਿਅ ਪ੍ਰੀਤਮ ਪ੍ਰਭ ਕੇ ਤਾ ਕੈ ਹਰਿ ਹਰਿ ਗਾਈਐ ॥ ਨਾਨਕ ਈਹਾ ਸੁਖੁ ਆਗੈ ਮੁਖ ਉਜਲ ਸੰਗਿ ਸੰਤਨ ਕੈ ਪਾਈਐ ॥੪॥੧॥ {ਪੰਨਾ ੨੦੦}

**ਪਦ ਅਰਥ :**—ਕੋਈ—ਕੋਈ ਵਿਰਲਾ । ਈਹਾ ਜਗਿ—ਇਥੇ ਜਗਤ ਵਿਚ । ਸੋਈ—ਉਹੀ ਮਨੁੱਖ । ਬਿਧਿ—ਜੁਗਤਿ । ਤਾ ਕੀ—ਉਸ ਮਨੁੱਖ ਦੀ । ਰੀਤਿ—ਜੀਵਨ-ਜੁਗਤਿ । ੧। ਰਹਾਉ ।

ਬਨਿਤਾ—ਇਸਤ੍ਰੀ । ਸੁਤ—ਪੁੱਤਰ । ਬੰਧਪ—ਰਿਸ਼ਤੇਦਾਰ । ਇਸਟ—ਪਿਆਰੇ, ਇਸਟ । ਅਰੁ—ਅਤੇ । ਪੂਰਬ—ਪਹਿਲੇ । ਸੰਜੋਗੀ—ਸੰਜੋਗਾਂ ਨਾਲ । ਅੰਤਹਿ—ਅਖੀਰ ਵੇਲੇ । ਕੋ—ਕੋਈ ਭੀ । ਸਹਾਈ—ਸਾਥੀ । ੧।

ਮੁਕਤਿ—{ਸ਼ੌਕਿਕਕ} ਮੋਤੀ । ਕਨਿਕ—ਸੋਨਾ । ਮਨ ਰੰਜਨ ਕੀ—ਮਨ ਨੂੰ ਖੁਸ਼ ਕਰਨ ਵਾਲੀ । ਬਿਹਾਨੀ—ਬੀਤ ਗਈ । ਅਵਧਹਿ—ਉਮਰ । ਤਾ ਮਹਿ—ਇਹਨਾਂ ਪਦਾਰਥਾਂ ਵਿਚ । ਸੰਤੋਖੁ—ਸ਼ਾਂਤੀ, ਰੱਜ । ੨।

ਹਸਤਿ—ਹਾਥੀ । ਅਸੂ—ਘੋੜੇ । ਪਵਨ ਤੇਜ—ਹਵਾ ਦੇ ਵੇਗ ਵਾਲੇ । ਧਣੀ—ਧਨ ਦਾ ਮਾਲਕ । ਭੂਮਨ—ਜ਼ਿਮੀ ਦਾ ਮਾਲਕ । ਚਤੁਰਾਂਗਾ—ਚਾਰ ਅੰਗਾਂ ਵਾਲੀ ਫੌਜ—ਹਾਥੀ, ਰਥ, ਘੋੜੇ, ਪੈਦਲ । ਸੰਗਿ—ਨਾਲ । ਕਛੁਐ—ਕੁਝ ਭੀ । ਸਿਧਾਇਓ—ਤੁਰ ਪਿਆ । ੩।

ਪ੍ਰਿਅ—ਪਿਆਰੇ । ਤਾ ਕੈ—ਉਹਨਾਂ ਦੀ ਸੰਗਤਿ ਵਿਚ । ਗਾਈਐ—ਗਾਣਾ ਚਾਹੀਦਾ ਹੈ । ਈਹਾ—ਇਸ ਲੋਕ ਵਿਚ । ਆਗੈ—ਪਰਲੋਕ ਵਿਚ । ਉਜਲ—ਰੌਸ਼ਨ । ਕੈ ਸੰਗਿ—ਦੇ ਨਾਲ, ਦੀ ਸੰਗਤਿ ਵਿਚ । ੪।

**ਅਰਥ :**—ਹੇ ਭਾਈ ! ਕੋਈ ਵਿਰਲਾ ਮਨੁੱਖ ਜਾਣਦਾ ਹੈ (ਕਿ) ਇਥੇ ਜਗਤ ਵਿਚ (ਅਸਲੀ) ਮਿੱਤਰ ਕੌਣ ਹੈ । ਜਿਸ ਮਨੁੱਖ ਉੱਤੇ (ਪਰਮਾਤਮਾ) ਦਇਆਵਾਨ ਹੁੰਦਾ ਹੈ, ਉਹੀ ਮਨੁੱਖ ਇਸ ਗੱਲ ਨੂੰ ਸਮਝਦਾ ਹੈ, (ਫਿਰ) ਉਸ ਮਨੁੱਖ ਦੀ ਜੀਵਨਿ-ਜੁਗਤਿ ਪਵਿੱਤ੍ਰ ਹੋ ਜਾਂਦੀ ਹੈ । ੧। ਰਹਾਉ ।

ਹੇ ਭਾਈ ! ਮਾਂ ਪਿਉ, ਇਸਤ੍ਰੀ, ਪੁੱਤਰ, ਰਿਸ਼ਤੇਦਾਰ, ਪਿਆਰੇ ਮਿੱਤਰ ਅਤੇ ਭਰਾ—ਇਹ ਸਾਰੇ ਪਹਿਲੇ ਜਨਮਾਂ ਦੇ ਸੰਜੋਗਾਂ ਕਰਕੇ (ਇਥੇ) ਮਿਲ ਪਏ ਹਨ । ਅਖੀਰ ਵੇਲੇ ਇਹਨਾਂ ਵਿਚੋਂ ਕੋਈ ਭੀ ਸਾਥੀ ਨਹੀਂ ਬਣਦਾ । ੧।

ਹੇ ਭਾਈ ! ਮੋਤੀਆਂ ਦੀ ਮਾਲਾ, ਸੋਨਾ, ਲਾਲ, ਹੀਰੇ, ਮਨ ਨੂੰ ਖੁਸ਼ ਕਰਨ ਵਾਲੀ ਮਾਇਆ—ਇਹਨਾਂ ਵਿਚ (ਲੱਗਿਆਂ) ਸਾਰੀ ਉਮਰ ‘ਹਾਇ, ਹਾਇ’ ਕਰਦਿਆਂ ਗੁਜਰ ਜਾਂਦੀ ਹੈ, ਮਨ ਨਹੀਂ ਰੱਜਦਾ । ੨।

ਹੇ ਭਾਈ ! ਹਾਥੀ, ਰਥ, ਹਵਾ ਦੇ ਵੇਗ ਵਰਗੇ ਘੋੜੇ (ਹੋਣ), ਧਨਾਢ ਹੋਵੇ, ਜ਼ਿਮੀ ਦਾ ਮਾਲਕ ਹੋਵੇ, ਚਾਰ ਕਿਸਮ ਦੀ ਫੌਜ ਦਾ ਮਾਲਕ ਹੋਵੇ—ਇਹਨਾਂ ਵਿਚੋਂ (ਭੀ) ਕੋਈ ਚੀਜ਼ ਭੀ ਨਾਲ ਨਹੀਂ ਜਾਂਦੀ, (ਇਹਨਾਂ ਦਾ ਮਾਲਕ ਮਨੁੱਖ ਇਥੋਂ) ਨੰਗਾ ਹੀ ਉੱਠ ਕੇ ਤੁਰ ਪੈਂਦਾ ਹੈ ।੩।

ਹੇ ਨਾਨਕ ! ਪਰਮਾਤਮਾ ਦੇ ਸੰਤ ਜਨ ਪਰਮਾਤਮਾ ਦੇ ਪਿਆਰੇ ਹੁੰਦੇ ਹਨ, ਉਹਨਾਂ ਦੀ ਸੰਗਤਿ ਵਿਚ ਪਰਮਾਤਮਾ ਦੀ ਸਿਫਤਿ-ਸਾਲਾਹ ਕਰਨੀ ਚਾਹੀਦੀ ਹੈ । ਇਸ ਲੋਕ ਵਿਚ ਸੁਖ ਮਿਲਦਾ ਹੈ, ਪਰਲੋਕ ਵਿਚ ਸੁਰਖ-ਰੂ ਹੋ ਜਾਈਦਾ ਹੈ । (ਪਰ ਇਹ ਦਾਤਿ) ਸੰਤ ਜਨਾਂ ਦੀ ਸੰਗਤਿ ਵਿਚ ਹੀ ਮਿਲਦੀ ਹੈ ।੪।੧।

ਜੈਤਸਰੀ ਮਹਲਾ ੫ ਘਰੁ ੩ ਦੁਪਦੇ

ੴ ਸਤਿਗੁਰ ਪ੍ਰਸਾਦਿ ॥ ਦੇਹੁ ਸੰਦੇਸਰੋ ਕਹੀਅਉ ਪ੍ਰਿਅ ਕਹੀਅਉ ॥ ਬਿਸਮੁ ਭਈ ਮੈ ਬਹੁ ਬਿਧਿ ਸੁਨਤੇ ਕਹਹੁ ਸੁਹਾਗਨਿ ਸਹੀਅਉ ॥੧॥ ਰਹਾਉ ॥ ਕੋ ਕਹਤੋ ਸਭ ਬਾਹਰਿ ਬਾਹਰਿ ਕੋ ਕਹਤੋ ਸਭ ਮਹੀਅਉ ॥ ਬਰਨੁ ਨ ਦੀਸੈ ਚਿਹਨੁ ਨ ਲਖੀਐ ਸੁਹਾਗਨਿ ਸਾਤਿ ਬੁਝਹੀਅਉ ॥੧॥ ਸਰਬ ਨਿਵਾਸੀ ਘਟਿ ਘਟਿ ਵਾਸੀ ਲੇਪੁ ਨਹੀ ਅਲਪਹੀਅਉ ॥ ਨਾਨਕੁ ਕਹਤ ਸੁਨਹੁ ਰੇ ਲੋਗਾ ਸੰਤ ਰਸਨ ਕੋ ਬਸਹੀਅਉ ॥੨॥੧॥੨॥ {ਪੰਨਾ ੨੦੦}

ਪਦ ਅਰਥ :—ਸੰਦੇਸਰੋ—ਪਿਆਰਾ ਸੰਦੇਸ਼ । ਕਹੀਅਉ—ਦੱਸੋ । ਪ੍ਰਿਅ ਸੰਦੇਸਰੋ—ਪਿਆਰੇ ਦਾ ਮਿੱਠਾ ਸੁਨੇਹਾ । ਬਿਸਮੁ—ਹੈਰਾਨ । ਭਈ—ਹੋ ਗਈ । ਬਹੁ ਬਿਧਿ—ਕਈ ਕਿਸਮਾਂ । ਕਹਹੁ—ਦੱਸੋ । ਸਹੀਅਉ—ਹੋ ਸਹੇਲੀਹੋ ! ।੧।ਰਹਾਉ।

ਕੋ—ਕੋਈ । ਕਹਤੋ—ਆਖਦਾ ਹੈ । ਮਹੀਅਉ—ਵਿਚ, ਮਾਹਿ । ਬਰਨੁ—ਰੰਗ {ਕਠ} । ਦੀਸੈ—ਦਿੱਸਦਾ । ਚਿਹਨੁ—ਨਿਸ਼ਾਨ, ਲੱਛਣ । ਲਖੀਐ—ਨਜ਼ਰ ਆਉਂਦਾ । ਸੁਹਾਗਨਿ—ਹੇ ਸੁਹਾਗਣੋ ! ਸਾਤਿ—ਸਤਿ, ਸੱਚ । ਬੁਝਹੀਅਉ—ਸਮਝਾਓ ।੧।

ਨਿਵਾਸੀ—ਨਿਵਾਸ ਰੱਖਣ ਵਾਲਾ । ਘਟਿ ਘਟਿ—ਹਰੇਕ ਸਰੀਰ ਵਿਚ । ਵਾਸੀ—ਵੱਸਣ ਵਾਲਾ । ਲੇਪੁ—(ਮਾਇਆ ਦਾ) ਅਸਰ । ਅਲਪਹੀਅਉ—ਅਲਪ ਭੀ, ਰਤਾ ਭਰ ਭੀ । ਨਾਨਕੁ ਕਹਤ—ਨਾਨਕ ਆਖਦਾ ਹੈ । ਹੇ ਲੋਗਾ—ਹੇ ਲੋਕੋ ! ਸੰਤ ਰਸਨ ਕੋ—ਸੰਤ ਕੋ ਰਸਨ, ਸੰਤਾਂ ਦੀ ਜੀਭ ਉਤੇ । ਬਸਹੀਅਉ—ਵੱਸਦਾ ਹੈ ।੨।

ਅਰਥ :—ਹੇ ਸੁਹਾਗਵਤੀ ਸਹੇਲੀਹੋ ! (ਹੇ ਗੁਰ-ਸਿੱਖੋ ! ) ਮੈਨੂੰ ਪਿਆਰੇ ਪ੍ਰਭੂ ਦਾ ਮਿੱਠਾ ਜਿਹਾ ਸੁਨੇਹਾ ਦਿਹੋ, ਦੱਸੋ । ਮੈਂ (ਉਸ ਪਿਆਰੇ ਦੀ ਬਾਬਤ) ਕਈ ਕਿਸਮਾਂ (ਦੀਆਂ ਗੱਲਾਂ) ਸੁਣ ਸੁਣ ਕੇ ਹੈਰਾਨ ਹੋ ਰਹੀ ਹਾਂ ।੧।ਰਹਾਉ।

ਕੋਈ ਆਖਦਾ ਹੈ, ਉਹ ਸਭਨਾਂ ਤੋਂ ਬਾਹਰ ਹੀ ਵੱਸਦਾ ਹੈ, ਕੋਈ ਆਖਦਾ ਹੈ, ਉਹ ਸਭਨਾਂ ਦੇ ਵਿੱਚ ਵੱਸਦਾ ਹੈ । ਉਸ ਦਾ ਰੰਗ ਨਹੀਂ ਦਿੱਸਦਾ, ਉਸ ਦਾ ਕੋਈ ਲੱਛਣ ਨਜ਼ਰ ਨਹੀਂ ਆਉਂਦਾ । ਹੇ ਸੁਹਾਗਣੋ ! ਤੁਸੀ ਮੈਨੂੰ ਸੱਚੀ ਗੱਲ ਸਮਝਾਓ ।੧।

ਨਾਨਕ ਆਖਦਾ ਹੈ—ਹੇ ਲੋਕੋ ! ਸੁਣੋ । ਉਹ ਪਰਮਾਤਮਾ ਸਾਰਿਆਂ ਵਿਚ ਨਿਵਾਸ ਰੱਖਣ ਵਾਲਾ ਹੈ, ਹਰੇਕ ਸਰੀਰ ਵਿਚ ਵੱਸਣ ਵਾਲਾ ਹੈ (ਫਿਰ ਭੀ, ਉਸ ਨੂੰ ਮਾਇਆ ਦਾ) ਰਤਾ ਭੀ ਲੇਪ ਨਹੀਂ ਹੈ । ਉਹ ਪ੍ਰਭੂ ਸੰਤ ਜਨਾਂ ਦੀ ਜੀਭ ਉਤੇ ਵੱਸਦਾ ਹੈ (ਸੰਤ ਜਨ ਹਰ ਵੇਲੇ ਉਸ ਦਾ ਨਾਮ ਜਪਦੇ ਹਨ) ।੨।੧।੨।

ਜੈਤਸਰੀ ਮਃ ੫ ॥ ਧੀਰਉ ਸੁਨਿ ਧੀਰਉ ਪ੍ਰਭ ਕਉ ॥੧॥ ਰਹਾਉ ॥ ਜੀਅ ਪ੍ਰਾਨ ਮਨੁ ਤਨੁ ਸਭੁ ਅਰਪਉ ਨੀਰਉ ਪੇਖਿ ਪ੍ਰਭ ਕਉ ਨੀਰਉ ॥੧॥ ਬੇਸੁਮਾਰ ਬੇਅੰਤੁ ਬਡ ਦਾਤਾ ਮਨਹਿ ਗਹੀਰਉ ਪੇਖਿ ਪ੍ਰਭ ਕਉ ॥੨॥ ਜੋ ਚਾਹਉ ਸੋਈ ਸੋਈ ਪਾਵਉ ਆਸਾ ਮਨਸਾ ਪੂਰਉ ਜਪਿ ਪ੍ਰਭ ਕਉ ॥੩॥ ਗੁਰ ਪ੍ਰਸਾਦਿ ਨਾਨਕ ਮਨਿ ਵਸਿਆ ਦੂਖਿ ਨ ਕਬਹੂ ਝੂਰਉ ਬੁਝਿ ਪ੍ਰਭ ਕਉ ॥੪॥੨॥੩॥ {ਪੰਨਾ ੨੦੦}

ਪਦ ਅਰਥ :—ਧੀਰਉ—ਧੀਰਉਂ, ਮੈਂ ਧੀਰਜ ਹਾਸਲ ਕਰਦਾ ਹਾਂ । ਕਉ—ਨੂੰ । ਸੁਨਿ—ਸੁਣ ਕੇ ।੧।ਰਹਾਉ।

ਜੀਅ—ਜਿੰਦ । ਸਭੁ—ਹਰੇਕ ਚੀਜ਼, ਸਭ ਕੁਝ । ਅਰਪਉ—ਅਪਰਉਂ, ਮੈਂ ਅਰਪਨ ਕਰਦਾ ਹਾਂ । ਨੀਰਉ—ਨੇੜੇ ।  
ਪੇਖਿ—ਵੇਖ ਕੇ । ੧।

ਬਡ—ਵੱਡਾ । ਮਨਹਿ—ਮਨ ਵਿਚ । ਗਹੀਰਉ—ਮੈਂ ਗਹਿ ਰੱਖਦਾ ਹਾਂ, ਮੈਂ ਫੜੀ ਰੱਖਦਾ ਹਾਂ । ੨।

ਚਾਹਉ—ਚਾਹਉਂ, ਮੈਂ ਚਾਹੁੰਦਾ ਹਾਂ । ਸੋਈ ਸੋਈ—ਉਹੀ ਉਹੀ ਚੀਜ਼ । ਪਾਵਉ—ਪਾਵਉਂ, ਮੈਂ ਹਾਸਲ ਕਰ ਲੈਂਦਾ  
ਹਾਂ । ਮਨਸਾ—{ਸਜੀਯ} ਮਨ ਦੀ ਮੁਰਾਦ । ਪੂਰਉ—ਪੂਰਉਂ, ਮੈਂ ਪੂਰੀ ਕਰ ਲੈਂਦਾ ਹਾਂ । ੩।

ਪ੍ਰਸਾਦਿ—ਕਿਰਪਾ ਨਾਲ । ਮਨਿ—ਮਨ ਵਿਚ । ਦੂਖਿ—(ਕਿਸੇ) ਦੁੱਖ ਵਿਚ । ਝੂਰਉ—ਝੂਰਉਂ, ਮੈਂ ਝੂਰਦਾ ਹਾਂ ।  
ਬੁਝਿ—ਸਮਝ ਕੇ । ੪।

**ਅਰਥ** :—ਹੇ ਭਾਈ ! ਮੈਂ ਪ੍ਰਭੂ (ਦੀਆਂ ਗੱਲਾਂ) ਨੂੰ ਸੁਣ ਸੁਣ ਕੇ (ਆਪਣੇ ਮਨ ਵਿਚ) ਸਦਾ ਧੀਰਜ ਹਾਸਲ ਕਰਦਾ  
ਰਹਿੰਦਾ ਹਾਂ । ੧।

ਹੇ ਭਾਈ ! ਪ੍ਰਭੂ ਨੂੰ ਹਰ ਵੇਲੇ (ਆਪਣੇ) ਨੇੜੇ ਵੇਖ ਵੇਖ ਕੇ ਮੈਂ ਆਪਣੀ ਜਿੰਦ-ਪ੍ਰਾਣ, ਆਪਣਾ ਮਨ ਤਨ ਸਭ ਕੁਝ ਉਸ  
ਦੀ ਭੇਟ ਕਰਦਾ ਰਹਿੰਦਾ ਹਾਂ । ੧।

ਹੇ ਭਾਈ ! ਉਹ ਪ੍ਰਭੂ ਵੱਡਾ ਦਾਤਾ ਹੈ, ਬੇਅੰਤ ਹੈ, ਉਸ ਦੇ ਗੁਣਾਂ ਦਾ ਲੇਖਾ ਨਹੀਂ ਹੋ ਸਕਦਾ । ਉਸ ਪ੍ਰਭੂ ਨੂੰ (ਹਰ ਥਾਂ)  
ਵੇਖ ਕੇ ਮੈਂ ਉਸ ਨੂੰ ਆਪਣੇ ਮਨ ਵਿਚ ਟਿਕਾਈ ਰੱਖਦਾ ਹਾਂ । ੨।

ਹੇ ਭਾਈ ! ਮੈਂ (ਜੇਹੜੀ ਜੇਹੜੀ ਚੀਜ਼) ਚਾਹੁੰਦਾ ਹਾਂ, ਉਹੀ ਉਹੀ (ਉਸ ਪ੍ਰਭੂ ਪਾਸੋਂ) ਪ੍ਰਾਪਤ ਕਰ ਲੈਂਦਾ ਹਾਂ । ਪ੍ਰਭੂ (ਦੇ  
ਨਾਮ) ਨੂੰ ਜਪ ਜਪ ਕੇ ਮੈਂ ਆਪਣੀ ਹਰੇਕ ਆਸ ਹਰੇਕ ਮੁਰਾਦ (ਉਸ ਦੇ ਦਰ ਤੋਂ) ਪੂਰੀ ਕਰ ਲੈਂਦਾ ਹਾਂ । ੩।

ਹੇ ਨਾਨਕ ! (ਆਖ—ਹੇ ਭਾਈ ! ) ਗੁਰੂ ਦੀ ਕਿਰਪਾ ਨਾਲ (ਉਹ ਪ੍ਰਭੂ ਮੇਰੇ) ਮਨ ਵਿਚ ਆ ਵੱਸਿਆ ਹੈ, ਹੁਣ ਮੈਂ ਪ੍ਰਭੂ  
(ਦੀ ਉਦਾਰਤਾ) ਨੂੰ ਸਮਝ ਕੇ ਕਿਸੇ ਭੀ ਦੁੱਖ ਵਿਚ ਚਿੰਤਾਤੁਰ ਨਹੀਂ ਹੁੰਦਾ । ੪। ੨। ੩।

ਜੈਤਸਰੀ ਮਹਲਾ ੫ ॥ ਲੋੜੀਦੜਾ ਸਾਜਨੁ ਮੇਰਾ ॥ ਘਰਿ ਘਰਿ ਮੰਗਲ ਗਾਵਹੁ ਨੀਕੇ ਘਟਿ ਘਟਿ ਤਿਸਹਿ ਬਸੇਰਾ ॥੧॥  
ਰਹਾਉ ॥ ਸੂਖਿ ਅਰਾਧਨੁ ਦੂਖਿ ਅਰਾਧਨੁ ਬਿਸਰੈ ਨ ਕਾਹੂ ਬੇਰਾ ॥ ਨਾਮੁ ਜਪਤ ਕੋਟਿ ਸੂਰ ਉਜਾਰਾ ਬਿਨਸੈ ਭਰਮੁ  
ਅੰਧੇਰਾ ॥੧॥ ਥਾਨਿ ਥਨੰਤਰਿ ਸਭਨੀ ਜਾਈ ਜੋ ਦੀਸੈ ਸੋ ਤੇਰਾ ॥ ਸੰਤ ਸੰਗਿ ਪਾਵੈ ਜੋ ਨਾਨਕ ਤਿਸੁ ਬਹੁਰਿ ਨ ਹੋਈ ਹੈ  
ਫੇਰਾ ॥੨॥੩॥੪॥ {ਪੰਨਾ ੨੦੦}

**ਪਦ ਅਰਥ** :—ਲੋੜੀਦੜਾ—ਜਿਸ ਨੂੰ ਹਰੇਕ ਜੀਵ ਲੋੜਦਾ ਹੈ । ਘਰਿ ਘਰਿ—ਹਰੇਕ ਘਰ ਵਿਚ, ਹਰੇਕ ਗਿਆਨ-ਇੰਦ੍ਰੇ  
ਦੀ ਰਾਹੀਂ । ਮੰਗਲ—ਸਿਫਤਿ-ਸਾਲਾਹ ਦੇ ਗੀਤ । ਨੀਕੇ—ਸੋਹਣੇ । ਘਟਿ ਘਟਿ—ਹਰੇਕ ਸਰੀਰ ਵਿਚ । ਤਿਸਹਿ—  
ਉਸ ਦਾ ਹੀ {ਲਫਜ਼ 'ਜਿਸੁ' ਦਾ \_ ਕ੍ਰਿਆ ਵਿਸ਼ੇਸਣ 'ਹੀ' ਦੇ ਕਾਰਨ ਉੱਡ ਗਿਆ ਹੈ} । ਬਸੇਰਾ—  
ਨਿਵਾਸ । ੧। ਰਹਾਉ।

ਸੂਖਿ—ਸੁਖ ਵਿਚ । ਅਰਾਧਨੁ—ਸਿਮਰਨ । ਦੂਖਿ—ਦੁਖ ਵਿਚ । ਕਾਹੂ ਬੇਰਾ—ਕਿਸੇ ਭੀ ਵੇਲੇ । ਜਪਤ—  
ਜਪਦਿਆਂ । ਕੋਟਿ—ਕ੍ਰੋੜਾਂ । ਸੂਰ—ਸੂਰਜ । ਉਜਾਰਾ—ਚਾਨਣ । ਭਰਮੁ—ਭਟਕਣਾ । ੧।

ਥਾਨਿ—ਥਾਂ ਵਿਚ । ਥਨੰਤਰਿ—ਥਾਨ ਅੰਤਰਿ, ਥਾਂ ਵਿਚ । ਥਾਨਿ ਥਨੰਤਰਿ—ਹਰੇਕ ਥਾਂ ਵਿਚ । ਜਾਈ—ਜਾਈਂ,  
ਥਾਵਾਂ ਵਿਚ । ਸੰਗਿ—ਸੰਗਤਿ ਵਿਚ । ਬਹੁਰਿ—ਫਿਰ, ਮੁੜ । ਫੇਰਾ—ਜਨਮ ਮਰਨ ਦਾ ਗੇੜ । ੨।

**ਅਰਥ** :—ਹੇ ਭਾਈ ! ਮੇਰਾ ਸੱਜਣ ਪ੍ਰਭੂ ਐਸਾ ਹੈ ਜਿਸ ਨੂੰ ਹਰੇਕ ਜੀਵ ਮਿਲਣਾ ਚਾਹੁੰਦਾ ਹੈ । ਹੇ ਭਾਈ ! ਹਰੇਕ  
ਗਿਆਨ-ਇੰਦ੍ਰੇ ਦੀ ਰਾਹੀਂ ਉਸ ਦੀ ਸਿਫਤਿ-ਸਾਲਾਹ ਦੇ ਸੋਹਣੇ ਗੀਤ ਗਾਇਆ ਕਰੋ । ਹਰੇਕ ਸਰੀਰ ਵਿਚ ਉਸ ਦਾ  
ਹੀ ਨਿਵਾਸ ਹੈ । ੧। ਰਹਾਉ।



ਹੇ ਭਾਈ ! ਸੁਖ ਵਿਚ (ਭੀ ਉਸ ਪਰਮਾਤਮਾ ਦਾ) ਸਿਮਰਨ ਕਰਨਾ ਚਾਹੀਦਾ ਹੈ, ਦੁਖ ਵਿਚ (ਉਸ ਦਾ ਹੀ) ਸਿਮਰਨ ਕਰਨਾ ਚਾਹੀਦਾ ਹੈ, ਉਹ ਪਰਮਾਤਮਾ ਕਿਸੇ ਭੀ ਵੇਲੇ ਸਾਨੂੰ ਨਾਹ ਭੁੱਲੇ । ਉਸ ਪਰਮਾਤਮਾ ਦਾ ਨਾਮ ਜਪਦਿਆਂ (ਮਨੁੱਖ ਦੇ ਮਨ ਵਿਚ, ਮਾਨੋ) ਕ੍ਰੋੜਾਂ ਸੂਰਜਾਂ ਦਾ ਚਾਨਣ ਹੋ ਜਾਂਦਾ ਹੈ (ਮਨ ਵਿਚੋਂ) ਮਾਇਆ ਵਾਲੀ ਭਟਕਣਾ ਮੁੱਕ ਜਾਂਦੀ ਹੈ, (ਆਤਮਕ ਜੀਵਨ ਵਲੋਂ ਬੇ-ਸਮਝੀ ਦਾ) ਹਨੇਰਾ ਦੂਰ ਹੋ ਜਾਂਦਾ ਹੈ ।੧।

ਹੇ ਨਾਨਕ ! (ਆਖ—ਹੇ ਪ੍ਰਭੂ ! ) ਹਰੇਕ ਥਾਂ ਵਿਚ, ਸਭਨਾਂ ਥਾਵਾਂ ਵਿਚ (ਤੂੰ ਵੱਸ ਰਿਹਾ ਹੈਂ) ਜੋ ਕੁਝ ਦਿੱਸ ਰਿਹਾ ਹੈ, ਉਹ ਸਭ ਕੁਝ ਤੇਰਾ ਹੀ ਸਰੂਪ ਹੈ । ਸਾਧ ਸੰਗਤਿ ਵਿਚ ਰਹਿ ਕੇ ਜੇਹੜਾ ਮਨੁੱਖ ਤੈਨੂੰ ਲੱਭ ਲੈਂਦਾ ਹੈ ਉਸ ਨੂੰ ਮੁੜ ਜਨਮ ਮਰਨ ਦਾ ਗੇੜ ਨਹੀਂ ਵਿਆਪਦਾ ।੨।੩।੪।